



ਸਹਿਜ ਸਮਾਧਿ

ਬਨਾਮ

ਸੁੰਨ ਸਮਾਧਿ

ਸਿਧ ਗੋਸਟਿ ਸਟੀਕ

ਵਿਸ਼ੇਸ਼ ਤੌਰ 'ਤੇ ਗੁਰਮਤਿ ਦੇ ਪ੍ਰਚਾਰਕਾਂ ਲਈ

ਲੇਖਕ : ਧਰਮ ਸਿੰਘ

ਸਚ ਖੋਜ ਅਕੈਡਮੀ ਪ੍ਰਕਾਸ਼ਨ

≡ ਸਹਿਜ ਸਮਾਧਿ ਬਨਾਮ ਸੁੰਨ ਸਮਾਧਿ ≡

ਸਿਧ ਗੋਸ਼ਟਿ ਸਟੀਕ

ਵਿਸ਼ੇਸ਼ ਤੌਰ 'ਤੇ ਗੁਰਮਤਿ ਦੇ ਪ੍ਰਚਾਰਕਾਂ ਲਈ

ਵਿਆਖਿਆਕਾਰ :

ਧਰਮ ਸਿੰਘ

ਸਚ ਖੋਜ ਅਕੈਡਮੀ ਪ੍ਰਕਾਸ਼ਨ

ਸਮਰਾਲਾ ਰੋਡ, ਖੰਨਾ—141401

ਫੋਨ : 01628-32865 ਪੀ.ਪੀ.

ਸਭ ਹੱਕ ਰਾਖਵੇਂ ਹਨ :
Sahj Samadhi Vrs. Sunn Samadhi

By :
Dharam Singh

ਪਾਠਿਲਾ ਸੰਸਕਰਣ : 1999
1000 ਕਾਪੀਆਂ

ਪ੍ਰਕਾਸ਼ਕ :
ਸਚ ਖੋਜ ਅਕੈਡਮੀ
ਸਮਰਾਲਾ ਰੋਡ, ਖੰਨਾ-141401
(ਪੰਜਾਬ)

ਟਾਈਪ ਸੈਟਿੰਗ :-
ਗ੍ਰਾਫਿਕ ਆਰਟ ਪ੍ਰੈਸ
ਸੰਡੀ ਗੋਬਿੰਦਗੜ੍ਹ-147301
ਫੋਨ : 01765—54454

ਛਾਪਕ :-
ਐਕੂਰੇਸ਼ਨਾ ਪਿੰਟੇ ਗ੍ਰਾਫਰਜ਼
ਪਾਟਿਆਲਾ ।

ਮੁੱਲ : 160 ਰੁਪਏ



ਭਾਈ ਧਰਮ ਸਿੰਘ ਜੀ (ਨਿਹੰਗ ਸਿੰਘ)

ਨਾਰਦ ਬਚਨ ਬਿਆਸ ਕਹਤ ਹੈ
 ਸੁਕ ਕਉ ਪੂਛਹੁ ਜਾਈ ॥
 ਕਹਿ ਕਬੀਰ ਰਾਮੈ ਰਮਿ ਛੁਟਹੁ
 ਨਹਿ ਤ ਬੂਡੇ ਭਾਈ ॥ (੧੧੦੩)

ਇਹ ਉਪਦੇਸ਼ ਭਗਤ ਜੀ ਨੇ ਕਾਸੀ ਮਤ ਦੇ ਧਾਰਨੀਆਂ ਨੂੰ ਕਾਸੀ ਵਿੱਚ ਬੈਠ ਕੇ ਹੀ ਦਿੱਤਾ ਸੀ। ਕਿਉਂਕਿ ਕਾਸੀ ਦੇ ਵਿਦਵਾਨਾਂ ਦੇ ਗੁਰੂਆਂ ਨੇ (ਨਿਰਾਕਾਰੀ) ਬਾਣੀ ਨੂੰ ਸੰਸਾਰੀ ਅਰਥ ਦੇ ਕੇ ਗੰਧਲਾ ਕਰ ਦਿੱਤਾ ਸੀ। ਸਿਟੋ ਵੱਜੋ ਵੇਦ ਮਤ (ਗੁਰਮਤਿ) ਤੋਂ ਇਸਾ ਹੀਣ ਹੋਣ ਕਰਕੇ ਸਿਮ੍ਰਤੀਆਂ ਅਤੇ ਸਾਸਤ੍ਰਾਂ ਅੰਦਰ ਪੁੰਨ ਪਾਪ ਦੀ ਵਿਚਾਰਧਾਰਾ ਨੂੰ ਜਨਮ ਦੇ ਦਿੱਤਾ ਸੀ। ਭਗਤ ਜੀ ਨੇ ਉਨ੍ਹਾਂ ਨੂੰ ਚੇਤਾਵਨੀ ਦੇਇਆਂ ਉਪਰੋਕਤ ਪੰਕਤੀਆਂ ਉਚਾਰਨ ਕੀਤੀਆਂ ਸੀ ਕਿ ਨਾਰਦ ਜੀ ਦਾ ਉਪਦੇਸ਼ ਜਿਸ ਦਾ ਪ੍ਰਚਾਰ ਬਿਆਸ ਜੀ ਕਰਦੇ ਰਹੇ ਅਤੇ ਸੁਕਦੇਵ ਸੁਆਮੀ ਨੇ ਭੀ ਉਸੇ ਵਿਚਾਰਧਾਰਾ ਦੀ ਪੁਸ਼ਟੀ ਕੀਤੀ ਹੈ ਕਿ ਘਟ ਘਟ ਅੰਦਰ ਵਸ ਰਹੇ ਰਾਮ (ਸਾਰ ਸਬਦ) ਨਾਲ ਜੜ ਕੇ ਹੀ, ਲੀਨ ਹੋ ਕੇ ਹੀ ਇਸ ਭਵਸਾਗਰ ਤੋਂ ਛੁਟਕਾਰਾ ਸੰਭਵ ਹੈ। ਨਹੀਂ ਇਸ ਭਵਸਾਗਰ ਅੰਦਰ ਗੋਤੇ ਤਾਂ ਅਸੀਂ ਖਾ ਹੀ ਰਹੇ ਹਾਂ। ਇਸ ਤੋਂ ਪਤਾ ਲਗਦਾ ਹੈ ਕਿ ਗੁਰਮਤਿ ਹੀ ਵੈਦਿਕ ਵਿਚਾਰਧਾਰਾ ਸੀ, ਬਾਕੀ ਦੀਆਂ ਸਭ ਸੱਤਾਂ ਇਸ ਵਿੱਚੋਂ ਹੀ ਇਸਾ ਹੀਣ ਹੋ ਕੇ ਵਜੂਦ ਵਿੱਚ ਆਈਆਂ ਹਨ।

ਭਵੇਂ ਕਾਸੀ ਮਤ ਵਾਲੇ ਆਪਣੀ ਮਤ ਨੂੰ ਪੁਰਾਣੀ ਮਤ (ਸਨਾਤਨ ਮਤ) ਆਖਦੇ ਹਨ। ਪਰ ਇਸ ਸਿਮ੍ਰਤੀਆਂ ਅਤੇ ਸਾਸਤ੍ਰਾਂ ਉਤੇ ਆਧਾਰਿਤ ਮਤ ਦੇ ਧਾਰਨੀਆਂ ਨੂੰ ਭਗਤ ਕਬੀਰ ਜੀ ਨੇ ਇੱਕ Warning ਦਿੱਤੀ ਸੀ, ਜਿਹੜੀ ਕਿ ਉਨ੍ਹਾਂ ਦੀ ਬਾਣੀ ਵਿੱਚ ਗੁਰੂ ਰੰਬ ਸਾਹਿਬ ਅੰਦਰ ਅੰਕਿਤ ਹੈ :—

ਬੇਦ ਕੀ ਪੜ੍ਹੀ ਸਿਮ੍ਰਤਿ ਭਾਈ ॥
 ਸਾਂਕਲ ਜੇਵਰੀ ਲੈ ਹੈ ਆਈ ॥ (੩੧੯)

ਕਬੀਰ ਜੀ ਆਖ ਰਹੇ ਹਨ ਕਿ ਹੇ ਸਿਮ੍ਰਤੀਆਂ ਅਤੇ ਸਾਸਤ੍ਰਾਂ ਦੇ ਪ੍ਰੇਮੀਓਂ ਇੱਕ ਗੱਲ ਸਾਡੀ ਧਿਆਨ ਨਾਲ ਸੁਣ ਲਉ ਕਿ ਇਹਨਾਂ ਸਿਮ੍ਰਤੀਆਂ ਅਤੇ ਸਾਸਤ੍ਰਾਂ ਦੀ ਮਤ, ਜਿਸਨੂੰ ਕਿ ਤੁਸੀਂ ਵੈਦਿਕ ਮਤ ਨਾਲੋਂ ਨਿਖੇੜ ਕੇ ਪੁੰਨ ਪਾਪ ਦੀ ਵਿਚਾਰ ਧਾਰਾ ਬਣਾ ਲਿਆ ਹੈ ਇਹ ਮਤ ਤੁਹਾਨੂੰ ਮਾਇਆ ਨਾਲ ਪੱਕੀ ਤਰਾਂ ਨਰੜ ਦੇਣ ਲਈ ਰੱਸੇ ਅਤੇ ਸੰਗਲ ਭੀ ਨਾਲ ਲੈਕੇ ਆਈ ਹੈ। ਹੁਣ ਤੁਸੀਂ ਯਕੀਨ ਰੱਖਣਾ ਕਿ ਇਸ ਮਤ ਨੇ ਤੁਹਾਨੂੰ ਕਦੇ ਵੀ ਮਾਇਆ (ਭਵਸਾਗਰ) ਤੋਂ ਬਾਹਰ ਨਹੀਂ ਨਿਕਲਣ ਦੇਣਾ। ਸੰਸਾਰ ਦੇ ਭੋਲੇ—ਭਾਲੇ ਲੋਕਾਂ ਨੂੰ ਮੁਕਤੀ ਦਵਾ ਦੇਣ ਦਾ ਝਾਂਸਾ ਦੇ ਕੇ ਗੁਮਰਾਹ ਕਰਨ ਵਾਲਿਓਂ, ਤੁਹਾਨੂੰ ਤਾਂ ਖੁਦ ਵੀ ਹੁਣ ਮੁਕਤੀ ਮਿਲਣ ਦੇ ਸਾਰੇ ਦਰਵਜ਼ੇ ਬੰਦ ਹੋ ਗਏ ਨੇ। ਇਸ ਕਰਕੇ ਤੁਹਾਨੂੰ ਤਾਂ ਹੁਣ ਮੁਕਤੀ ਦੀ ਇੱਛਾ ਹੀ ਤਿਆਗ ਦੇਣੀ ਚਾਹੀਦੀ ਹੈ।

ਸਤਿਗੁਰ ਜੀ ਦੀ ਇਸੇ ਕਾਸੀ ਮਤ ਦੇ ਧਾਰਨੀ ਜੋਗੀਆਂ ਨਾਲ ਹੋਈ ਚਰਚਾ ਸਿਧ ਗੋਸਟਿ ਬਾਣੀ ਵਿੱਚ ਦਰਜ ਹੈ । ਜਿਨ੍ਹਾਂ ਨੂੰ ਵਿਰਸੇ ਵਿੱਚ ਇਹ ਕਾਸੀ ਮਤ, ਰਿਸੀਆਂ ਮੁਨੀਆਂ ਦੇ ਸਮੇਂ ਦੀ ਘੜੀ ਹੋਈ (ਮਨਮਤ) ਪ੍ਰਾਪਤ ਹੋਈ ਹੈ । ਭਵੇਂ ਇਹ ਚਰਚਾ ਸਤਿਗੁਰ ਜੀ ਤੋਂ ਪਹਿਲਾਂ ਭਗਤ ਕਬੀਰ ਜੀ ਨਾਲ ਵੀ ਹੁੰਦੀ ਰਹਿੰਦੀ ਸੀ ਜਿਹੜੇ ਕਿ ਇਸ ਕਾਸੀ ਸ਼ਹਿਰ ਦੇ ਹੀ ਰਹਿਣ ਵਾਲੇ ਸਨ । ਇਸ ਚਰਚਾ ਪਿੱਛੇ ਭਗਤਾਂ ਜਾਂ ਗਰੂ ਸਾਹਿਬਾਨ ਦਾ ਉਦੇਸ਼ ਜੋਗੀਆਂ ਜਾਂ ਪੰਡਿਆ ਆਦਿ ਨੂੰ ਨੀਚਾ ਦਿਖਾਉਣ ਦਾ ਨਹੀਂ ਸੀ । ਉਨ੍ਹਾਂ ਦਾ ਉਪਦੇਸ਼ ਤਾਂ ਕੇਵਲ ਇਨ੍ਹਾਂ ਅਖੌਤੀ ਜਗਤ ਗੁਰਾਂ ਨੂੰ ਸੱਚ ਦੇ ਮਾਰਗ ਦਾ ਦਰਸ਼ਨ ਕਰਵਾਉਣਾ ਅਤੇ ਕੁਮਾਰਗ ਜਾਣ ਤੋਂ ਸਮਝਾਉਣ ਦਾ ਹੀ ਸੀ ।

ਜਿਵੇਂ ਪਹਿਲਾਂ ਵੀ ਦੱਸਿਆ ਗਿਆ ਹੈ ਕਿ ਕਾਸੀ ਮਤ ਦਾ ਜਨਮ ਬੇਦ ਬਾਣੀ ਨੂੰ ਗਲਤ ਅਰਥ ਦੇਣ ਦੇ ਸਿੱਟੇ ਵੱਜੋਂ ਹੋਇਆ ਸੀ । ਬੇਦ ਵਿੱਚ ਵਰਤੇ ਗਏ ਲਫਜ਼ਾਂ ਦੇ ਅਰਥ ਬਦਲ ਦਿੱਤੇ ਗਏ ਸਨ । ਜਿਸ ਕਾਰਨ ਸੱਚ ਦਾ ਵਖਿਆਨ ਕਰ ਸਕਣਾ ਹੀ ਅਸੰਭਵ ਬਣ ਗਿਆ । ਬੇਦ ਬਾਣੀ ਜਾਂ ਗੁਰਬਾਣੀ ਪੱਕੀ ਬਾਣੀ ਹੈ । ਸਾਡੀ ਸੰਸਾਰੀ ਬਾਣੀ ਕੱਚੀ ਬਾਣੀ ਹੀ ਹੈ । ਬੇਦ ਬਾਣੀ ਵਿੱਚ ਹੀ ਸੱਚ ਦੀ ਜਾਲ ਆਖੀ ਜਾ ਸਕਦੀ ਹੈ । ਇਸੇ ਲਈ ਇਸਨੂੰ ਪੱਕੀ ਬਾਣੀ ਭਾਵ ਨਾ ਕੱਟੀ ਜਾਣ ਵਾਲੀ ਗੱਲ, (ਮਤ) ਜਾਂ ਦੂਜੇ ਸ਼ਬਦਾਂ ਵਿੱਚ ਸੰਸਾਰ ਦੇ ਕਿਸੇ ਵੀ ਤਰਕ ਦੀ ਮਾਰ ਤੋਂ ਪਰੇ ਦੀ ਗੱਲ, ਮੰਨਿਆ ਗਿਆ ਹੈ । ਦੂਜੇ ਪਾਸੇ ਕੱਚੀ ਬਾਣੀ, ਸੰਸਾਰੀ ਭਾਸ਼ਾ ਜਿਹੜੀ ਕਿ, ਸੱਚ ਦੀ ਕਸ਼ੇਟੀ ਤੇ ਪੂਰੀ ਉਤਰਨ ਵਿੱਚ ਅਸਮਰੱਥ ਹੈ, ਬੇਦ ਬਾਣੀ ਦਾ ਹੀ ਵਿਦਵਾਨਾਂ ਦੁਆਰਾ ਵਿਗਾੜਿਆ ਹੋਇਆ ਰੂਪ ਹੈ ।

ਗੁਰਬਾਣੀ ਅੰਦਰ ਵਿਦਿਆ ਨੂੰ ਬੁਧੀ ਤੋਂ ਬੁਧੇ ਦਾ ਦਰਜਾ ਪ੍ਰਾਪਤ ਹੈ । ਕਿਉਂਕਿ ਵਿਦਿਆ ਬੁਧੀ ਦੀ ਹੀ ਉਪਜ ਹੈ । ਇਸੇ ਲਈ ਗੁਰਮਤਿ ਨੇ ਬੁਧੀਵਾਨਾਂ ਨੂੰ ਤਾਂ ਆਦਰ ਦਿੱਤਾ ਹੈ, ਪਰ ਕੋਰੇ ਵਿਦਵਾਨਾਂ ਨੂੰ ਮੂਰਖ ਹੀ ਮੰਨਿਆ ਹੈ । ਜਿਨ੍ਹਾਂ ਵਿਦਵਾਨਾਂ ਨੇ ਪੜ੍ਹ ਕੇ ਬੁਝਿਆ ਨਹੀਂ ਉਹ, ਗੁਰਮਤਿ ਅਨਸਾਰ ਮੂਰਖਾਂ ਦੀ ਸ੍ਰੋਣੀ ਦੇ ਵਿਦਵਾਨ ਹੀ ਹੁੰਦੇ ਹਨ । ਇਸੇ ਲਈ ਗੁਰਬਾਣੀ ਨੇ ਕੇਵਲ ਪੜ੍ਹਨ ਨੂੰ ਹੀ ਕਾਢੀ ਨਹੀਂ ਸਮਝਿਆ । ਪੜ੍ਹ ਕੇ ਵਿਚਾਰਦੇ ਰਹਿਣਾ ਹੀ ਗੁਰਮਤਿ ਦਾ ਆਦੇਸ਼ ਹੈ । ਪਰ ਸਾਡੇ ਪੜ੍ਹਨ ਦਾ ਵਿਸਾ ਭੀ ਐਸਾ ਹੋਣਾ ਚਾਹੀਦਾ ਹੈ ਕਿ ਸਾਡੇ ਅੰਦਰਲੇ ਵੱਡੇ ਹੰਕਾਰ, ਜਿਸ ਦੇ ਪੜ੍ਹ ਲੈਣ ਨਾਲ ਖਤਮ ਹੋ ਜਾਣ । ਭਾਵ ਜਿਸ ਵਿਦਿਆ ਨਾਲ ਲਬ, ਲੋਭ ਅਤੇ ਹੰਕਾਰ ਸਮਾਪਤ ਨਹੀਂ ਹੁੰਦੇ, ਉਸਦੇ ਪੜ੍ਹਨ ਦਾ ਲਾਭ ਘੱਟ ਅਤੇ ਹਾਨੀ ਹੋ ਜਾਣ ਦਾ ਡਰ ਜਿਆਦਾ ਹੁੰਦਾ ਹੈ । ਇਸੇ ਦ੍ਰਿਸ਼ਟੀ ਕੋਣ ਤੋਂ ਗੁਰਮਤਿ ਨੇ ਐਸੀ ਵਿਦਿਆ ਨੂੰ ਚੰਗਾ ਨਹੀਂ ਮੰਨਿਆ ਜਿਸ ਨਾਲ ਲਬ, ਲੋਭ ਅਤੇ ਹੰਕਾਰ ਦਾ ਨਾਸ ਨਾ ਹੁੰਦਾ ਹੋਵੇ । ਕਿਉਂਕਿ ਐਸੀ ਵਿਦਿਆ ਮਨ ਵਿਚਲੇ ਹੰਕਾਰ ਨੂੰ ਸ਼ਕਤੀ ਪ੍ਰਦਾਨ ਕਰਨ ਵਾਲੀ ਹੀ ਹੁੰਦੀ ਹੈ ਅਤੇ ਹੰਕਾਰੀ ਮਨ ਨਾਮੁੰਦਾ, ਸੱਚ ਦਾ ਵਿਰੋਧ ਕਰਨ ਵਾਲਾ ਹੀ ਹੁੰਦਾ ਹੈ । ਹੰਕਾਰ ਅਤੇ ਨਾਮ ਇਕੋ ਹਿਰਦੇ ਵਿੱਚ ਇਕੱਠੇ ਨਹੀਂ ਰਹਿ ਸਕਦੇ । ਇਹੀ ਕਾਰਨ ਰਿਹਾ ਹੈ ਰਿਸੀਆਂ ਮੁਨੀਆਂ ਤੋਂ ਲੈਕੇ ਹੁਣ ਤਕ ਇਨ੍ਹਾਂ ਵਿਦਵਾਨਾਂ ਦੇ ਸੱਚ ਨੂੰ ਕਬੂਲ ਨਾ ਕਰਨ ਦਾ । ਨਹੀਂ ਤਾਂ

ਸੱਚ ਦੀ ਗੱਲ ਕਰਨ ਵਾਲੇ ਬ੍ਰਹਮ ਰਿਸੀ, ਬ੍ਰਹਮ ਗਿਆਨੀ, ਨਾਰਦ, ਵਿਆਸ, ਜਾਂ ਸਕਦੇਵ ਵਰਗੇ ਰਿਸੀਆਂ, ਮੁਨੀਆਂ ਦੇ ਸਮੇਂ ਭੀ ਮੌਜੂਦ ਸਨ। ਪਰ ਆਪਣੀ ਵਿਦਿਆ ਦੇ ਹੰਕਾਰ ਵਿੱਚ ਮੱਤੇ ਹੋਏ, ਦੁਸਰੀ ਗਲ, ਜਿਹੜੀ ਕਿ ਉਨ੍ਹਾਂ ਦੀ ਆਪਣੀ ਸੱਚ ਨਾਲ ਮੇਲ ਨਾ ਖਾਂਦੀ ਹੋਵੇ ਕਿਵੇਂ ਮੰਨ ਸਕਦੇ ਹਨ। ਬ੍ਰਧੀਵਾਨਾਂ ਵਿੱਚ ਵਿਦਵਾਨਾਂ ਵਾਲਾ ਇਹ ਅਉਗਣ ਨਹੀਂ ਹੁੰਦਾ। ਉਨ੍ਹਾਂ ਨੂੰ ਜਿਤਨਾ ਚਿਰ ਸੱਚ ਦੀ ਪ੍ਰਾਪਤੀ ਨਾ ਹੋਵੇ, ਗਲ ਹੋਰ ਹੈ। ਜਦ ਉਨ੍ਹਾਂ ਨੂੰ ਸੱਚ ਦਾ ਪਤਾ ਲੱਗ ਜਾਵੇ, ਉਹ ਆਪਣੀ ਪਿਛਲੀ ਕਮਾਈ ਦੇ ਕਿਗਿਆਨ ਨੂੰ ਸੱਚ ਦੀ ਭੇਟ ਚੜ੍ਹਾ ਦੇਣ ਵਿੱਚ ਦੇਰ ਨਹੀਂ ਕਰਦੇ। ਵਿਦਵਾਨਾਂ ਵਾਂਗ ਉਹ ਸੱਚ ਧਰਮ ਦੇ ਵਿਸੇ ਨੂੰ ਵਾਦ-ਵਿਵਾਦ ਦਾ ਵਿਸ਼ਾ ਨਹੀਂ ਬਣਾਉਂਦੇ। ਕਿਉਂਕਿ ਸੱਚ ਧਰਮ ਦਾ ਵਿਸ਼ਾ ਤਾਂ ਵੀਚਾਰ ਦਾ ਵਿਸ਼ਾ ਹੈ। ਇਸ ਤੋਂ ਵੀ ਅੱਗੇ ਜਦ ਗੁਰਮਤਿ ਸੰਸਾਰੀ ਮੱਤਾਂ ਦੀ ਵਿਦਿਆ ਨੂੰ ਅਵਿਦਿਆ ਆਖ ਦਿੰਦੀ ਹੈ, ਤਾਂ ਗੁਰਮੁਖਾਂ ਅਤੇ ਮਨ ਮਤੀਆਂ ਵਿਚਾਲੇ (ਫਾਸਲਾ) ਪੜ ਹੋਰ ਵੀ ਭੁੰਘਾ ਹੋ ਜਾਂਦਾ ਹੈ। ਜਿਵੇਂ :-

‘ਅਵਿਦਿਆ ਸਿਉ ਹਿਤੁ ਕੀਨ ॥ ਬਿਬੇਕ ਦੀਪ ਮਲੀਨ ॥’

ਅਵਿਦਿਆ ਦੇ ਪ੍ਰੇਮ ਨਾਲ, ਮਨ ਦੀ ਵਿਵੇਕ ਬੁੱਧੀ ਮਲੀਨ ਹੈ ਗਈ, ਭਾਵ ਜਨਮ ਲੈਣ ਉਪਰੰਤ ਜੋ ਕੁਝ ਵੀ ਅਸੀਂ ਬੋਲਦੇ ਜਾਂ ਸੁਣਦੇ ਹਾਂ ਉਸ ਨਾਲ ਸਾਡੀ ਬਿਬੇਕ ਬੁੱਧੀ ਮਲੀਨ ਹੁੰਦੀ ਰਹਿੰਦੀ ਹੈ। ਸੰਸਾਰੀ ਬੋਲੀ ਜਿਹੜੀ ਅਸੀਂ ਸਿਖ ਲਈ, ਉਹ ਨਿਰਾਕਾਰੀ ਗਿਆਨ, ਅਤਮ ਗਿਆਨ ਪ੍ਰਾਪਤ ਕਰਨ ਵੇਲੇ ਅੰਝਿਕਾ ਹੀ ਬਣੇਂਦਰੀ। ਕਿਉਂਕਿ ਮਾਂ-ਬਾਪ, ਭੈਣ-ਭਾਈ ਇਸਤਰੀ-ਪਰਸ, ਪੁੰਨ-ਪਾਪ, ਸਵਰਗ-ਨਰਕ, ਤੇਰ-ਮੇਰ, ਸੱਚ-ਝੂਠ, ਜੰਮਣ-ਮਰਨਾ, ਮਾੜ-ਚੰਗਾ, ਹਾਨੀ-ਲਾਭ, ਜਸ-ਅਪਜਸ, ਆਦਿ ਸ਼ਬਦਾਂ ਦੇ ਅਰਥ ਜੋ ਅਸੀਂ ਸਮਝ ਲਏ ਹਨ, ਉਹ ਪੱਕੀ ਬਾਣੀ ਗੁਰਮਤਿ ਨੂੰ ਸਮਝਣ ਵੇਲੇ ਸਾਨੂੰ ਹਾਨੀ ਕਾਰਕ ਹੀ ਸਿੱਧ ਹੋਣਗੇ। ਗੁਰਮਤਿ ਦੇ ਤਾਂ ਤੀਰਥ, ਇਸ਼ਨਾਨ, ਦਾਨ, ਨਾਮ, ਪੂਜਾ, ਜਪ, ਸਿਮਰਨ, ਤਪ, ਸੇਵਾ, ਸਾਧਨਾ, ਵਰਤ, ਅੰਮ੍ਰਿਤ, ਰਹਿਤ ਆਦਿ ਸ਼ਬਦਾਂ ਦੇ ਅਰਥ ਵੀ ਸੰਸਾਰੀ ਮੱਤਾਂ ਨਾਲੋਂ ਵੱਖਰੇ ਹਨ। ਜਦੋਂ ਇਨ੍ਹਾਂ ਸੈਕੜੇ ਲਫਜ਼ਾਂ ਦੇ ਅਰਥ ਹੀ ਬਦਲ ਜਾਂਦੇ ਹਨ ਤਾਂ ਆਮ ਆਦਮੀ ਲਈ ਗੁਰਮਤਿ ਦੇ ਮਾਰਗ ਨੂੰ ਧਾਰਨ ਕਰਨਾ ਅਤਿ ਕਠਿਨ ਹੋ ਜਾਂਦਾ ਹੈ। ਉਨ੍ਹਾਂ ਮਨਮੁਖਾਂ ਨੂੰ ਗੁਰਮੁਖਾਂ ਦੀ ਭਾਸ਼ਾ ਕਿਸੇ ਫਰਜੀ ਦੁਨੀਆਂ ਦੀ ਬੋਲੀ ਭਾਸਣ ਲੱਗ ਪੈਂਦੀ ਹੈ। ਫਿਰ ਉਨ੍ਹਾਂ ਸਾਤਰ ਲੇਗਾਂ ਨੂੰ ਜਿਹੜੇ ਕਿ ਅਖੜੀ ਧਰਮਾਂ ਦੇ ਅੰਡਬੀਂ ਗੁਰੂ ਬਣੇ ਬੈਠੇ ਹੁੰਦੇ ਹਨ, ਇਸ ਗੁਰਮੁਖੀ ਭਾਸ਼ਾ ਨੂੰ ਪਾਗਲਾਂ ਦੀ ਦੁਨੀਆਂ ਦੀ ਭਾਸ਼ਾ ਗਰਦਾਨਣ ਦਾ ਮੌਕਾ ਮਿਲ ਜਾਂਦਾ ਹੈ। ਜਿਹੜੇ ਕਿ ਆਪਣੀਆਂ ਝੂਠ ਦੀਆਂ ਦੁਕਾਨਾਂ ਨੂੰ ਇਸ ਸੱਚ ਧਰਮ ਦੇ ਪਰਿਹਾਰ ਤੋਂ ਬਚਾਉਣ ਦੇ ਕਿਸੇ ਮੌਕੇ ਦੀ ਤਲਾਸ਼ ਵਿੱਚ ਦੜ ਵੱਟੀ ਬੈਠੇ ਹੁੰਦੇ ਹਨ। ਕਿਉਂਕਿ ਸੱਚ ਦਾ ਵਿਰੋਧ ਖੁਲ੍ਹੇ-ਆਮ ਐਲਾਨੀਆ ਕਰਨ ਵਿੱਚ ਉਹ ਆਪਣੇ ਆਪ ਨੂੰ ਅਸਮਰਤ ਸਮਝਦੇ ਹੁੰਦੇ ਹਨ। ਉਹਨਾਂ ਨੂੰ ਪਤਾ ਹੁੰਦਾ ਹੈ ਕਿ ਜੇ ਝੂਠ, ਸੱਚਦਾ ਵਿਰੋਧ ਕਰਨ ਲਈ ਮੈਦਾਨ ਵਿੱਚ ਆ ਜਾਵੇ ਤਾਂ ਉਸ ਦੀ ਹਮੇਸ਼ਾ ਲਈ ਮੌਕ ਹੋ ਜਾਇਆ ਕਰਦੀ ਹੈ।

ਜੋਗੀਆਂ ਕੋਲ ਭੀ ਸੱਚ ਧਰਮ ਤੋਂ ਦਿਸ਼ਾਹੀਣ ਜੇਗ-ਮਤ ਹੀ ਸੀ । ਜਿਸ ਦੁਆਰਾ ਕਿ ਉਹ ਲੋਕਾਂ ਨੂੰ ਰਿਧੀਆਂ ਸਿਧੀਆਂ ਦੇ ਮਾਲਕ ਹੋ ਜਾਣ ਦਾ ਪ੍ਰਚਾਰ ਕਰਕੇ ਹੀ ਆਪਣੇ ਪਿੱਛੇ ਲਈ ਰੱਖਦੇ ਸਨ । ਇਸ ਦੇ ਮੁਕਾਬਲੇ ਉਤੇ ਗੁਰਮਤਿ ਨੇ ਰਿਧੀਆਂ ਸਿਧੀਆਂ ਦੀ ਇੱਛਾ ਰੱਖਣ ਵਾਲਿਆਂ ਨੂੰ ਭੁੱਖੇ ਅਖ ਕੇ ਸੰਸਾਰੀ ਲੋਕਾਂ ਨਾਲੋਂ ਭੀ ਘਟੀਆ ਅਖ ਦਿੱਤਾ ਅਤੇ ਇੱਕ ਨਵਾਂ ਫਰਮਾਨ (ਹੁਕਮ) ਜਾਰੀ ਕੀਤਾ ਘਾਲਿ ਖਾਇ ਕਿਛੁ ਹਥਹ ਦੇਇ ॥ ਨਾਨਕ ਰਾਹੁ ਪਛਾਣਿਹ ਸੇਇ ॥ ਭਾਵ ਜਿਹੜਾ ਆਦਮੀ ਪ੍ਰਾਤਮਾ ਦੇ ਰਸਤੇ (ਸੱਚ ਦੇ ਮਾਰਗ) ਤੇ ਚਲਣਾ ਚਾਹੁੰਦਾ ਹੈ, ਉਸ ਨੂੰ ਇਸ ਰਸਤੇ ਦੀ ਪਛਾਣ ਤਦ ਹੀ ਆ ਸਕਦੀ ਹੈ ਜੇ ਉਹ ਦਸਾਂ ਨਹੀਂਅਂ ਨਾਲ ਧਰਮ ਦੀ ਕਿਰਤ ਕਰਕੇ ਆਪ ਛਕੇ ਤੇ ਕਿਸੇ ਲੋੜਵੰਦ ਨੂੰ ਵੀ ਉਸ ਵਿਚੋਂ ਛਕਾਵੇ । ਵਿਹਲਾ ਰਹਿ ਕੇ ਦੁਜਿਆਂ ਦੇ ਅੱਗੋਂ ਹੱਥ ਅੰਡਕੇ ਆਪਣੇ ਜੀਵਨ ਦੀਆਂ ਲੋੜਾਂ ਪੂਰੀਆਂ ਕਰਨ ਵਾਲੇ ਨੂੰ, ਇਸ ਗੁਰਮਤਿ ਦੇ ਸੱਚ ਮਾਰਗ ਦੀ ਸੋਝੀ ਨਹੀਂ ਹੋ ਸਕਦੀ । ਜੇ ਉਪਰੋਕਤ ਇਸ ਪੰਕਤੀ ਨੂੰ ਸੱਚੇ ਮਨ ਨਾਲ ਕਬੂਲ ਲਿਆ ਜਾਂਦਾ, ਤਾਂ ਸਿੱਖੀ ਭੇਖ ਵਿਚ ਅੱਜ ਇਹਨਾਂ ਵਿਹਲੜ ਸੰਤਾਂ ਦੀ ਭੀੜ ਪੈਦਾ ਨਹੀਂ ਸੀ ਹੋ ਸਕਦੀ । ਜੇ ਇਨ੍ਹਾਂ ਅਖੋਤੀ ਸੰਤਾਂ ਵਿਚੋਂ ਕਿਸੇ ਨੂੰ ਇਸ ਸੱਚ ਧਰਮ ਦੀ ਸੋਝੀ ਹੋ ਗਈ ਹੋਵੇ ਤਾਂ ਗੁਰਬਾਣੀ ਨੂੰ ਸੱਚੀ ਬਾਣੀ ਮੰਨ ਲੈਣ ਤੇ ਹੀ ਪ੍ਰਸ਼ਨ ਚਿੰਨ ਲੱਗ ਜਾਵੇਗਾ । ਪਰ ਗੁਰਬਾਣੀ ਤਾਂ ਤਿੰਨਾਂ ਕਾਲਾਂ ਵਿਚ ਸੱਚੀ ਬਾਣੀ ਹੀ ਰਹਿੰਦੀ ਹੈ । ਇਹ ਅਖੋਤੀ ਸੰਤ ਹੀ ਝੂਠੇ ਅਤੇ ਕਪਟ ਭਰੇ, ਆਪਣੇ ਆਪ ਨੂੰ ਸੰਤ ਅਤੇ ਬੁਹਮ ਗਿਆਨੀ ਅਖਵਾ ਰਹੇ ਹਨ । ਇਸੇ ਲਈ ਇਹ ਸੰਤ ਵੀ ਜੋਗੀਆਂ ਵਾਂਗ ਹੀ, ਜੋਗ ਮੱਤ ਦਾ ਹੀ ਪ੍ਰਚਾਰ ਕਰਕੇ ਗੁਰਮਤਿ ਨੂੰ ਢਾਹ ਲਾਉਣ ਵਿੱਚ ਲੱਗੇ ਹੋਏ ਹਨ । ਜਦੋਕਿ ਇਨ੍ਹਾਂ ਦੇ ਡੇਰਿਆਂ ਦਾ ਸਾਰਾ ਖਰਚਾ ਅਤੇ ਇਨ੍ਹਾਂ ਦੀ ਐਸੇ ਇਸ਼ਰਤ ਦੇ ਸਾਰੇ ਸਾਧਨ ਗੁਰਮਤਿ ਤੋਂ ਅਣਜਾਣ ਗੁਰਸਿੱਖਾਂ ਦੇ ਜਿੰਮੇ ਹਨ ।

ਜੋਗ ਮਤ ਅਤੇ ਗੁਰਮਤਿ ਵਿਚ ਇਸ ਗਲ ਉਤੇ ਤਾਂ ਸਹਿਮਤੀ ਸੀ ਕਿ ਮਕਤੀ ਪ੍ਰਾਪਤੀ ਲਈ ਮਨ ਦਾ ਕਲਪਨਾ ਰਹਿਤ ਹੋਣਾ ਜੂਰੀ ਹੈ । ਜਿਸ ਲਈ ਮਨ ਨੂੰ ਆਪਣੀ ਸੁਰਤ ਨੂੰ ਸਹੀਰ ਦੇ ਅੰਦਰ ਹੀ ਸਾਚ ਸ਼ਬਦ ਨਾਲ ਜੁੜੇ ਰਹਿਣ ਦੀ ਲੋੜ ਹੈ । ਇਸੇ ਲਈ ਸਿਧਾਂ ਨਾਲ ਚਰਚਾ ਸਮੇਂ ਇਸੇ ਗੱਲ ਨੂੰ ਅਧਾਰ ਮੰਨਕੇ ਗੁਰੂ ਨਾਨਕ ਦੇਵ ਜੀ ਨੇ ਗੋਸ਼ਟਿ ਆਰੰਭੀ ਰੱਖੀ । ਇਸ 'ਸਿਧ ਗੋਸ਼ਟਿ' ਬਾਣੀ ਦਾ ਅਧਾਰ ਵੀ 'ਸਾਚ ਸ਼ਬਦ ਬਿਨੁ ਮੁਕਤਿ ਨ ਕੋਇ ॥' ਹੈ । ਅੰਤਰ ਕੇਵਲ ਇਹ ਸੀ ਕਿ ਸਿਧ ਤ੍ਰਿਕੁਟੀ ਅੰਦਰ ਸੁਰਤ ਨੂੰ ਰੋਕ ਕੇ ਸ਼ਬਦ ਸੁਣਦੇ ਸਨ । ਤ੍ਰਿਕੁਟੀ ਵਿਚ ਸੁਣਨ ਵਾਲੇ ਸ਼ਬਦ ਕੌਨਾਂ ਦੁਆਰਾ ਹੀ ਸ਼ੁਣਾਈ ਦਿਆ ਕਰਦੇ ਹਨ । ਇਹ ਸ਼ਬਦ ਕਈ ਪ੍ਰਕਾਰ ਦੀਆਂ ਧਨਾਂ ਦਾ ਸਮੂਹ ਹੁੰਦਾ ਹੈ । ਜਿਹੜਾ ਕਿ ਸਰੀਰ ਦੀ ਮਸੀਨਰੀ ਦੇ ਕੰਮ ਕਰਨ ਤੋਂ ਪੈਦਾ ਹੋਈਆਂ ਧੁਨੀਆਂ ਦਾ ਹੀ ਮਜ਼ਮੂਆਂ ਹੁੰਦਾ ਹੈ । ਇਸੇ ਲਈ ਜੋਗੀਆਂ ਦੀ ਪਹੁੰਚ ਬਾਹਰਲੇ ਸਰੀਰ ਤਕ ਹੀ ਰਹਿ ਗਈ । ਸਿਟੇ ਵਜੋਂ ਉਨ੍ਹਾਂ ਸਰੀਰਕ ਗਿਆਨ ਦੀ ਤਾਂ ਖੋਜ ਕਰ ਲਈ, ਪਰ ਆਤਮਿਕ ਗਿਆਨ ਤੋਂ ਕੋਰੇ ਰਹਿ ਗਏ । ਗੁਰਮਤਿ ਦੇ ਧਾਰਨੀ ਭਰਾਤਾਂ, ਗੁਰੂਆਂ ਜਾਂ ਗੁਰਮੁਖਾਂ ਨੇ ਇਸ ਬਾਹਰਲੇ ਸਰੀਰ (ਬਿਦੇਹੀ) ਅੰਦਰੋਂ ਗੁਪਤ ਦੇਹੀ ਮਨ ਨੂੰ ਖੋਜ ਲਿਆ, ਜਾਣ ਲਿਆ ਅਤੇ ਉਸ ਅੰਦਰਲਾ ਸ਼ਬਦ ਜਿਹੜਾ ਕਿ ਸੱਚ ਸੁਰੂਪ ਸਾਚ ਸ਼ਬਦ

ਹੁੰਦਾ ਹੈ। ਨਾਲ ਜੁੜ ਕੇ ਉਸੇ ਵਿਚ ਸਮਾਅ ਗਏ ਅਤੇ ਉਨ੍ਹਾਂ ਨੇ ਉਹ ਸਾਰੀ ਵਿਧੀ ਵਿਸਥਾਰ ਨਾਲ ਗੁਰਬਾਣੀ ਅੰਦਰ ਦਰਜ ਕਰ ਦਿੱਤੀ, ਜਿਸ ਦਾਅਗਾ ਉਨ੍ਹਾਂ ਨੇ ਜੀਵਨ ਮੁਕਤ ਅਵਸਥਾ ਨੂੰ ਪ੍ਰਾਪਤ ਕੀਤਾ ਸੀ। ਗੁਰਬਾਣੀ ਅੰਦਰ 'ਸ਼ਬਦ' ਦੇ ਅਰਥ ਸਾਡੀ ਬੋਲੀ ਨਾਲੋਂ ਵੱਖਰੇ ਹਨ। ਸੰਸਾਰੀ ਬੋਲੀ ਵਿਚ ਅਸੀਂ ਸ਼ਬਦ ਦੇ ਅਰਥ 'ਆਵਾਜ਼' ਜਾਂ 'ਪਨੀ' ਤੱਕ ਹੀ ਸੀਮਿਤ ਮੰਨਦੇ ਹਾਂ। ਪਰ ਗੁਰਮਤਿ ਅਨਸਾਰ 'ਸ਼ਬਦ' ਦਾ ਅਰਥ ਉਪਦੇਸ਼ ਹੁੰਦਾ ਹੈ। ਇਸੇ ਅਰਥ ਭੇਦ ਕਾਰਨ ਜੋਗੀ ਦਿਸਾ ਹੀਣ ਹੈ ਕੇ ਮੁਕਤੀ ਪ੍ਰਾਪਤੀ ਤੋਂ ਵਾਂਝੇ ਰਹਿ ਗਏ।

ਸਾਚ ਸ਼ਬਦ ਨੂੰ ਅਧਾਰ ਮੰਨ ਕੇ ਹੀ ਸਤਿਗੁਰੂ ਜੀ ਨੇ ਜੋਗੀਆਂ ਨਾਲ ਮੁਕਤੀ ਪ੍ਰਾਪਤ ਹੋਣ ਦੀ ਚਰਚਾ ਕੀਤੀ। ਜਿਵੇਂ ਸ਼ਬਦ ਦਾ ਅਰਥ ਉਪਰ ਦੱਸਿਆ ਗਿਆ ਹੈ ਉਸੇ ਅਨੁਸਾਰ ਸਾਚ ਸ਼ਬਦ ਦਾ ਅਰਥ ਬਣਦਾ ਹੈ, 'ਸਚ ਦਾ ਉਪਦੇਸ਼' ਕਿਸੇ ਭੀ ਉਪਦੇਸ਼ਕ ਨੂੰ ਸਾਡੀ ਬੋਲੀ ਅਨੁਸਾਰ ਗਾਰੂ ਮੰਨਿਆ ਜਾਂਦਾ ਹੈ ਪਰ ਗੁਰਬਾਣੀ ਅੰਦਰ ਦੇਹਧਾਰੀ ਮਾਣਸ ਨੂੰ ਗਰੂ ਹੀ ਮੰਨਿਆ ਗਿਆ ਹੈ ਇਸੇ ਲਈ ਸੱਚ ਦਾ ਉਪਦੇਸ਼ ਦੇਣ ਵਾਲੇ ਨੂੰ ਗੁਰਬਾਣੀ ਸਤਿਗੁਰ ਮੰਨਦੀ ਹੈ। ਧੁਰ ਹਿਰਦੇ ਵਿਚੋਂ ਆਉਣ ਵਾਲੀ ਸੱਚ ਦੀ ਆਵਾਜ਼ ਨੂੰ ਹੀ ਗੁਰਬਾਣੀ ਅੰਦਰ ਸਤਿਗੁਰ ਦਾ ਦਰਜਾ ਪ੍ਰਾਪਤ ਹੈ। ਇਹ ਸੱਚ ਦੀ ਆਵਾਜ਼ ਸਭਨਾ ਦੇ ਅੰਦਰੋਂ ਆਉਂਦੀ ਹੈ। ਜਿਸ ਤੋਂ ਪਤਾ ਲਗਦਾ ਹੈ ਕਿ ਸਤਿਗੁਰ ਸਭਨਾ ਦੇ ਅੰਦਰ ਮੌਜੂਦ ਹੈ। ਗੁਰਬਾਣੀ ਨੇ ਵੀ ਇਹੀ ਆਖਿਆ ਹੈ :—

‘ਸਤਿਗੁਰ ਤੇ ਖਾਲੀ ਕੇ ਨਹੀਂ ਮੇਰੈ ਪ੍ਰਭ ਮੇਲਿ ਮਿਲਾਏ ॥’ (੯੫੦)

ਸ਼ਬਦ ਵਿਚੋਂ ਜੇ ਗਿਆਨ ਪ੍ਰਾਪਤ ਨਾ ਹੋਵੇ ਤਾਂ ਉਸ ਸ਼ਬਦ ਨੂੰ ਨਿਰਾਰਥਕ ਸ਼ਬਦ ਹੀ ਕਿਹਾ ਜਾਂਦਾ ਹੈ। ਜਿਹੜਾ ਸ਼ਬਦ ਜੋਗੀ ਸੁਣਦੇ ਸੀ ਜੇ ਉਹ ਸਾਰਥਕ ਹੁੰਦਾ ਤਾਂ ਉਸ ਸ਼ਬਦ ਦੁਆਗ ਪ੍ਰਾਪਤ ਕੀਤਾ ਗਿਆਨ ਦੱਸਿਆ ਜਾਣਾ ਚਹੀਦਾ ਸੀ। ਉਸ ਗਿਆਨ ਦੇ ਗ੍ਰੰਥ ਲਿਖੇ ਜਾ ਸਕਦੇ ਸਨ, ਜਿਵੇਂ ਕਿ ਹਿਰਦੇ ਵਿਚਲਾ ਸਾਰਥਕ ਸਾਚ ਸ਼ਬਦ ਸੁਣਨ ਵਾਲਿਆਂ ਭਰਾਤਾਂ, ਗੁਰੂਆਂ ਅਤੇ ਗੁਰਮੁਖਾਂ ਨੇ ਲਿਖਕੇ ਸਾਹਿਬ ਸ੍ਰੀ ਗੁਰ ਗ੍ਰੰਥ ਸਾਹਿਬ ਜੀ ਦੇ ਰੂਪ ਵਿਚ ਉਨ੍ਹਾਂ ਸਾਰੀਆਂ ਲਿਖਤਾਂ ਦਾ ਸੰਗਹਿ ਪੇਸ਼ ਕੀਤਾ ਹੈ, ਜਿਹੜੀਆਂ ਲਿਖਤਾਂ ਉਨ੍ਹਾਂ ਨੇ ਆਪਣੇ ਆਪਣੇ ਸਮੇਂ ਲਿਖੀਆਂ ਸਨ। ਇਸ ਤੋਂ ਸਿਧ ਹੁੰਦਾ ਹੈ ਕਿ ਜੋਗੀ ਲੋਕ ਜਿਸ ਸ਼ਬਦ ਨਾਲ ਸਮਾਪੀ ਅੰਦਰ ਸੁਰਤੀ ਜੋੜਦੇ ਹਨ ਉਹ ਕੋਈ ਮਾਇਆ ਰੂਪ ਇਠ ਸ਼ਬਦ ਹੀ ਸੀ। ਜਿਸ ਕਰਕੇ ਜੋਗੀਆਂ ਅੰਦਰ ਮਾਇਆ ਦੀ ਭੁੱਖ ਫਿਰ ਜਗ੍ਹਾ ਆਈ ਅਤੇ ਉਹ ਕੁਰਹੇ ਪੈ ਕੇ ਰਿਧੀਆਂ ਸਿਧੀਆਂ ਪਿੜ੍ਹੇ ਭੱਜਣ ਲੱਗੇ, ਜਿਹੜੀਆਂ ਉਨ੍ਹਾਂ ਨੂੰ ਭਵਸਾਗਰ ਵਿਚ ਹੀ ਡੇਬ ਕੇ ਮਾਰਨ ਦਾ ਕਾਰਨ ਬਣਦੀਆਂ ਰਹੀਆਂ। ਦੁਜੇ ਪਾਸੋਂ ਗੁਰਮਤਿ ਨੇ ਤਾਂ ਜਿਉਦੇ ਹੀ ਬਾਹਰਲੇ ਸਰੀਰ ਨਾਲੋਂ ਮੋਹ ਤੋੜ ਲੇਣ ਦਾ ਉਪਦੇਸ਼ ਹੀ ਨਹੀਂ ਦਿੱਤਾ, ਸਗੋਂ ਮਨ ਨੂੰ ਇਸ ਕਦਰ ਸੁਝਵਾਨ ਬਣਾ ਦਿੰਦਾ ਕਿ ਉਸਨੇ ਆਪਣੇ ਆਪ ਹੀ ਇਸ ਸਰੀਰ ਤੋਂ ਮੰਨ੍ਹ ਫੇਰ ਲਿਆਂ।

ਜਿਹੜਾ ਗੁਰਮਤਿ ਦਾ ਸਰੂਪ ਅਜ ਸਿਖ ਸੰਗਤ ਵਿਚ ਪ੍ਰਚਾਰਿਆ ਜਾ ਰਿਹਾ ਹੈ, ਉਹ ਗੁਰਮਤਿ ਵਿਚਾਰਧਾਰਾ ਨਾਲ ਮੇਲ ਨਹੀਂ ਖਾਂਦਾ। ਨਵੰਬਰ 1998, ਦੇ 'ਗੁਰਮਤਿ

ਪ੍ਰਕਾਸ਼ ਅੰਕ ਵਿਚ ਜਿਸਨੂੰ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਧਰਮ ਪਰਚਾਰ ਸੰਸਥਾ ਛਾਪਦੀ ਹੈ, ਵਿਚ ਸੰਪਾਦਕੀ ਲੇਖ ਛਾਪਿਆ ਸੀ। ਜਿਸ ਵਿਚ ਇਹ ਮੰਨਿਆ ਗਿਆ ਹੈ ਕਿ ਪਿਛਲੇ ਢਾਈ ਤਿੰਨ ਸੌ ਸਾਲ ਤੋਂ ਜੋ ਪਰਚਾਰ ਗੁਰਦੁਆਰਿਆਂ ਦੇ ਅੰਦਰ ਜਾਂ ਬਹਰ ਸਿਥੀ ਦਾ ਹੋ ਰਿਹਾ ਹੈ, ਉਹ ਗੁਰਮਤਿ ਨਾਲ ਮੇਲ ਖਾਣ ਵਾਲਾ ਘੱਟ ਅਤੇ ਸਨਾਡਨੀ ਮੱਤ ਨਾਲ ਜ਼ਿਆਦਾ ਹੈ। ਗੱਲ ਭਾਵੇਂ ਸੁਣਨ ਵਿਚ ਬਹੁਤ ਕੌੜੀ ਹੈ ਪਰ ਹੈ ਸੌ ਫਿਸਦੀ ਸੱਚੀ। ਇਸਦੇ ਪਿਛੇ ਵੀ ਉਨ੍ਹਾਂ ਸ਼ਕਤੀਆਂ ਦੀ ਸਾਜਿਸ਼ ਹੀ ਕੰਮ ਕਰਦੀ ਰਹੀ ਹੈ ਜਿਸਨੂੰ ਨੂੰ ਗੁਰਮਤਿ ਦਾ ਪ੍ਰਚਾਰ, ਉਨ੍ਹਾਂ ਦੀ ਆਪਣੀ ਮੱਤ ਨੂੰ ਖਤਮ ਕਰ ਦੇਣ ਵਾਲਾ ਲੱਗਦਾ ਸੀ। ਮਨ ਮੱਤ ਨਾਲ ਜੁੜੇ ਹੋਏ ਲੋਕ ਗੁਰਮਤਿ ਨੂੰ ਕਿਵੇਂ ਬਰਦਾਸ਼ਤ ਕਰ ਸਕਦੇ ਹਨ। ਮਨ ਮਤੀਏ ਕਦੇ ਭੀ ਸੱਚ ਦੀ ਮੱਤ ਦਾ ਵਿਰੋਧ ਕਰਨ ਦਾ ਸ਼ਰੇਅਮ ਹੀਆ (ਹੋਸਲਾ) ਨਹੀਂ ਕਰਿਆ ਕਰਦੇ। ਉਹ ਤਾਂ ਸੱਚੀ ਮੱਤ ਦੇ ਅੰਦਰ, ਬਾਹਰੀ ਭੇਖ ਵਟਾ ਕੇ ਘੁਸ-ਪੈਠ ਕਰ ਲਿਆ ਕਰਦੇ ਹਨ ਅਤੇ ਘਰਦੇ ਭੇਤੀ ਬਣਕੇ ਲੰਕਾ ਨੂੰ ਢਾਅ ਲਾ ਦੇਣ ਦੀਆਂ ਸਾਜਿਸ਼ਾਂ ਰਚਦੇ ਰਹਿੰਦੇ ਹਨ।

ਇਸ ਵਿਚ ਸਭ ਤੋਂ ਜਿਆਦਾ ਯੋਗਦਾਨ ਇਨ੍ਹਾਂ, ਵੈਸਨੂੰ ਮੱਤ ਦੇ ਚਿਟਕੱਪੜੀਏ ਮਾਲਾਧਾਰੀ, ਨਕਲੀ ਬ੍ਰਹਮ ਰਿਆਨੀ, ਨਕਲੀ ਸੰਤਾਂ, ਇਕ ਸੌ ਅੱਠ ਅਤੇ ਇਕ ਹਜ਼ਾਰ ਅੱਠ ਅਖਵਾਉਣ ਵਾਲੇ ਪਰਪੰਚੀਆਂ ਦਾ ਹੈ। ਜਿਨ੍ਹਾਂ ਦਾ ਪਰਚਾਰ ਕੇਵਲ ਮਾਸ ਅਤੇ ਸਰਥ ਛਡਾਉਣ ਤੱਕ ਹੀ ਸੀਮਤ ਹੈ, ਅਤੇ ਇਹ ਗੁਰਬਾਣੀ ਨੂੰ ਤੋੜ ਮਰੋੜ ਕੇ ਅਰਥਾਂ ਦੇ ਅਨੁਰਥ ਬਨਾਉਣ ਵਿਚ ਹੀ ਰੁੱਝੇ ਰਹਿੰਦੇ ਹਨ। ਜਦ ਕਿੰਚ ਗੁਰਬਾਣੀ (ਗੁਰਮਤਿ) ਮਾਸ ਬਾਰੇ ਚਰਚਾ ਕਰਨ ਵਾਲੇ ਨੂੰ ਮੁਖ ਅਖਦੀ ਹੈ ਅਤੇ (ਸਰਾਬ ਬਾਰੇ ਜ਼ਿਕਰ ਗੁਰਬਾਣੀ ਵਿਚ ਕਿਤੇ ਆਇਆ ਹੀ ਨਹੀਂ, ਦੁਨੀਆਂ ਦਾ ਕੋਈ ਵੀ ਧਰਮ ਗਰੰਥ ਜਾਂ ਧਰਮ ਅਜੀਹਾ ਨਹੀਂ ਜਿਸ ਵਿਚ ਮਾਸ ਖਾਣ ਦੀ ਮਨਹੀ ਹੋਵੇ) ਸੰਸਾਰ ਦੇ ਸਭ ਤੋਂ ਵੱਡੇ ਚਾਰ ਧਰਮ ਇਸਲਾਮ, ਇਸਾਈ, ਬੋਧੀ (ਬ੍ਰਧਮਾਂਤ) ਅਤੇ ਹਿੰਦੂ ਮੱਤ ਦੇ ਕਿਸੇ ਵੀ ਗ੍ਰੰਥ ਵਿਚ ਮਾਸ ਖਾਣ ਦੀ ਮਨਹੀ ਨਹੀਂ ਹੈ। ਦੁਨੀਆਂ ਦੀ ਕੁਝ ਆਬਾਦੀ ਦਾ ਇਕ ਪਰਮੈਟ ਹਿਸਾ ਵੀ, ਇਨ੍ਹਾਂ ਮਰਖਾਂ ਦੀ ਗੱਲ ਮੰਨਣ ਲਈ ਤਿਆਰ ਨਹੀਂ ਹੋਇਆ। ਇਸ ਲਈ ਇਨ੍ਹਾਂ ਨੂੰ ਚਾਹੀਦੀ ਸੀ, 'ਜਿਥੇ ਬੋਲਣਿ ਹਾਗੀਐ ਤਿਥੇ ਚੰਗੀ ਸੁਪ' ॥'

ਕੀ ਇਸ ਇਤਿਹਾਸ ਨੂੰ ਭੀ ਬਦਲਿਆ ਜਾ ਸਕਦਾ ਹੈ ਕਿ ਛੋਵੇਂ ਗੁਰੂ ਹਰਿਗੋਬਿੰਦ ਸਾਹਿਬ ਸਿਕਾਰ ਖੇਡਦੇ ਸਨ? ਕੀ ਉਨ੍ਹਾਂ ਦੇ ਕੋਲ ਅੱਜ ਤੱਕ ਭੀ ਫੌਟੋਆਂ ਉਤੇ ਬਜ਼ ਨਹੀਂ ਹੁੰਦਾ? ਇਹੀ ਗੱਲ ਦਸਮ ਪਾਤਿਸ਼ਾਹ ਨਾਲ ਭੀ ਜੁੜੀ ਹੋਈ ਹੈ। ਪਰ ਇਨ੍ਹਾਂ ਲੋਕਾਂ ਨੇ ਤਾਂ ਬੇਸਰਮੀ ਦਾ ਬੁਰਕਾ ਪਾ ਕੇ ਸੱਚ ਨੂੰ ਝੂਠ ਬਨਾਉਣ ਦਾ ਹੀ ਅੱਜ ਤੱਕ ਠੇਕ ਲਿਆ ਹੋਇਆ ਹੈ। ਇਹ ਲੋਕ ਉਹੀ ਗਲ ਪਰਚਾਰਿਆ ਕਰਦੇ ਹਨ ਜਿਹੜੀ ਗੱਲ ਦੇ ਪਰਚਾਰ ਲਈ ਇਨ੍ਹਾਂ ਨੂੰ ਮੌਕੇ ਦੀ ਸਰਕਾਰ ਆਖੇ। ਜਦ ਕਿ ਸੱਚ ਧਰਮ ਦਾ ਮੇਲ ਕਦੇ ਭੀ ਮੌਕੇ ਦੀ ਸਰਕਾਰ ਨਾਲ ਲੰਮੇ ਸਮੇਂ ਤੱਕ ਨਹੀਂ ਰਹਿ ਸਕਿਆ।

ਦੂਜੀ ਗੱਲ ਜੋ ਗੁਰਮਤਿ ਦੇ ਪਰਚਾਰ ਦਾ ਸਰੂਪ ਵਿਗੜ ਜਾਣ ਲਈ ਜ਼ਿੰਮੇਵਾਰ ਹੈ, ਉਹ ਹੈ, ਗੁਰਮਤਿ ਅਤੇ ਸਾਡੀ ਬੋਲੀ (ਭਾਸ਼ਾ) ਵਿਚਕਾਰਲਾ ਅੰਤਰ, ਜਿਸ ਬਾਰੇ

ਕਿ ਪਹਿਲਾਂ ਵਿਚਾਰ ਹੋ ਚੁਕਿਆ ਹੈ। ਅਜ ਤੱਕ ਦੇ ਟੀਕਾਕਾਰਾਂ ਨੇ ਬੋਲੀ ਦੇ ਇਸ ਅੰਤਰ ਵੱਲ ਧਿਆਨ ਹੀ ਨਹੀਂ ਦਿਤਾ। ਸਭ ਤੋਂ ਪਹਿਲੇ ਟੀਕੇ, (ਗੁਰਬਾਣੀ ਦੇ ਅਰਥ) ਜਿਨ੍ਹਾਂ ਲੋਗਾਂ ਨੇ ਲਿਖੇ, ਉਹ ਸਨਤਨੀ ਮੱਤ ਨੂੰ ਮੰਨਣ ਵਾਲੇ ਹੀ ਸਨ। ਭਾਵੇਂ ਬਾਹਰੀ ਸਰੂਪ (ਭੇਖ) ਉਨ੍ਹਾਂ ਨੇ ਸਿਖਾਂ ਵਾਲਾ ਹੀ ਬਣਾਉਣਾ ਹੋਇਆ ਸੀ। ਉਹ ਲੋਕ ਸਾਸਤਰਾਂ ਦੀਆਂ ਸਾਖੀਆਂ ਤੋਂ ਪਰੀ ਤਰਾਂ ਪ੍ਰਭਾਵਤ ਸਨ, ਜਿਨ੍ਹਾਂ ਨੂੰ ਗੁਰਬਾਣੀ ਨੇ ਸੋਧ ਕੇ ਪੇਸ਼ ਕੀਤਾ (ਦਸਿਆ) ਹੈ। ਉਨ੍ਹਾਂ ਲੋਕਾਂ ਨੇ ਸੋਧੀਆਂ ਹੋਈਆਂ ਸਾਖੀਆਂ ਨੂੰ ਅਰਥਾਉਣ ਵੇਲੇ, ਉਨ੍ਹਾਂ ਦੇ ਪਹਿਲੇ ਆਸਾਨ ਸਰੂਪਾਂ ਨਾਲ ਅਰਥਾਂ ਕੇ ਮਿਲਾ ਦਿਤਾ। ਜਿਸ ਨਾਲ ਇਉਂ ਪ੍ਰਤੀਤ ਹੋਣ ਲਗ ਪਿਆ ਕਿ ਗੁਰਬਾਣੀ ਨੇ ਸਿੰਮਰਤੀਆਂ ਅਤੇ ਸਾਸਤਰਾਂ ਦੀਆਂ ਸਾਖੀਆਂ ਨੂੰ ਸੱਜੀਆਂ ਮੰਨ ਕੇ ਪਰਵਾਨਿਆ ਹੋਇਆ ਹੈ। ਜਦ ਕਿ ਗੁਰਬਾਣੀ ਅੰਦਰ ਸਪਸ਼ਟ ਲਿਖਿਆ ਮਿਲਦਾ ਹੈ। ' ਸੋਧੇ ਸਾਗਰੂ ਸਿੰਮਿਤ ਸਗਲ ॥' ਬੇਦ ਪੁਰਾਨ ਸਿੰਮਿਤ ਸੁਧਾਰੂ ॥' ਕੀਨੇ ਰਾਮ ਨਾਮ ਇਕ ਆਖੂਰੂ ॥' ਜਿਸਦਾ ਅਰਥ ਇਹ ਹੈ ਕਿ ਸਿੰਮਿਤ ਅਤੇ ਸਾਸਤਰ ਨੂੰ ਸੋਧ ਕੇ ਉਨ੍ਹਾਂ ਵਿਚਲੀਆਂ ਸਾਰੀਆਂ ਸਾਖੀਆਂ ਦਾ ਸਰੂਪ, ਰਾਮ ਨਾਮ (ਤੱਤ-ਗਿਆਨ) ਸਰੂਪ ਹੀ ਬਣਾ ਦਿਤਾ ਗਿਆ ਹੈ। ਫਿਰ ਭੀ ਕਾਸੀ ਮੱਤ ਦੇ ਪ੍ਰੇਮੀਆਂ ਨੇ ਗੁਰਬਾਣੀ ਵਿਚਲੇ ਸੋਧੇ ਹੋਏ ਤੱਤ ਗਿਆਨ ਨੂੰ ਦੁਬਾਰਾ ਪੁਰਾਣੇ ਅਰਥ ਦੇ ਕੇ ਗੁਰਮਤਿ ਨੂੰ ਹੀ ਕਾਸੀ ਮੱਤ ਸਿੰਘ ਕਰ ਦੇਣ ਵਿਚ ਸਫਲਤਾ ਪ੍ਰਾਪਤ ਕੀਤੀ ਹੋਈ ਹੈ। ਜਿਸਦਾ ਪਤਾ ਸਾਨੂੰ ਅੰਜ ਉਸ ਵੇਲੇ ਲਗਿਆ ਜਦੋਂ ਕਿ ਅਸੀਂ ਖਾਲਸੇ ਦਾ ਤਿੰਨ ਸੌਵਾਂ ਦਿਹਾੜਾ ਮਨਾਉਣ ਜਾ ਰਹੇ ਹਾਂ। ਇਨ੍ਹਾਂ ਲੋਗਾਂ ਦੀ ਸਾਜਿਸ ਨਾਲ ਹੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਤੱਕ ਪੱਥਰ ਦੀਆਂ ਮੁਰੜੀਆਂ ਪਹੁੰਚੀਆਂ ਸਨ। ਜਿਨ੍ਹਾਂ ਨੂੰ ਉਠਵਾਉਣ ਵੇਲੇ ਕੀ ਕੁਝ ਕਰਨਾ ਪਿਆ, ਕਿਸੇ ਤੋਂ ਭੁਲਿਆ ਹੋਇਆ ਨਹੀਂ ਹੈ।

ਇਹ ਮਸਲਾ ਹੱਲ ਕਿਵੇਂ ਹੋਵੇ, ਪਿਛਲੇ ਲੰਮੇ ਸਮੇਂ ਤੋਂ ਗੁਰਸਿੰਖਾਂ ਦੇ ਮਨਾਂ ਵਿਚ ਬੇ-ਚੈਨੀ ਦਾ ਕਾਰਨ ਬਣਿਆ ਹੋਇਆ ਸੀ। ਜਿਸ ਲਈ ਪਿਛਲੇ ਪੈਂਤੀ ਚਲੀ ਸਾਲਾਂ ਤੋਂ ਸਾਡੇ ਮਨ ਵਿਚ ਵੀ ਅਜਿਹੀ ਹੀ ਇਕ ਵੇਦਨਾ ਬਣੀ ਹੋਈ ਸੀ, ਜਿਸ ਲਈ ਪ੍ਰੇਮੇਸਰ ਨੇ ਆਪ ਹੀ ਪ੍ਰੇਰਨਾ ਕਰਕੇ ਇਸਦੇ ਸਮਾਧਾਨ ਲਈ ਯਤਨਸ਼ੀਲ ਰਹਿਣ ਲਈ, ਪ੍ਰੇਰਿਆ ਹੀ ਨਹੀਂ ਸਹੀ ਸੀਂ, ਮਾਰਗ ਦਰਸ਼ਨ ਵੀ ਕੀਤਾ। ਇਸ ਪੁਸਤਕ 'ਸਿੰਘ ਗੋਸਟਿ' ਤੋਂ ਪਹਿਲਾਂ ਅਸੀਂ ਇਕ ਬਾਣੀ 'ਜਪੁ' ਜੀ ਨੂੰ ਅਰਥਾਉਣ ਦਾ ਸੁਭਾਗ ਪ੍ਰਾਪਤ ਕੀਤਾ ਅਤੇ ਹੁਣ ਖਾਲਸੇ ਦੇ ਤਿੰਨ ਸੌ ਸਾਲਾਂ ਦਿਹਾੜੇ ਨੂੰ ਸਮਰਪਤ ਇਹ ਗੁਰਮਤਿ (ਸਹਿਜ ਸਮਾਧ) ਬਨਾਮ ਸੋਗ ਮੱਤ (ਸੰਨ ਸਮਾਧ) ਸਿੰਘ ਸੰਗਤ ਦੇ ਚੁੜ੍ਹ-ਬੁੜ੍ਹ ਪੇਸ਼ ਕਰਨ ਜਾ ਰਹੇ ਹਾਂ। ਜਿਸਨੂੰ ਪੜ੍ਹਕੇ ਗੁਰਮਤਿ ਅਤੇ ਸਨਤਨੀ ਮੱਤ ਵਿਚਲਾ ਅੰਤਰ ਸਪਸ਼ਟ ਰਿਖਾਈ ਦੇਵੇਗਾ। ਜੇ ਕਿਸੇ ਗੁਰਸਿੰਖ ਪਾਸ ਸਾਡੇ ਲਈ ਹੋਰ ਕੋਈ ਕੀਮਤੀ ਸੁਝਾਅ ਹੋਵੇ ਤਾਂ ਅਸੀਂ ਧੰਨਭਾਗ ਸਮਝਾਂਗੇ। ਇਸ ਆਸ ਨਾਲ ਕਿ ਇਸ ਤਿੰਨ ਸੌ ਸਾਲਾਂ ਦਿਹਾੜੇ ਤੋਂ ਬਾਅਦ ਖਾਲਸਾ ਪੰਥ ਹੁਣ ਆਪਣੀ ਲੰਬੀ ਨੀਂਦ ਵਿਚੋਂ ਜਾਗ ਕੇ ਕਾਸੀ ਮੱਤ ਦੇ ਜੂਲੇ ਤੋਂ ਮੁਕਤ ਹੋ ਕੇ ਨਿਰੋਲ ਗੁਰਮਤਿ ਨੂੰ ਵਿਚਾਰ ਕੇ ਗੁਰਮਤਿ ਦੇ ਮੂਲ ਅਰਥਾਂ ਦਾ ਪ੍ਰਚਾਰ ਹੀ ਕਰੇਗਾ।

ਧਰਮ ਸਿੰਘ (ਨਿਹੰਗ ਸਿੰਘ)
ਸਮਰਾਲਾ ਰੋਡ, ਖੰਨਾ (ਪੰਜਾਬ)

ਜਾਣ ਪਛਾਣ

ਬਾਬਾ ਧਰਮ ਸਿੰਘ ਜੀ ਦੀ ਸਿੰਘ ਜਗਤ ਨੂੰ ਗੁਰਮਤਿ ਵਿਚਾਰਧਾਰਾ ਤੇ ਕਾਸ਼ੀ ਮਤ ਦਾ ਨਿਖੇੜਾ ਕਰਦੀ ਹੋਈ 'ਨਾਦ ਵੇਦ ਬੀਚਾਰ' ਤੋਂ ਬਾਦ ਇਹ ਦੂਜੀ ਪੁਸਤਕ ਪੇਸ਼ ਹੈ।

ਬਾਬਾ ਧਰਮ ਸਿੰਘ ਜੀ ਅਪ ਉਸ ਨਿਹੰਗ ਸਿੰਘਾਂ ਦੇ ਜੱਥੇ ਨਾਲ ਸਬੰਧਤ ਰਹੇ ਹਨ, ਜਿਸ ਨੂੰ ਅਜਕਲ ਦੇ ਸਿਖ, ਅਨਪੜ੍ਹ ਟੋਲਾ ਹੀ ਸਮਝਦੇ ਹਨ। ਇਹਨਾਂ ਨੇ 40-45 ਸਾਲ ਦੀ ਆਪਣੀ ਸਥਤ ਘਾਲਣਾ ਅਤੇ ਨਿਹੰਗ ਦਲਾਂ ਦੇ ਸੁਝਵਾਨ ਅਤੇ ਅਸਲੀ ਜੀਵਨ ਜਿਉਣ ਵਾਲੇ ਜਥੇਦਾਰ ਬਾਬਾ ਚੇਤ ਸਿੰਘ ਜੀ ਅਤੇ ਹੋਰ ਅਨੇਕਾਂ ਸਿੰਘ ਸੁਰਮਿਆਂ ਤੋਂ ਇਸ 'ਖੰਨਿਅਹੁ ਤਿਖੀ ਵਾਲਹੁ ਨਿਕੀ', ਵਿਚਾਰਧਾਰਾ ਦੀ ਖੋਜ, ਤੇ ਉਸ ਦੀ ਪਕੜ ਦੀ ਸੋਝੀ ਪ੍ਰਾਪਤ ਕੀਤੀ ਹੈ। ਅਡੋ ਅੱਡ ਸਿੰਘ ਜਥੇਵੰਦੀਆਂ ਵਿਚ ਗੁਰਬਾਣੀ ਤੇ ਗੁਰਮਤਿ ਬਾਰੇ ਚਲ ਰਹੇ ਵਿਵਾਦ-ਗ੍ਰਾਸਤ ਮਾਮਲਿਆਂ ਵਿਚ ਇਹਨਾਂ ਨੇ ਭਰਪੂਰ ਹਿੱਸਾ ਲਿਆ ਤੇ ਪੂਰੀ ਦ੍ਰਿੜੜਾ ਨਾਲ ਗੁਰਮਤਿ ਦੇ ਪੱਖ ਪੇਸ਼ ਕੀਤੇ ਸਨ। ਹੁਣ ਵੀ ਇਹ ਗੁਰਮਤਿ ਦਾ ਤੱਤ ਸਾਰ ਸਮਝਣ ਵਾਲਿਆਂ ਗ਼ਰੂਪਿਆਰਿਆਂ ਨੂੰ ਗੁਰਮਤਿ ਕਲਾਸਾਂ ਲਗਾ ਕੇ ਪੂਰੀ ਮਿਹਨਤ ਨਾਲ ਪੜ੍ਹਾਈ ਕਰਵਾਉਂਦੇ ਹਨ। ਖੰਨਾ, ਮੰਡੀ ਗੋਬਿੰਦਗੜ੍ਹ ਤੇ ਸਰਹਿੰਦ ਦੀਆਂ ਸੰਗਤਾਂ ਜਿਥੇ ਇਨ੍ਹਾਂ ਤੋਂ ਲਾਭ ਪ੍ਰਾਪਤ ਕਰਦੀਆਂ ਹਨ, ਉਥੇ ਇਹਨਾਂ ਦੇ ਪੜ੍ਹਾਏ ਕੁਝ ਗੁਰਮੁਖ ਦੂਰ ਦੁਰਛੇ ਭੀ ਪ੍ਰੋਗਰਾਮ ਕਰਨ ਜਾਂਦੇ ਹਨ। ਹੁਣੇ ਹੀ ਇਨ੍ਹਾਂ ਵਲੋਂ ਕੁਝ ਕੁ ਸ਼ਬਦਾਂ ਦੀਆਂ ਵਿਆਖਿਆ ਵਾਲੀਆਂ ਕੈਸਟਾਂ ਭੀ ਕੱਢੀਆਂ ਗਈਆਂ ਹਨ। ਕੁਝ ਲੇਖ ਵੀ ਇਨ੍ਹਾਂ ਨੇ ਲਿਖਾਏ ਹਨ ਜੋ ਟ੍ਰੈਕਟਾਂ ਦੇ ਰੂਪ ਵਿਚ 'ਸੱਚ ਖੋਜ ਅਕੈਡਮੀ', ਵਲੋਂ ਪ੍ਰਕਾਸ਼ਤ ਕੀਤੇ ਜਾ ਰਹੇ ਹਨ।

ਜਿਵੇਂ ਕਿ ਇਸ ਕਿਤਾਬ ਦੇ ਸਿਰਲੇਖ ਅਤੇ ਟਾਈਟਲ ਵਿਚ ਦਰਸਾਇਆ ਗਿਆ ਹੈ ਕਿ: ਜਿਥੇ ਇਹ ਕਿਤਾਬ ਖਾਲਸੇ ਦੀ 300 ਸਾਲਾ ਵਿਸ਼ਾਕੀ ਪੁਰਬ ਨੂੰ ਸਮਰਪਿਤ ਹੈ, ਉਥੇ ਇਸ ਵਿਚ ਨਜ਼ਰੀ ਪੈਦਾ ਹੈ ਕਿ ਗਿਆਨ ਦਾ ਸੂਰਜ ਚੜ੍ਹਨ ਨਾਲ ਅਗਿਆਨਤਾ ਦਾ ਹਨੇਰਾ ਦੂਰ ਹੋ ਰਿਹਾ ਹੈ।

ਧਰਮ ਸਿੰਘ ਜੀ ਦੀ ਲਿਖਨ ਸੈਲੀ ਵੀ ਅੱਜ ਦੇ ਜ਼ਮਾਨੇ ਵਿਚ ਇਕ ਨਵੀਂ ਤਕਨੀਕ ਲੱਗਦੀ ਹੈ। ਗੁਰਬਾਣੀ ਟੀਕਾਕਾਰੀ ਦੀਆਂ ਪੁਰਾਣੀਆਂ ਪਿਰਤਾਂ ਨੂੰ ਛੱਡਕੇ ਇਹਨਾਂ ਨੇ, ਗੁਰੂ ਸਾਹਿਬ ਵਾਲੀ ਤਕਨੀਕ ਹੀ ਵਰਤੀ ਹੈ ਕਿ ਗੁਰਬਾਣੀ ਦੇ ਸ਼ਬਦਾਂ ਦੇ ਅਰਥ ਗੁਰਬਾਣੀ ਵਿਚੋਂ ਹੀ ਸਮਝਣਾ। ਇਹ ਦਸਦੇ ਹਨ ਕਿ ਗੁਰੂ ਗ੍ਰੰਥ ਸਾਹਿਬ

ਵਿਚ ਦਰਜ ਕਿਹੜਾ ਸਬਦ ਕੀ ਅਰਥ ਰੱਖਦਾ ਹੈ। ਇਹ ਗੁਰਬਾਣੀ ਵਿਚੋਂ ਹੀ ਸਮਝਿਆ ਜਾ ਸਕਦਾ ਹੈ। ਬਹੁਤ ਸਾਰੇ ਲਡੜ ਐਸੇ ਹਨ ਜਿਹਨਾਂ ਦੇ ਅੱਜ ਅਰਥ ਕੁਝ ਹੋਰ ਹਨ, ਪਰ 500 ਸਾਲ ਪਹਿਲਾਂ ਉਹਨਾਂ ਹੀ ਸਬਦਾਂ ਦੇ ਅਰਥ ਹੋਰ ਸਨ। ਇਸਨੂੰ ਹੀ ਸਬਦ ਭੇਦ ਕਿਹਾ ਜਾਂਦਾ ਹੈ। ਜੋ ਅਜ ਦੇ ਪ੍ਰਚਾਰਕਾਂ ਤੇ ਸੰਤਾਂ ਦੀ ਸਮਝ ਵਿਚ ਨਹੀਂ ਆ ਰਿਹਾ। ਅਜ ਦੇ ਸੰਤ ਤਾਂ ਪੂਰਾ ਕਾਸ਼ੀ ਮਤ ਦਾ ਹੀ ਪ੍ਰਚਾਰ ਕਰੀ ਜਾ ਰਹੇ ਹਨ, ਤੇ ਸਮਝਦੇ ਹਨ ਆਪਣੇ ਆਪ ਨੂੰ ਸਿਖਾਂ ਦੇ ਗੁਰੂ। ਬਾਣੀ ਗੁਰੂ ਗ੍ਰੰਥ ਸਾਹਿਬ ਦੀ ਪੜ੍ਹਦੇ ਹਨ ਤੇ ਅਰਥ ਆਪਣੀ ਮਰਜ਼ੀ ਦੇ ਕਰਦੇ ਹਨ। ਜਿਵੇਂ ਹੋਰ ਦੇਹਧਾਰੀ ਗੁਰੂ ਡੰਮ ਦੇ ਪ੍ਰਚਾਰਕ ਕਰਦੇ ਹਨ।

ਦਰਅਸਲ ਕਸਰ ਤਾਂ ਕਿਸੇ ਦਾ ਵੀ ਨਹੀਂ, ਜੋ ਇਨ੍ਹਾਂ ਨੂੰ ਲਿਖਿਆ ਮਿਲਦਾ ਹੈ, ਉਹ ਹੀ ਪੜ੍ਹ ਕੇ ਇਹ ਪ੍ਰਚਾਰ ਕਰ ਦਿੱਦੇ ਹਨ। ਗੱਲ ਤਾਂ ਵਿਦਵਾਨਾਂ ਨੇ ਤੇ ਖੋਜੀਆਂ ਨੇ ਲੱਭਣੀ ਸੀ। ਇਹਨਾਂ ਦਾ ਤਾਂ ਇਹ ਰੋਜ਼ੀ ਰੋਟੀ ਦਾ ਵਸੀਲਾ ਹੈ। ਪਰ ਜਨਤਾ ਨੂੰ ਗੁਰਮਾਹ ਕਰਨ ਦੇ ਪਾਪ ਦੇ ਭਾਰੀਦਾਰ ਇਹ ਜ਼ਰੂਰ ਬਣਨਗੇ। ਕਿਉਂਕਿ ਬਹੁਤ ਸਾਰੀਆਂ ਗੱਲਾਂ ਤਾਂ ਬਹੁਤ ਹੀ ਸਪਸ਼ਟ ਹਨ, ਤੇ ਆਮ ਸੰਗਤਾਂ ਨੂੰ ਵੀ ਪਤਾ ਹੁੰਦੀਆਂ ਹਨ, ਪਰ ਇਹ ਫਿਰ ਭੀ ਆਪਣੇ ਆਪ ਨੂੰ ਵੱਡੇ ਹੰਕਾਰੀ ਸਿਧ ਕਰਦੇ ਹੋਏ ਸੱਚ ਤੋਂ ਮੁਨਕਰ ਹੋ ਜਾਂਦੇ ਹਨ, ਤੇ ਆਪਣੇ ਚੇਲਿਆਂ ਵਿਚ ਆਪਣੀ ਮਨਮੱਤ ਦਾ ਹੀ ਪ੍ਰਚਾਰ ਜਾਰੀ ਰੱਖਦੇ ਹਨ।

ਇਸੇ ਕਰਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਸਾਲੇ 'ਗੁਰਮਤਿ ਪ੍ਰਕਾਸ਼' ਦੇ ਨਵੰਬਰ 1998 ਦੇ ਅੰਕ ਵਿਚ ਵਿਦਵਾਨ ਸੰਪਾਦਕ ਨੂੰ ਇਹ ਲਿਖਣਾ ਪਿਆ ਕਿ ਲਗਭਗ ਢਾਈ ਤਿੰਨ ਸੌ ਸਾਲਾਂ ਤੋਂ ਗੁਰਦੁਆਰਿਆਂ ਵਿਚ ਗੁਰਮਤਿ ਦਾ ਪ੍ਰਚਾਰ ਨਹੀਂ ਹੋ ਰਿਹਾ। ਇਹੋ ਗੱਲ ਬਾਬਾ ਧਰਮ ਸਿੱਘ ਜੀ ਭੀ 40 ਸਾਲਾਂ ਤੋਂ ਕਹਿ ਰਹੇ ਹਨ। ਹੁਣ ਤਾਂ ਆਮ ਸੰਗਤਾਂ ਵੀ ਇਹ ਸਭ ਦੇਖ ਰਹੀਆਂ ਹਨ। ਵੱਡੇ ਦੁਖ ਦੀ ਗਲ ਤਾਂ ਇਹ ਹੈ ਕਿ ਇਹ ਮਨਮੱਤੀਏ, ਦਲੀਲ ਸਹਿਤ ਕੁਝ ਸਮਝਣ ਸਮਝਾਉਣ ਦੀ ਥਾਂ, ਹੋਮੇਸ਼ਾਂ ਡਾਂਗਾ ਦੇ ਜੇਤ ਤੇ ਆਪਣੀ ਮਨਮਤ ਚਾਲ੍ਹ ਰਖਣੀ ਚਾਹੁੰਦੇ ਹਨ ਅਤੇ ਆਪਣਾ ਵੱਡੇ ਸਿਖ ਹੋਣ ਦਾ ਖਿਤਾਬ ਵੀ ਗੁਆਉਣਾ ਨਹੀਂ ਚਾਹੁੰਦੇ।

ਸੰਗਤਾਂ ਨੂੰ ਬੇਨਤੀ ਹੈ ਕਿ ਉਹ ਇਸ ਕਿਤਾਬ ਨੂੰ ਆਮ ਕਿਤਾਬਾਂ ਵਾਂਗ ਹੀ ਨਾ ਸਮਝਣ। ਗੁਰਬਾਣੀ ਕਿਉਂਕਿ ਇਸ ਜੀਵ ਨੂੰ ਭਵਸਾਹਗਰ ਤੋਂ ਪਾਰ ਹੋਣ ਦਾ ਗਸਤਾ ਦਸਦੀ ਹੈ। ਜੀਵ ਨੂੰ ਪਰਮਾਤਮਾ ਵਿਚ ਅਭੇਦ ਕਰਨ ਦੇ ਬੜੇ ਖੋਲਦੀ ਹੈ। ਇਹ ਕਿਤਾਬ ਇਹ ਸਭ ਕੁਝ ਸਾਦੇ ਲਫਜ਼ਾਂ ਵਿਚ ਸਮਝਾਉਂਦੀ ਹੈ। ਜਿਹਨਾਂ ਨੇ ਬਾਬਾ ਜੀ ਦੀ ਪਹਿਲੀ ਕਿਤਾਬ 'ਨਦ ਵੇਦ ਬੀਚਾਰ' ਪੜ੍ਹੀ ਅਤੇ ਸਮਝੀ ਹੈ, ਉਹਨਾਂ ਨੂੰ ਇਸ ਸਿਧ ਗੋਸਟਿ ਵਿਚੋਂ ਸਹਿਜ ਸਮਾਧ ਲਗਾਉਣ ਦਾ ਤਰੀਕਾ ਸਹਿਜੇ ਹੀ ਸਮਝ ਆ ਜਾਵੇਗਾ। ਸਮਝ ਤਾਂ ਹਰ ਕੋਈ ਸਕਦਾ ਹੈ, ਪਿਆਨ ਤੇ ਇਕਾਗਰਤਾ ਨਾਲ ਪੜ੍ਹਨ ਦੀ ਲੋੜ ਹੈ। ਆਪਣੇ ਮੰਨ ਦੀ ਵਿਚਾਰਧਾਰਾ ਨੂੰ ਪਿਛੇ ਕਰਕੇ, ਗੁਰਮਤਿ ਪ੍ਰਾਪਤ ਕਰਨ

ਦੀ ਇਛਾ ਨੂੰ ਅਗੇ ਰੱਖ ਕੇ ਪੜ੍ਹੋਗੇ ਤਾਂ ਜ਼ਰੂਰ ਹੀ ਕੁਝ ਲਾਹਾ ਪ੍ਰਾਪਤ ਕਰ ਸਕੋਗੇ। ਜੇ ਕੁਝ ਪ੍ਰਾਪਤ ਕਰ ਲਿਆ ਤਾਂ ਪ੍ਰਮੇਸ਼ਰ ਦੇ ਘਰ ਦੇ ਬੂਹੇ ਆਪ ਲਈ ਜ਼ਰੂਰ ਖੁਲ੍ਹੁਣਗੇ। ਦਾਸ ਦੀ ਇਛਾ ਹੈ ਕਿ ਆਪ ਸਭ ਸੰਗਤਾਂ ਬਾਬਾ ਜੀ ਦੀ ਇਸ ਮਿਹਨਤ ਤੋਂ ਲਾਹਾ ਪ੍ਰਾਪਤ ਕਰੋ।

ਅੰਤ ਵਿਚ ਬਾਬਾ ਜੀ ਤੋਂ ਇਹ ਆਸ ਤੇ ਇਛਾ ਰਖਦਾ ਹਾਂ ਕਿ ਆਪਣੀ ਖੋਜ ਦੇ ਹੋਰ ਵਡਮੁੱਲੇ ਹੀਰੇ ਛੇਤੀ ਤੋਂ ਛੇਤੀ ਪੇਸ਼ ਕਰਕੇ ਪੰਥ ਦੇ ਇਸ ਗਿਆਨ ਦੇ ਭੰਡਾਰ ਨੂੰ ਵਧਾਉਣ ਵਿਚ ਵੱਧ ਤੋਂ ਵੱਧ ਹਿੱਸਾ ਪਾਉਣਗੇ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੇ।

ਗੁਰਚਰਨ ਸਿੰਘ ਮਿਸ਼ਨਰੀ
ਮੰਡੀ ਗੋਬਿੰਦਗੜ੍ਹ

ਖਾਲਸੇ ਦੇ

300

ਸਾਲਾ ਸਾਜਨਾ ਦਿਵਸ ਨੂੰ ਸਮਰਪਿਤ



ਸਮਰਪਿਤ

ਊਹਨਾ ਗੁਰਮੁਖ ਪਿਆਰਿਆਂ ਨੂੰ
ਜਿਹੜੇ ਗੁਰਬਾਣੀ ਦੇ ਸਚ ਨੂੰ ਸਮਝਣ
ਅਤੇ ਪ੍ਰਚਾਰਨ ਲਈ ਸਿਰ ਤੇ ਕਢਨ
ਬਨ੍ਹ ਕੇ ਪੰਥਕ ਮੈਦਾਨ ਵਿਚ ਨਿਤਰੇ ਹੋਏ
ਹਨ ।

ਸਹਿਜ ਸਮਾਧਿ
ਬਨਾਮ
ਸੁੰਨ ਸਮਾਧਿ

ਸਿਧ ਗੋਸਟਿ ਸਟੀਕ

੧੬ੰ ਸਤਿਗੁਰ ਪ੍ਰਸਾਦਿ ॥

ਰਾਮਕਲੀ ਮਹਲਾ ॥ ੧ ॥ ਸਿਧ ਗੋਸਟਿ ॥

"ਸਿਧ ਗੋਸਟਿ" ਸਿਰਲੇਖ ਹੇਠ ਗੁਰੂ ਨਾਨਕ ਦੇਵ ਜੀ ਦੀ ਇਹ ਬਾਣੀ ਰਾਮ ਕਲੀ ਰਾਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੈਨਾ ੯੩੮ ਤੋਂ ੯੪੬ ਤਕ ਅੰਕਿਤ ਹੈ।

'ਸਿਧ' ਲਫਜ਼ ਦੇ ਅਰਥਾਂ ਬਚੇ ਪਿਛਲੇ ਟੀਕਾਕਾਰਾਂ ਵਿਚ ਮਤ-ਭੇਦ ਰਹੇ ਹਨ। ਮਤ-ਭੇਦ ਪ੍ਰੋ: ਸਾਹਿਬ ਸਿੰਘ ਦੇ ਭੁਲੇਖਾ ਖਾ ਜਾਣ ਕਰਕੇ ਹਨ। ਪ੍ਰੋ: ਸਾਹਿਬ ਸਿੰਘ ਨੇ 'ਸਿਧ' ਲਫਜ਼ ਦੇ ਅਰਥ 'ਪ੍ਰਮੇਸ਼ਰ' ਮੰਨ ਲਏ, ਇਸ ਪਿਛੇ ਉਨ੍ਹਾਂ ਦੀ ਦਲੀਲ ਨਿਮਨ ਲਿਖਤ ਹੈ।

"ਸਿਧ ਸਾਧਿਕ ਜੋਗੀ ਅਰੂ ਜੰਗਮ ਏਕੁ ਸਿਧੁ ਜਿਨੀ ਧਿਆਇਆ ॥
"ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ॥

ਇਸ ਮਹਾਂਵਾਕ ਦੀ ਪਹਿਲੀ ਪੰਗਤੀ ਵਿਚ ਆਇਆ "ਏਕੁ ਸਿਧੁ" ਪ੍ਰਮੇਸ਼ਰ ਦੇ ਪਥਾਏ ਵਰਤਿਆ ਹੈ, ਜਦ ਕਿ "ਸਿਧ ਸਾਧਿਕ" ਆਮ ਸਿਆਂ ਜੋਗਿਆਂ ਲਈ ਵਰਤਿਆ ਹੈ। ਇਥੇ ਪ੍ਰੋ: ਸਾਹਿਬ ਨੇ ਭੁਲੇਖਾ ਇਹ ਖਾਧਾ, ਕਿ 'ਸਿਧ ਗੋਸਟਿ' ਵਿਚ ਆਇਆ ਲਫਜ਼ "ਸਿਧੁ" ਅਤੇ 'ਸਿਧ - ਸਾਧਿਕ' ਵਿਚ ਆਇਆ ਲਫਜ਼ 'ਸਿਧ' ਇਕ ਰੂਪ ਹੋਣ ਕਰਕੇ ਇਕੋ ਅਰਥ ਰਖਦੇ ਹਨ, ਕਿਉਂਕਿ ਦੋਨੋਂ ਜਗ੍ਹਾਂ 'ਸਿਧ' ਲਫਜ਼ ਦਾ (ਧ) ਮੁਕਤਾ ਹੈ, ਜਦ ਕਿ "ਏਕੁ ਸਿਧੁ" ਲਫਜ਼ ਲਿਖਣ ਲੱਗਿਆਂ ਸਤਿਗੁਰੂ ਜੀ ਨੇ "ਧ" ਲਫਜ਼ ਨਾਲ ਔਕਤਾ (_) ਲਗਾ ਕੇ ਉਸ ਦਾ ਰੂਪ ਬਦਲ ਦਿਤਾ। ਇਸੇ ਲਈ 'ਸਿਧੁ' ਲਫਜ਼ ਨਿਰਾਕਾਰ (ਪ੍ਰਮੇਸ਼ਰ) ਦਾ ਲਖਾਇਕ ਬਣ ਗਿਆ ਹੈ।

ਪਰ "ਸਿਧ ਗੋਸਟਿ" ਵਿਚ ਵਰਤਿਆ ਗਿਆ 'ਸਿਧ' ਦਾ (ਧ) ਮੁਕਤਾ ਹੋਣ ਦੇ ਬਾਵਜੂਦ ਭੀ ਪ੍ਰੋ: ਸਾਹਿਬ ਸਿੰਘ ਨੇ ਪਤਾ ਨਹੀਂ ਕਿਉਂ, ਇਹ ਭੁਲੇਖਾ ਖਾ ਲਿਆ ਜਦ ਕਿ ਉਹ ਤਾਂ ਖਦ ਹੀ "ਗੁਰਬਾਣੀ ਵਿਆਕਰਣ" ਦੇ ਕਰਤਾ ਸਨ। ਉਹਨਾਂ ਦੀ ਬਣਾਈ ਹੋਈ "ਗੁਰਬਾਣੀ ਵਿਆਕਰਣ" - "ਸਿਧ ਗੋਸਟਿ" ਦੇ ਅਰਥ, ਪ੍ਰਮੇਸ਼ਰ ਨਾਲ ਗੱਲ-ਬਾਤ ਦੇ ਅਰਥ ਕਰ ਲੈਣ ਦੀ ਇਜਾਜਤ ਨਹੀਂ ਦਿੰਦੀ। ਦੂਸਰੀ ਦਲੀਲ ਉਹਨਾਂ ਨੇ ਜੋ ਦਿੱਤੀ ਹੈ, ਉਹ ਇਸੇ ਬਾਣੀ ਦੇ ਡੋਤੀਵੇਂ ਪਦੇ ਵਿਚੋਂ ਹੈ।

"ਨਾਮਿ ਰਤੇ ਸਿਧ ਗੋਸਟਿ ਹੋਇ ॥"

ਇਸਦਾ ਅਰਥ ਭੀ ਪ੍ਰੋ:ਸਾਹਿਬ ਸਿੰਘ ਨੇ ਸਮਝਣ ਵਿਚ ਉਹੀ ਭੁਲੇਖਾ ਖਾਧਾ ਹੈ। ਇਥੋਂ ਭੀ 'ਸਿਧ' ਲਫਜ਼ ਦਾ (ਧ) ਮੁਕਤਾ ਹੈ। ਅਸਲ ਵਿਚ ਇਉਂ ਲਗਦਾ ਹੈ ਕਿ ਪ੍ਰੋ:ਸਾਹਿਬ ਸਿੰਘ ਨੂੰ 'ਧ' ਮੁਕਤਾ ਹੋਣ ਦਾ ਤਾਂ ਦੋਨੋਂ ਜਗ੍ਹਾਂ ਪਤਾ ਸੀ, ਪਰ ਇਸ "ਸਿਧ ਗੋਸਟਿ" ਬਾਣੀ ਦੇ ਪਹਿਲੇ ਪਦੇ ਵਿਚ ਹੀ ਉਹ ਬੁਰੀ ਤਰ੍ਹਾਂ ਨਾਲ ਉਲਤ ਗਏ ਸਨ, ਜਿਸ ਵਿਚੋਂ ਨਿਕਲਣ ਲਈ ਉਹਨਾਂ ਨੇ ਇਹ ਭਮੇਲਾ ਜਾਣ -ਬੁੱਝ ਕੇ ਖੜਾ ਕਰ ਦਿੱਤਾ।

'ਸਿਧ ਗੋਸਟਿ' ਲਫਜ਼ ਇਸ ਬਾਣੀ ਵਿਚ ਦੋ ਜਗ੍ਹਾਂ ਵਰਤਿਆ ਗਿਆ ਹੈ। ਪਹਿਲਾ ਇਸ ਬਾਣੀ ਦੇ ਸਿਰਲੇਖ ਵਜੋਂ ਅਤੇ ਦੂਸਰੀ ਵਾਰ ਇਸੇ ਬਾਣੀ ਦੇ ਤੇਤੀਵੇਂ ਪਦੇ ਵਿਚ "ਨਾਮਿ ਰਤੇ ਸਿਧ ਗੋਸਟਿ ਹੋਇ" ਆਇਆ ਹੈ। ਗੁਰਬਾਣੀ ਅਨੁਸਾਰ ਗੁਰਮਤਿ ਦੀ ਸਮਝ ਆ ਜਾਣੀ ਹੀ ਸਿਧੀ ਦੀ ਪ੍ਰਾਪਤੀ ਹੈ। "ਬੁਧ ਬਦਲੀ ਸਿਧਿ ਪਾਈ" ਗੁਰਬਾਣੀ ਦਾ ਫੁਰਮਾਨ ਹੈ। ਭਾਵ ਮਨਮੌਤ, ਮਨ ਦੀ ਵਿਚਾਰ-ਧਾਰਾ ਦਾ ਗੁਰਮਤਿ ਵਿਚਾਰ-ਧਾਰਾ ਵਿਚ ਬਦਲ ਜਾਣਾ, ਗੁਰਮੁਖਾਂ ਲਈ ਕਾਰਜ ਸਿਧੀ ਦੀ ਨਿਸ਼ਾਨੀ ਹੈ। ਬੁਧ ਬਦਲ ਜਾਣ ਜਾਂ ਗੁਰਮਤਿ ਦਾ ਗਿਆਨ ਪ੍ਰਾਪਤ ਹੋ ਜਾਣ ਉਪਰੰਤ ਹੀ 'ਸਿਧ ਗੋਸਟਿ' ਹੋਣੀ ਸੰਭਵ ਹੋਇਆ ਕਰਦੀ ਹੈ। "ਨਾਮਿ ਰਤੇ ਸਿਧ ਗੋਸਟਿ ਹੋਇ" ਦੇ ਭੀ ਇਹੋ ਅਰਥ ਬਣਦੇ ਹਨ, ਭਾਵ ਨਾਮਿ ਰਤੇ' ਪੂਰਨ ਗਿਆਨ ਪ੍ਰਾਪਤ ਕਰ ਲੈਣ ਪਿਛੋਂ ਹੀ ਕੋਈ ਵਿਅਕਤੀ ਸੁਲਝੀ ਹੋਈ ਗੱਲ (ਪੇਕੀ ਬਾਣੀ) ਕਹਿਣ ਦੇ ਕਾਬਲ ਹੋ ਸਕਦਾ ਹੈ। ਕੱਚਾ ਗਿਆਨ ਤਾਂ ਆਪਾ ਵਿਰੋਧੀ ਗੱਲਾਂ ਹੀ ਕਰਿਆ ਕਰਦਾ ਹੈ। ਗੱਲ ਵਿਚੋਂ ਵਿਰੋਧ-ਭਾਸ, ਪੂਰੀ ਤਰ੍ਹਾਂ ਨਾਲ ਮੁਕੰਮਲ ਗਿਆਨ ਦੀ ਹਾਜ਼ਰੀ ਵਿਚ ਹੀ ਦੂਰ ਹੋਣਾ ਸੰਭਵ ਹੁੰਦਾ ਹੈ। ਇਹੀ ਗੱਲ ਸਤਿਗੁਰ ਜੀ ਨੇ ਭੀ ਇਸੇ ਤੇਤੀਵੇਂ ਪਦੇ ਵਿਚ ਆਖੀ ਹੈ।

"ਨਾਮਿ ਰਤੇ ਗੁਣ ਗਿਆਨ ਬੀਚਾਰੁ ॥

ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥" (ਪੰਨ ਈ ੪ ੧)

ਇਸਤੋਂ ਸਪਸ਼ਟ ਹੈ ਕਿ ਨਾਮ ਦੇ ਰੰਗੇ ਭਾਵ ਗਿਆਨ ਵਾਨ ਹੋ ਜਾਣ ਉਪਰੰਤ ਹੀ ਕੋਈ ਗਿਆਨ ਵਿਚਾਰ ਦੀ ਸੱਚੀ ਗੱਲ ਕੀਤੀ ਜਾ ਸਕਦੀ ਹੈ, ਗਿਆਨ ਹੀਣਾਂ ਦਾ ਬੋਲਣਾ (ਬਿਨਾ ਨਾਵੈ ਬੋਲੈ) ਤਾਂ ਭੱਖ ਮਾਰਨਾ ਹੀ ਹੁੰਦਾ ਹੈ। ਗਿਆਨ ਦੀ ਸਹੀ ਗੱਲ ਕਰਨਾ ਭਾਵ ਗਿਆਨ ਦੀ ਸਹੀ ਦਿਸ਼ਾ ਪ੍ਰਦਾਨ ਕਰਾ ਦੇਣ ਵਾਲੀ ਗੱਲ ਕਹਿਣਾ ਹੀ 'ਸਿਧ ਗੋਸਟਿ' ਹੈ। ਇਥੇ ਸਿਧਾਂ ਨੂੰ ਸਤਿਗੁਰੂ ਜੀ ਸਹੀ ਗਿਆਨ ਦੀ ਦਿਸ਼ਾ ਪ੍ਰਦਾਨ ਕਰ ਰਹੇ ਹਨ, ਇਸ ਲਈ ਬਾਣੀ ਦਾ ਨਾਂ ਭੀ "ਸਿਧ ਗੋਸਟਿ" ਸਤਿਗੁਰ ਜੀ ਨੇ ਲਿਖਿਆ, ਜਿਸ ਵਿਚ ਜੀਵਨ-ਮੁਕਤ ਅਵਸਥਾ ਦੀ ਪ੍ਰਾਪਤੀ ਲਈ ਠੀਕ ਦਿਸ਼ਾ ਦਰਸਾਈ ਗਈ ਹੈ।

੧੬ੰ ਸਤਿਗੁਰ ਪ੍ਰਸਾਦਿ ॥

"ਸਿਧ ਸਭਾ ਕਰ ਆਸਣਿ ਬੈਠੇ ਸੰਤ ਸਭਾ ਜੈਕਾਰੇ ॥
 ਤਿਸੁ ਆਗੈ ਰਹਰਸਿ ਹਮਾਰੀ ਸਾਚਾ ਅਪਰ ਅਪਾਰੇ ॥
 ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥
 ਨਾਨਕ ਸੰਤੁ ਮਿਲੈ ਸਚੁ ਪਾਈਐ ਸਹਿਜ ਭਾਇ ਜਸੁ ਲੇਉ ॥੧੬॥"

ਸਾਰੇ ਸਿਧ ਇਕੱਠੇ ਹੋ ਗਏ ਅਤੇ ਚਰਚਾ ਕਰਨ ਲਈ ਸੰਤ ਸਭਾ ਦੀ ਜੈਕਾਰ ਕਰਕੇ ਆਪੇ ਅਪਣੀ ਜਗ੍ਹਾ ਬੈਠ ਗਏ । ਸਤਿਗੁਰ ਜੀ ਨੇ ਅਪਰ ਅਪਾਰ ਪ੍ਰਮੇਸ਼ਰ ਅੱਗੇ ਅਰਦਾਸ ਕੀਤੀ । ਜੋਗੀਆਂ ਦੇ ਜੈਕਾਰੇ ਨਾਲ ਸਤਿਗੁਰ ਜੀ ਨੇ ਸਹਿਯੋਗ ਨਹੀਂ ਕੀਤਾ । ਇਹ ਗੱਲ ਇਥੇ ਬਿਲਕੁਲ ਸਪਸ਼ਟ ਹੈ । ਸਤਿਗੁਰੂ ਜੀ ਕਰਤੇ ਪੁਰਖੁ ਤੋਂ ਬਿਨਾਂ ਹੋਰ ਕਿਸੇ ਵਿਅਕਤੀ ਜਾਂ ਅਵਤਾਰ ਨੂੰ ਮੰਨਣ ਵਾਲੇ ਨਹੀਂ ਸਨ ਅਤੇ ਨਾ ਹੀ ਉਹ ਇਨ੍ਹਾਂ ਕੋਥੀ ਸੰਤਾਂ ਨੂੰ 'ਹਰਿ ਕੇ ਸੰਤ' ਮੰਨਕੇ ਸਭਾ ਦੀ ਜੈਕਾਰ ਆਖ ਸਕਦੇ ਸਨ । ਇਸੇ ਲਈ ਉਹਨਾਂ ਨੇ "ਤਿਸੁ ਆਗੈ ਰਹਰਸਿ ਹਮਾਰੀ ਸਾਚਾ ਅਪਰ ਅਪਾਰੇ" ਆਖ ਕੇ ਸੰਤ ਸਭਾ ਦੇ ਜੈਕਾਰੇ ਨਾਲ ਗੁਰਮਤਿ ਦਾ ਵਿਰੋਧ-ਭਾਸ ਪ੍ਰਗਟ ਕੀਤਾ ਹੈ । ਉਹ ਤਾਂ ਉਸ ਅਪਰ ਅਪਾਰ ਪ੍ਰਮੇਸ਼ਰ ਦੀ ਵਡਿਆਈ ਹੀ ਕਰਦੇ ਸਨ । ਜਿਸਨੇ ਕਿ ਸਿਧਾਂ ਨੂੰ ਭੀ ਸਭ ਜੀਵਾਂ ਵਾਂਗ ਜਨਮ ਦੇ ਕੇ ਆਪਣੇ ਹੁਕਮ ਵਿਚ ਬੰਨ੍ਹ ਕੇ ਰੱਖਿਆ ਹੋਇਆ ਸੀ । ਕਹਿਣ ਦਾ ਭਾਵ ਇਹ ਹੈ ਕਿ ਗੁਰਮਤਿ ਅਤੇ ਜੋਗ ਮੱਤ ਦਾ ਜੈਕਾਰਾ ਵੰਖਰਾ-ਵੰਖਰਾ ਹੈ । ਜਿਸ ਤੇ ਅਸਲ ਗੋਸਟਿ ਦੇ ਆਰੰਭ ਹੋਣ ਤੋਂ ਪਹਿਲਾਂ ਹੀ ਕੁਝ ਚਰਚਾ ਛਿਡਨ ਦਾ ਆਭਾਸ ਅਗਲੀਆਂ ਪੰਗਤੀਆਂ ਤੋਂ ਮਾਲਮ ਹੁੰਦਾ ਹੈ । ਜੋਗ ਮੱਤ ਸੱਚ ਦੇ ਮਾਰਗ ਤੋਂ ਭਟਕ ਚੁਕਾ ਸੀ, ਸੱਚ ਤੋਂ ਭਟਕਿਆ ਹੋਇਆ ਰਿਧ-ਸਿਧ (ਮਾਘਾ) ਨਾਲ ਜਾ ਜੁੜਦਾ ਹੈ । ਸੱਚ ਹਰ ਹਿਰਦੇ ਵਿਚ ਮੌਜੂਦ ਹੈ, ਸੱਚ ਦੀ ਪ੍ਰਾਪਤੀ ਹਮੇਸ਼ਾ ਅੰਦਰੋਂ ਹੀ ਹੋਇਆ ਕਰਦੀ ਹੈ । ਇਸੇ ਲਈ ਗੁਰਮਤਿ ਨੇ ਸੱਚ ਨੂੰ ਅੰਦਰੋਂ ਖੋਜਣ ਦੀ ਗੱਲ ਕੀਤੀ ਹੈ, ਪਰ ਜਿਹੜੇ ਲੋਕ ਆਪਾ (ਹਿਰਦਾ) ਖੋਜਣ ਦੀ ਬਚਾਈ, ਇਸ ਪੰਜ ਤੱਤਾਂ ਦੇ ਸਰੀਰ ਨੂੰ ਹੀ ਆਪਾ (ਆਪਣਾ ਵਚੂਦ) ਮੰਨ ਲੈਂਦੇ ਹਨ, ਉਹ ਮਾਇਆ ਨਾਲ ਚੁੜ ਕੇ, ਦਿਸਾ-ਹੀਨ ਹੋਏ, ਸੱਚ ਨੂੰ ਬਾਹਰ ਜੰਗਲਾ ਵਿਚ ਪਹਾੜਾਂ ਉੱਤੋਂ ਜਾਂ ਤੀਰਬਾਂ ਉੱਤੋਂ ਖੋਜਦੇ ਰਹਿੰਦੇ ਹਨ । ਇਹ ਜੋਗੀ ਭੀ ਇਸੇ ਤਰ੍ਹਾਂ ਸੱਚ ਦੀ ਪ੍ਰਾਪਤੀ ਵਿਚ ਲੋਗੇ ਹੋਏ ਸਨ ।

ਹਣ ਗੁਰਮਤਿ ਅਤੇ ਜੋਗ ਮੱਤ ਵਿਚਲਾ ਅੰਤਰ (ਮੱਤ - ਭੇਦ) ਸਪਸ਼ਟ ਨਜ਼ਰ ਆ ਰਿਹਾ ਹੈ । ਸਤਿਗੁਰ ਜੀ ਜੋਗੀਆਂ ਦੀ ਕੱਚੀ ਮੱਤ ਦੇ ਜੈਕਾਰੇ ਦਾ ਸਮਰਥਨ ਜੇ ਕਰ ਦਿੰਦੇ ਤਾਂ ਗੋਸਟਿ ਦਾ ਮੰਤਵ ਹੀ ਸਮਾਪਤ ਹੋ ਗਿਆ ਹੁੰਦਾ, ਕਿਉਂਕਿ ਗੁਰੂ ਨਾਨਕ ਦੇਵ ਜੀ ਅਤੇ ਸਿਧਾਂ ਦੀ ਸੋਚ ਵਿਚ ਕੋਈ ਅੰਤਰ ਹੀ ਨਹੀਂ ਸੀ ਰਹਿ ਜਾਣਾ । ਦੂਜੀ ਗੱਲ ਇਹ ਕਿ ਪੱਕੀ ਮੱਤ ਦਾ ਧਰਨੀ ਕੱਚੀ ਮੱਤ ਦੀ ਕਿਸੇ ਭੀ ਧਾਰਨਾ ਨੂੰ ਕਿਵੇਂ ਪ੍ਰਵਾਨ ਕਰ ਸਕਦਾ ਹੈ । ਸਿਧ ਕੇਵਲ ਇਕ ਭੇਖ ਦਾ ਨਹਿੰਦੀ ਹੀ ਪ੍ਰਚਲਤ ਸੀ, ਦੂਜੀ ਗੱਲ ਇਹ ਕਿ ਸਿਧ ਉਸ ਸਮੇਂ ਸਰੀਰ ਨਾਲ ਹੀ ਜੁੜੇ ਹੋਏ ਸਨ । ਵਿਅਕਤੀ ਪੁਜਾ ਵਿਚ ਵਿਸਵਾਸ ਰੱਖਦੇ ਸਨ । "ਸੰਤ ਸਭਾ ਦੀ ਜੈ" ਕਹਿਣ ਦਾ ਮਤਲਬ ਹੀ, ਪ੍ਰਮੇਸ਼ਰ ਦੇ ਹੁਕਮ ਦੇ ਖਿਲਾਫ਼ ਬਗਾਵਤ ਹੈ । ਜਿਹੜੇ ਟੀਕਾਕਾਰਾਂ ਨੇ ਇਸ ਭੇਦ ਨੂੰ ਨਹੀਂ ਜਣਿਆ, ਉਹਨਾਂ ਨੇ ਗੁਰਬਾਣੀ ਨੂੰ ਸਮਝ ਲਿਆ ਹੋਵੇ,

ਇਹ ਗੋਲ ਸਮਝ ਵਿਚ ਆਉਣ ਵਾਲੀ ਨਹੀਂ। ਸਤਿਗੁਰ ਜੀ ਨੇ ਸਿਧਾਂ ਦੇ ਜੈਕਾਰੇ ਨਾਲ ਸਹਿਯੋਗ ਕਿਉਂ ਨਹੀਂ ਕੀਤਾ, ਇਹ ਤਾਂ ਅਗਲੀਆਂ ਪੰਗਤੀਆਂ ਤੋਂ ਹੀ ਬਿਲਕੁਲ ਸਪਸ਼ਟ ਹੈ।

"ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥
ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥"

ਇਥੇ ਇਉਂ ਲਗਦਾ ਹੈ ਕਿ ਸੰਤ ਸਭਾ ਦੀ ਜੈ ਨਾ ਬੋਲਣ ਕਰਕੇ, ਸਿਧਾਂ ਵਲੋਂ ਉਠਾਏ ਗਏ ਕਿਸੇ ਸਵਾਲ ਦੇ ਉਤਰ ਵਜੋਂ ਸਤਿਗੁਰ ਜੀ ਨੇ ਇਹ ਪੰਗਤੀ ਉਚਾਰੀ ਹੈ। ਭਗਤ ਬਾਣੀ, ਜਿਸ ਨੂੰ ਕਿ ਸਤਿਗੁਰ ਜੀ ਸਥਦ ਗੁਰੂ ਮੰਨਦੇ ਸਨ, ਅਨੁਸਾਰ "ਸੰਤੁ ਰਾਮੁ ਹੈ ਏਕੋ" ਮਹਾਂ ਵਾਕ ਹੈ। ਜਿਸ ਕਰਕੇ ਸਿਧਾਂ ਨੇ ਇਸ ਪੰਗਤੀ ਦੀ ਆਤ ਲੈ ਕੇ, ਆਪਣੇ ਆਪ ਨੂੰ ਪ੍ਰਮੇਸ਼ਰ ਮੰਨਣ ਦਾ ਭਰਮ ਪਾਲ ਕੇ, ਆਪਣੇ ਆਪ ਦੀ ਜੈ, ਆਪਣੇ ਮੁਖਾਂ ਆਪ ਹੀ ਕਹਿਣੀ ਜਾਂ ਕਹਾਉਣੀ ਆਰੰਭ ਕਰ ਦਿੱਤੀ ਸੀ। ਅਤੇ ਆਪਣੇ ਆਪ ਨੂੰ ਸਾਖਸਾਤ ਪ੍ਰਮੇਸ਼ਰ ਜਤਾਉਣ ਵਿਚ ਇਸ ਰੱਬੀ ਬਾਣੀ ਨੂੰ ਐਵੇਂ ਹੀ ਆਪਣਾ ਗਵਾਹ ਬਣਾ ਲਿਆ। ਜਿਸ ਉਤੇ ਸਤਿਗੁਰੂ ਜੀ ਪਾਸੋਂ ਸਹੀ ਪਵਾਉਣ ਦੀ ਕੋਸ਼ਿਸ਼ ਜੋਗਿਆਂ ਨੇ, ਇਸ ਗੋਸਟੀ ਦੇ ਸੁਰੂ ਵਿਚ ਹੀ ਕੀਤੀ। ਜੇ ਸਤਿਗੁਰੂ ਜੀ ਸੰਤ ਸਭਾ ਦੀ ਜੈ ਪ੍ਰਵਾਨ ਕਰ ਲੈਂਦੇ ਤਾਂ ਜੋਗੀ, ਜਿਹੜੇ ਕਿ ਆਪਣੇ ਆਪ ਨੂੰ ਸੰਤ ਮੰਨਦੇ ਸਨ, ਤਾਂ ਉਹਨਾਂ ਦੀ ਜੈ (ਜਿੱਤ) ਨੂੰ ਕਬੂਲ ਕਰ ਲੈਣ ਦੇ ਤੁਲ ਹੀ ਸੀ। ਜਦ ਕਿ ਸਤਿਗੁਰ ਜੀ ਉਪਰੋਕਤ ਪੰਗਤੀ ਵਿਚ ਲਫ਼ਜ਼ 'ਸੰਤੁ' ਨਿਰਾਕਾਰ ਦੇ ਪਰਬਾਈ ਵਰਤ ਰਹੇ ਹਨ, ਕਿਉਂਕਿ ਇਥੇ ਲਫ਼ਜ਼ 'ਸੰਤੁ' ਦੇ 'ਤੱਤੇ' ਅੰਖਰ ਨੂੰ () ਅੰਕੜ ਲੱਗਾ ਹੋਇਆ ਹੈ। ਗੁਰਬਾਣੀ ਵਿਚ ਜਿਥੇ ਭੀ 'ਸਾਧੁ' 'ਸਿਧੁ' 'ਸੰਤੁ' ਅਤਲੇ ਅੰਖਰ ਨਾਲ () ਅੰਕੜ ਸਹਿਤ ਆਏ ਹਨ, ਉਥੇ ਇਹ ਸਾਰੇ (ਜੋਤ - ਸਰੂਪ) ਨਿਰਾਕਾਰ ਦੇ ਪ੍ਰਥਮੇ ਹੀ ਵਰਤੇ ਹੋਏ ਹਨ। ਜਿਸ ਤੋਂ ਭਾਵ ਇਹ ਹੈ ਕਿ ਪ੍ਰਮੇਸ਼ਰ ਜੇ ਆਪ 'ਸਾਧੁ' ਹੈ, ਤਾਂ ਕੋਈ ਵਿਅਕਤੀ ਆਪਣਾ ਮਨ ਸਾਧ ਕੇ ਜਾ ਇਉਂ ਕਹਿ ਲਵੇ ਕਿ ਆਪਣੇ ਮਨ ਦੇ ਸੁਭਾਅ ਨੂੰ ਪ੍ਰਮੇਸ਼ਰ ਦੇ ਸੁਭਾਅ ਵਰਗਾ ਬਣਾ ਕੇ 'ਸਾਧੁ' ਰੂਪ ਪ੍ਰਮੇਸ਼ਰ ਵਿਚ ਸਮਾਅ ਸਕਦਾ ਹੈ। ਇਸੇ ਤਰ੍ਹਾਂ 'ਸਿਧੁ' ਜਾਂ 'ਸੰਤੁ' ਭੀ ਪ੍ਰਮੇਸ਼ਰ ਨੂੰ ਮੰਨਣ ਵਾਲੇ ਆਪਣੇ ਮਨ ਨੂੰ ਬਦਲ ਕੇ ਪ੍ਰਮੇਸ਼ਰ ਵਿਚ ਲਿਨ ਹੋ ਸਕਦੇ ਹਨ। ਤਿੰਨਾਂ ਹਾਲਤਾਂ ਵਿਚ ਹੀ ਮਨ ਦੀ ਮੱਤ ਨੂੰ ਬਦਲ ਕੇ ਹੀ ਪ੍ਰਮੇਸ਼ਰ ਵਿਚ ਅਭੇਦ ਹੋਇਆ ਜਾ ਸਕਦਾ ਹੈ।

ਗੋਲ ਸਿਧਾਂ ਦੇ ਇਸ ਇਤਰਾਜ ਤੋਂ ਚਲੀ ਜਾਪਦੀ ਹੈ ਕਿ ਸਤਿਗੁਰ ਜੀ ਨੂੰ 'ਸੰਤੁ' ਸਭਾ ਕੀ ਜੈ' ਕਹਿਣ ਵਿਚ ਕੀ ਕਮੀ ਵਿਖਾਈ ਦਿੰਦੀ ਹੈ। ਜਿਸ ਤੋਂ ਕਿ ਉਹਨਾਂ ਨੇ "ਤਿਸੁ ਆਗੈ ਰਹਗਾਸਿ ਹਮਾਰੀ ਸਾਜ਼ਾ ਅਪਰ-ਅਪਾਰੋ" ਨਵਾਂ ਜੈ-ਕਾਰ ਸ਼ਬਦ ਪੇਸ਼ ਕੀਤਾ। ਸਤਿਗੁਰ ਜੀ ਦਾ ਉਤਰ ਹੈ ਕਿ ਅਸੀਂ ਤਾਂ ਆਪਣੇ ਹੋਕਾਰ ਦਾ ਸਿਰ ਕੱਟ ਕੇ ਸੱਚ ਰੂਪ ਪ੍ਰਮੇਸ਼ਰ ਦੇ ਅਗੇ ਰਖ ਦਿੱਤਾ ਹੈ। ਭਗਤ ਬਾਣੀ, ਗੁਰਮਤਿ ਵਿਚਾਰ-ਧਾਰਾ ਸਾਹਮਣੇ ਅਸੀਂ ਆਪਣੀ ਮਨ-ਮੱਤ ਦੀ ਬਲੀ ਦੇ ਛੜੀ ਹੈ। ਸੰਤੁ, ਪ੍ਰਮੇਸ਼ਰ ਆਪ ਹੈ, ਉਸਦੇ ਮਿਲਣ ਦੀ ਨਿਸ਼ਾਨੀ, ਹਿਰਦੇ ਵਿਚ ਸੱਚ ਦਾ ਪ੍ਰਗਟ ਹੋ ਜਾਣਾ ਹੈ। ਸੱਚ ਤੋਂ ਅਸੀਂ ਕਿਸੇ ਸੂਰਤ ਵਿਚ ਵੀ

ਆਪਣੇ ਹੰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੇ । ਪ੍ਰਮੇਸ਼ਰ ਦੀ ਗਿਆਨ-ਖਤਗ ਗੁਰਮਤਿ ਮੌਜੂਦ ਹੈ, ਇਸ ਦੀ ਕਸ਼ਟੀ ਤੋਂ ਅਸੀਂ ਪਿਛੇ ਨਹੀਂ ਹਟਦੇ । ਜੇ ਕੋਈ ਕਮੀ ਗੁਰਮਤਿ ਅਨੁਸਾਰ ਸਾਡੇ ਵਿਚ ਹੋਵੇ ਤਾਂ ਅਸੀਂ ਉਸ ਨੂੰ ਇਸ ਗਿਆਨ-ਖਤਗ ਨਾਲ ਕੱਟ ਕੇ ਅਲੋਂਗ ਕਰਨ ਲਈ ਤਿਆਰ ਹਾਂ । ਗੁਰਮਤਿ ਸਾਡੇ ਕੈਲ ਹੈ, ਆਉ ਇਸ ਨੂੰ ਅਧਾਰ ਮੰਨ ਕੇ ਸੱਚੇ ਮਾਰਗ ਦੀ ਪਛਾਣ ਕਰੀਏ । ਜਿਹਤਾ ਇਸ ਗੁਰਮਤਿ ਰੂਪੀ ਗਿਆਨ-ਖਤਗ ਦੀ ਧਾਰ ਅਗੇ ਆਪਣੇ ਹੰਕਾਰ ਦਾ ਸਿਰ ਕੋਟ ਦੇਵੇਗਾ ਅਤੇ ਆਪਣਾ ਤਨ ਅਤੇ ਮਨ ਇਸ ਗਿਆਨ ਰੂਪੀ ਖਤਗ ਨਾਲ ਚੰਗੀ ਤਰ੍ਹਾਂ ਸੰਵਾਰ ਕੇ ਸ਼ੁੱਧ ਕਰ ਲਵੇਗਾ ਤਾਂ ਫਿਰ ਉਸਨੂੰ 'ਸੰਤੁ' ਪ੍ਰਮੇਸ਼ਰ ਅਵੇਸ਼ ਮਿਲੇਗਾ, ਸੱਚ ਦੀ ਪ੍ਰਾਪਤੀ ਉਸਨੂੰ ਅਵੇਸ਼ ਹੋਵੇਗੀ ਅਤੇ ਉਸ ਦੇ ਅੰਦਰੋਂ ਮਾਇਆ ਮੋਹ ਦੀ ਖਿੱਚ ਖਤਮ ਹੋ ਕੇ ਸਹਿਜ (ਗਿਆਨ) ਦੀ ਖਿੱਚ (ਭਾਇ) ਪਰਗਟ ਹੋ ਆਵੇਗੀ ਅਤੇ ਪ੍ਰਮੇਸ਼ਰ ਦਾ ਜਸ ਉਸਦੇ ਅੰਦਰੋਂ ਆਪ ਮੁਹਾਰਾ ਹੀ ਫੁਟ ਨਿਕਲੇਗਾ ।

"ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥" (ਪੰਨਾ ੧੧੦੩)

ਸਾਰੀ ਗੱਲ ਦਾ ਸਿੰਠਾ ਇਹ ਹੈ ਕਿ ਸਤਿਗੁਰੂ ਜੀ ਗੁਰਮਤਿ, ਭਗਤ ਬਾਣੀ ਦੀ ਅਗਵਾਈ ਹੇਠ ਗਲਤ ਅਤੇ ਠੀਕ ਦੀ ਪਛਾਣ ਕਰਨ ਲਈ ਜੋਗੀਆਂ ਨੂੰ ਆਖ ਰਹੇ ਹਨ । ਜਿਸ ਨੂੰ ਸਵਿਕਾਰ ਕਰਨਾ ਜੋਗੀਆਂ ਦੀ ਮਜ਼ਬੂਰੀ ਸੀ, ਕਿਉਂਕਿ ਭਗਤ ਬਾਣੀ ਨੂੰ ਜੋਗੀ ਪੜਦੇ ਅਤੇ ਵਿਚਾਰਦੇ ਤਾਂ ਨਹੀਂ ਸਨ, ਪਰ ਇਸ ਤੋਂ ਮੁਨਕਰ ਭੀ ਨਹੀਂ ਸੀ ਹੋ ਸਕਦੇ । ਕਿਉਂਕਿ ਭਗਤ ਬਾਣੀ ਦੀ ਸੰਚਾਈ ਅਤੇ ਇਸ ਵਿਚਲੇ ਗਿਆਨ ਦੀ ਧਾਰ, ਸਾਰੇ ਲੋਕਾਂ ਉੱਤੇ ਆਪਣਾ ਡੂੰਘਾ ਅਸਰ ਰਖਦੀ ਸੀ, ਜਿਸ ਨੂੰ ਬ੍ਰਾਹਮਣ ਅਤੇ ਜੋਗੀ ਤੋਤ ਮਰੋਤ ਕੇ ਤਾਂ ਪੇਸ਼ ਕਰਦੇ ਰਹਿੰਦੇ ਸਨ ਪਰ ਇਸਨੂੰ ਗਲਤ ਆਖਣ ਜਾਂ ਇਸਨੂੰ ਗਲਤ ਸਾਬਤ ਕਰਨ ਦੀ ਹਿੰਮਤ ਕੋਈ ਨਹੀਂ ਸੀ ਰਖਦਾ । ਜਿਵੇਂ ਕਿ ਹੁਣ ਭੀ ਬਹੁਤ ਸਾਰੇ ਲੋਕ ਅਜਿਹਾ ਕੁਝ ਕਰਨ ਵਿਚ ਹੀ ਯਤਨ-ਸੀਲ ਹਨ । ਉਹ ਗੁਰਮਤਿ ਵਿਚੋਂ ਕੁਝ ਅਜਿਹੀਆਂ ਖਾਸ ਪੰਗਤੀਆਂ ਲੈ ਕੇ ਉਹਨਾਂ ਦੇ ਅਰਥਾਂ ਨੂੰ ਆਪਣੀ ਮੰਤ ਅਨੁਸਾਰ ਤੋਤ ਮਰੋਤ ਕੇ ਪੇਸ਼ ਕਰਦੇ ਰਹਿੰਦੇ ਹਨ ।

ਆਮ ਲੋਕਾਂ ਨੂੰ ਗੁਰਮਤਿ ਦਾ ਗਿਆਨ ਨਾ ਹੋਣ ਕਰਕੇ, ਉਹ ਆਪਣੀ ਵਿਚਾਰਧਾਰਾ ਨੂੰ ਹੀ ਗੁਰਮਤਿ ਦਾ ਸਹੀ ਸਰੂਪ ਪਰਚਾਰਨ ਵਿਚ ਲਗੇ ਹੋਏ ਹਨ । ਗੁਰਮਤ ਨੂੰ ਨਾਲ ਲੈ ਕੇ ਚਲਣਾ ਉਹਨਾਂ ਦੀ ਮਜ਼ਬੂਰੀ ਇਸ ਲਈ ਹੈ, ਕਿ ਕਿਉਂ ਗੁਰਮਤਿ ਤੋਂ ਇਲਾਵਾ ਕਿਸੇ ਭੀ ਵਿਚਾਰ-ਧਾਰਾ ਨੂੰ ਅੱਜ ਦੀ ਦੁਨੀਆਂ ਸਹੀ ਨਹੀਂ ਮੰਨਦੀ ।

"ਕਿਆ ਭਵੀਐ ਸਚਿ ਸੁਚਾ ਹੋਇ ॥
ਸਾਚ ਸ਼ਬਦ ਬਿਨੁ ਮੁਕਤਿ ਨ ਕੋਇ ॥ ੧ ॥ ਰਹਾਉ ॥"

"ਸਾਚ ਸ਼ਬਦ ਬਿਨੁ ਮੁਕਤਿ ਨ ਕੋਇ" ਮਹਾਂਵਾਕ ਗੁਰਮਤਿ ਵਿਚਾਰ-ਧਾਰਾ ਹੈ । ਪੂਰੇ ਗੁਰੂ ਦੇ ਉਪਦੇਸ਼ (ਸਾਚ ਸ਼ਬਦ) ਤੋਂ ਬਿਨਾਂ ਮੁਕਤੀ ਦੀ ਪ੍ਰਾਪਤੀ ਹੋ ਜਾਵੇ, ਅਜਿਹਾ ਗੁਰਮਤਿ ਨਹੀਂ ਮੰਨਦੀ । ਗੁਰਮਤਿ ਗਿਆਨ ਮਾਰਗ ਹੈ, ਇਸੇ ਗੋਸ਼ਟੀ ਦੇ ਅੰਤਿਮ ਪਦੇ

ਵਿਚ ਸਤਿਗੁਰ ਜੀ ਜੋਗੀਆਂ ਦੇ ਮੁਖੀ ਨੂੰ ਆਖ ਰਹੇ ਹਨ, "ਸਬਦੈ ਕਾ ਨਿਬੇੜਾ ਸੁਣਿ ਤੁ ਅਉਪੁ ਬਿਨੁ ਨਾਵੈ ਜੋਗੁ ਨ ਹੋਇ" ਜਿਸਤੋਂ ਉਹਨਾਂ ਦਾ ਭਾਵ ਇਹ ਹੈ ਕਿ ਹੇ ਅਵਧੂਤ ਜੋਗੀ, ਇਸ ਸਾਰੀ ਚਰਚਾ ਦੀ ਸਮਾਪਤੀ ਅਸੀਂ ਇਸ ਗੱਲ ਨਾਲ ਕਰਦੇ ਹਾਂ, ਕਿ ਆਤਮ ਗਿਆਨ ਤੋਂ ਬਿਨਾਂ ਪ੍ਰਮੇਸ਼ਰ ਨਾਲ ਮਿਲਾਪ (ਜੋਗ) ਹੋ ਜਾਣਾ ਸੰਭਵ ਹੀ ਨਹੀਂ। ਨਾਮ (ਗਿਆਨ) ਦੀ ਪ੍ਰਾਪਤੀ ਪੂਰੇ ਗੁਰੂ ਦੇ ਉਪਦੇਸ਼ (ਸਾਚ ਸ਼ਬਦ) ਤੋਂ ਬਿਨਾਂ ਹੋਰ ਕਿਸੇ ਭੀ ਤਰੀਕੇ ਨਾਲ ਹੋ ਨਹੀਂ ਸਕਦੀ ।

"ਸਾਚ ਸ਼ਬਦ ਬਿਨੁ ਮੁਕਤਿ ਨ ਕੋਇ" ॥

ਇਸ ਰਹਾਉ ਦੀ ਤੁਕ ਵਿਚ ਸਤਿਗੁਰ ਜੀ ਨੇ 'ਸਾਚ ਸ਼ਬਦ' ਤੋਂ ਬਿਨਾਂ ਮੁਕਤੀ ਦੀ ਪ੍ਰਾਪਤੀ ਹੋ ਜਾਣਾ, ਇਸੇ ਲਈ ਅਸੰਭਵ ਆਖਿਆ ਹੈ । ਅਸਲ ਵਿਚ ਤਾਂ ਮੁਕਤੀ ਦੀ ਪ੍ਰਾਪਤੀ ਲਈ ਬ੍ਰਹਮ ਗਿਆਨ ਦੀ ਹੀ ਜ਼ਰੂਰਤ ਹੈ, ਜੇ 'ਸਾਚ-ਸ਼ਬਦ' ਵਿਚੋਂ ਬ੍ਰਹਮ ਗਿਆਨ ਦੀ ਪ੍ਰਾਪਤੀ ਕੋਈ ਜੀਵ ਕਰ ਲੈਣ ਵਿਚ ਅਸਫਲ ਰਹਿ ਜਾਵੇ, ਤਦ ਉਸ ਦੀ ਮੁਕਤੀ ਸੰਭਵ ਨਹੀਂ। ਇਥੇ ਲਿਖਿਆ ਇਸ ਪੰਗਤੀ ਵਿਚ 'ਬਿਨੁ' ਸ਼ਬਦ ਅਤਿਅੰਤ ਮਹੱਤਵ ਰੱਖਦਾ ਹੈ । ਜਿਸ ਹਿਰਦੇ ਵਿਚ ਗੁਰ-ਸ਼ਬਦ ਦਾ ਵਾਸਾ ਨਹੀਂ ਹੋ ਜਾਂਦਾ, ਉਹ ਸਾਰੇ ਜੀਵ 'ਸਾਚ ਸ਼ਬਦ' ਤੋਂ ਸੱਖਣੇ ਹਨ । ਨਿਰਾ ਪੁਰਾ ਬਾਣੀ ਦੇ ਪੜ੍ਹਨ ਸੁਨਣ ਨਾਲ ਮੁਕਤੀ ਪ੍ਰਾਪਤ ਹੋ ਜਾਵੇ ਅਜਿਹਾ ਗੁਰਮਤਿ ਨਹੀਂ ਮੰਨਦੀ ਕਿ ਸਤਿਗੁਰੂ ਜੀ "ਬਿਨ ਨਾਵੈ ਜੋਗੁ ਨ ਹੋਇ" ਆਖ ਕੇ ਇਸ ਚਰਚਾ ਨੂੰ ਸਮਾਪਤ ਕਰਦੇ ਹਨ ।

ਇਸੇ ਲਈ ਸਤਿਗੁਰੂ ਜੀ ਨੇ ਜੋਗੀਆਂ ਨੂੰ ਪ੍ਰਦਿਆ ਹੈ ਕਿ ਸੰਸਾਰ ਵਲੋਂ ਕਿਸ ਤਰੀਕੇ ਨਾਲ 'ਸੁਰਤਿ' ਨੂੰ ਮੌਤੀਏ ਕਿ ਪ੍ਰਮੇਸ਼ਰ ਵਿਚ ਦੁਬਾਰਾ ਲੀਨ ਹੋ ਜਾਵੇ । ਮਾਇਆ ਨਾਲੋਂ ਆਪਣੇ ਆਪ ਨੂੰ ਕਿਵੇਂ ਅਲੱਗ ਕਰ ਲਿਆ ਜਾਵੇ । ਕਿਉਂ ਕਿ ਸੁੱਚ ਤਾਂ ਸੱਚ ਬਿਨਾਂ ਪ੍ਰਾਪਤ ਨਹੀਂ ਹੋ ਸਕਦੀ, ਮਾਇਆ ਦੀ ਮੈਲ ਤਾਂ 'ਸਾਚ-ਸ਼ਬਦ' ਤੋਂ ਬਿਨਾਂ ਧੋਤੀ ਹੀ ਨਹੀਂ ਜਾ ਸਕਦੀ । ਹੁਣ ਸਾਚ-ਸ਼ਬਦ ਦੀ ਪ੍ਰਾਪਤੀ ਲਈ ਮਨ ਨੂੰ ਕਿਹੜੀ ਦਿਸ਼ਾ ਅਖਤਿਅਾਰ ਕਰਨੀ ਚਾਹੀਦੀ ਹੈ । "ਕਿਆ ਭਵੀਐ" ਭਾਵ ਕਿਸ ਚੀਜ਼ ਨੂੰ ਕਿਸ ਤਰੀਕੇ ਨਾਲ ਭੁਵਾ ਦਈਏ, ਉਲਟਾ ਲਈਏ ਕਿ ਪ੍ਰਮੇਸ਼ਰ ਨਾਲ ਜੁੜ ਜਾਈਏ ।

ਬ੍ਰਹਮ ਗਿਆਨ ਦੀ ਦੁਨੀਆਂ ਵਿਚ ਇਹ ਆਮ ਧਾਰਨਾ ਰਹਿੰਦੀ ਹੈ ਕਿ ਸੰਸਾਰ ਵਲੋਂ ਪਲਟ ਕੇ ਹੀ ਪ੍ਰਮੇਸ਼ਰ ਨਾਲ ਜੁੜਿਆ ਜਾ ਸਕਦਾ ਹੈ । ਇਸੇ ਧਾਰਨਾ ਦਾ ਕਥਨ ਜੋਗੀ ਭੀ ਕਰਦੇ ਸਨ । ਕਿਸੇ ਧਾਰਨਾ ਨੂੰ ਕਥਨ ਕਰਨਾ ਜਾਂ ਉਸ ਧਾਰਨਾ ਨੂੰ ਸਵੀਕਾਰ ਕਰ ਲੈਣਾ, ਅਲੱਗ ਗੱਲ ਹੈ ਪਰ ਉਸ ਧਾਰਨਾ ਨੂੰ ਮੰਨ ਕੇ ਉਸ ਤੋਂ ਪਹਿਰਾ ਦੇਣਾ ਦੂਸਰੀ ਗੱਲ ਹੈ। ਇਹੀ ਪਾੜਾ ਬ੍ਰਹਮ-ਗਿਆਨੀ ਅਤੇ ਭਰਮ-ਗਿਆਨੀ ਵਿਚ ਹੁੰਦਾ ਹੈ । ਇਸੇ ਲਈ ਗੁਰਬਾਣੀ ਵਿਚ, "ਕਿਆ ਪੜੀਐ ਕਿਆ ਗੁਣੀਐ ॥ ਕਿਆ ਬੇਦ ਪੁਰਾਨਾ ਸੁਣੀਐ ॥ ਪੜੇ ਸੁਣੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥" ਆਖਿਆ ਗਿਆ ਹੈ ।

ਕਹਿਣ ਦਾ ਭਾਵ ਕਿ ਜਬਾਨੀ ਕਲਾਮੀ ਤਾਂ ਜੋਗੀ ਗੁਰਮਤਿ ਦੀਆਂ ਗੱਲਾਂ ਬੋਲਦੇ ਰਹਿੰਦੇ ਸਨ ਅਤੇ ਠੀਕ ਭੀ ਮੰਨਦੇ ਸਨ। ਪਰ ਅਸਲੀ ਰੂਪ ਵਿਚ ਗੁਰਮਤਿ ਦੀ ਧਾਰਨਾ ਤੋਂ ਉਲਟ ਦਿਸ਼ਾ ਵੱਲ ਚੌਲ ਰਹੇ ਸਨ। ਇਸੇ ਲਈ ਸਤਿਗੁਰੂ ਜੀ ਨੇ ਗੁਰਮਤਿ ਦੀ ਇਸ ਧਾਰਨਾ ਦੇ ਪੈਂਤਰੇ ਅਨੁਸਾਰ ਜੋਗੀਆਂ ਨਾਲ ਗੋਸ਼ਟੀ ਦਾ ਪ੍ਰੋਗਰਾਮ ਬਣਾਇਆ, ਜਿਸ ਦੁਆਰਾ ਬੱਤੇ ਹੀ ਸੌਖ ਤਰੀਕੇ ਨਾਲ ਜੋਗੀਆਂ ਨੂੰ ਗਲਤ ਦਿਸ਼ਾ ਵਿਚ ਜਾ ਰਹੇ ਸਾਬਤ ਕੀਤਾ ਜਾ ਸਕਦਾ ਸੀ। ਫਿਰ ਜੋਗੀਆਂ ਲਈ ਜਾਂ ਤਾਂ ਇਨ੍ਹਾਂ ਧਾਰਨਾਵਾਂ ਤੋਂ ਮੁਨਕਰ ਹੋ ਜਾਣਾ ਜਾਂ ਫਿਰ ਗੁਰਮਤਿ ਨੂੰ ਅਪਣਾ ਲੈਣਾ, ਦੇਨਾ ਗੱਲਾਂ ਵਿਚੋਂ ਇਕ ਨੂੰ ਮੰਨਣਾ ਹੀ ਪੈਣਾ ਸੀ।

ਸੰਸਾਰ ਤੋਂ ਪਲਟ ਕੇ ਪ੍ਰਮੇਸ਼ਰ ਦੀ ਪ੍ਰਾਪਤੀ ਦੀ ਧਾਰਨਾ ਨੂੰ ਜੋਗੀ ਮੰਨਦੇ ਸਨ। ਇਸੇ ਲਈ ਸਤਿਗੁਰ ਜੀ ਪੁਛਦੇ ਹਨ ਕਿ ਮੁਕਤੀ ਪ੍ਰਾਪਤੀ ਲਈ ਤੁਸੀਂ ਸੰਸਾਰ ਵਲੋਂ ਕਿਸ ਤਰੀਕੇ ਨਾਲ ਆਪਣੇ ਮਨ ਨੂੰ ਭੁਆ ਕੇ ਸਿਧੀ ਪ੍ਰਾਪਤ ਕਰ ਲੈਣ ਦੇ ਦਾਅਵੇ ਕਰਦੇ ਹੋ। ਕੀ ਖਾਲੀ ਘਰ-ਬਾਰ ਤਿਆਗ ਕੇ ਜੰਗਲਾਂ ਵਿਚ ਫਿਰਦੇ ਰਹਿਣ ਨੂੰ ਹੀ ਤੁਸੀਂ ਪ੍ਰਮੇਸ਼ਰ ਵੱਲ ਨੂੰ ਮੁਝ ਜਾਣ ਲਈ ਕਾਫੀ ਸਮਝਦੇ ਹੋ? ਕੀ ਖਾਲੀ ਤਰਿਥਾਂ ਤੇ ਘੁੰਮਣ - ਫਿਰਨ ਨਾਲ ਹੀ ਸੰਸਾਰ ਦਾ ਮੋਹ ਮਨ ਵਿਚੋਂ ਛੁੱਟ ਜਾਂਦਾ ਹੈ? ਜਦ ਕਿ ਸੰਚ ਦੀ ਪ੍ਰਾਪਤੀ ਬਿਨ੍ਹਾਂ ਹਿਰਦਾ ਸੁੱਚਾ ਨਹੀਂ ਹੋ ਸਕਦਾ। ਸੁੱਚੇ ਹਿਰਦੇ ਵਿਚ ਹੀ ਬੁਹਮ-ਗਿਆਨ ਪਰਗਤ ਹੋਇਆ ਕਰਦਾ ਹੈ। ਤਦ ਉਪਰੰਤ ਹੀ ਪ੍ਰਮੇਸ਼ਰ ਨਾਲ ਜੋਗ (ਮਿਲਾਪ) ਹੋ ਸਕਦਾ ਹੈ।

ਗੁਰੂ ਨਾਨਕ ਦੇਵ ਜੀ ਤੋਂ ਪਹਿਲਾਂ ਭਗਤ ਕਬੀਰ ਜੀ ਨੇ ਕਿਹਾ ਸੀ, "ਅਬ ਮਨੁ ਉਲਟਿ ਸਨਾਤਨੁ ਹੂਆ ॥ ਤਬ ਜਾਨਿਆ ਜਬ ਜੀਵਤ ਮੂਆ ॥" ਜਿਸਦਾ ਅਰਥ ਇਹ ਹੈ ਕਿ ਜਦੋਂ ਮੈਂਨੂੰ ਜੀਵਨ - ਮੁਕਤ ਅਵਸਥਾ ਪ੍ਰਾਪਤ ਹੋ ਚੁੱਕੀ ਤਾਂ, ਹੁਣ ਮੈਂਨੂੰ ਇਸ ਗੱਲ ਦੀ ਸਮਝ ਆਈ ਹੈ ਕਿ ਇਸ ਵਕਤ ਮੇਰਾ ਮਨ, 'ਸਨਾਤਨ ਮੱਤ' ਆਪਣੀ ਪਹਿਲੀ ਮੱਤ ਤੋਂ ਉਲਟ ਦਿਸ਼ਾ ਵੱਲ ਨੂੰ ਚੌਲ ਰਿਹਾ ਹੈ। ਕਬੀਰ ਜੀ ਨੇ ਤਾਂ ਬ੍ਰਾਹਮਣੀ ਮੱਤ, (ਕਾਸੀ ਮੱਤ) ਤਿਆਗ ਕੇ 'ਹਰਿ ਕਾ ਮਾਰਗ' ਧਾਰਨ ਕਰਨ ਉਪਰੰਤ ਹੀ ਇਹ ਸਬਦ ਉਚਾਰਨ ਕੀਤਾ ਸੀ, ਪਰ ਤਾਰਾ ਸਿੰਘ ਨਰੋਤਮ ਨੇ ਜਾਣ-ਛੁਡ ਕੇ ਇਸਦੇ ਅਰਥ ਉਲਟੇ ਕਰ ਦਿੱਤੇ। ਉਹਨਾਂ ਮੁਤਾਬਿਕ ਕਬੀਰ ਜੀ ਕਹਿ ਰਹੇ ਹਨ ਕਿ ਮੇਰਾ ਮਨ ਉਲਟ ਕੇ ਸਨਾਤਨ ਮੱਤ (ਕਾਸੀ ਮੱਤ) ਦਾ ਧਾਰਨੀ ਹੋ ਗਿਆ ਹੈ। ਜਦ ਕਿ ਕਬੀਰ ਜੀ ਦੀ ਬਾਣੀ ਸਾਫ਼ ਕਾਸੀ ਮੱਤ ਦਾ ਵਿਰੋਧ ਕਰ ਰਹੀ ਹੈ ਅਤੇ ਗੁਰਬਾਣੀ, ਗੁਰਮਤਿ ਬਿਨਾਂ ਬਾਕੀ ਸਾਰੀਆਂ ਮੱਤਾਂ ਨੂੰ ਮਨ-ਮੱਤ ਆਖਦੀ ਹੈ। ਮਨ-ਮੱਤ ਤੋਂ ਉਲਟ ਕੇ ਮਨ, ਗੁਰਮਤਿ ਵੱਲ ਜਾ ਸਕਦਾ ਹੈ ਜਾਂ ਗੁਰਮਤਿ ਵਲੋਂ ਪਲਟ ਕੇ ਮਨ-ਮੱਤ ਵੱਲ ਜਾ ਸਕਦਾ ਹੈ। ਕਿਉਂਕਿ ਇਹ ਇਕ ਦੂਸਰੀ ਤੋਂ ਇਕ ਦਮ ਉਲਟ, ਪੂਰਬ ਤੇ ਪਛਮ ਦਿਸ਼ਾ ਵੱਲ ਲੈ ਜਾਣ ਵਾਲੀਆਂ ਮੱਤਾਂ ਹਨ।

ਇਕ ਮਨ-ਮੱਤ ਛੱਡ ਕੇ ਦੂਸਰੀ ਮਨ-ਮੱਤ ਧਾਰਨ ਕਰਨ ਨੂੰ ਮਨ ਦਾ ਪਲਟਣਾ ਨਹੀਂ ਕਿਹਾ ਜਾ ਸਕਦਾ। ਸੰਸਾਰੀ ਦ੍ਰਿਸ਼ਟੀ ਤੋਂ ਭਾਵੇਂ ਇਸ ਨੂੰ ਭੀ ਮਨ ਦਾ ਪਲਟ ਜਾਣ

ਹੀ ਮੰਨਿਆ ਜਾਂਦਾ ਹੋਵੇ ਪਰ ਗੁਰਮਤਿ ਦੀ ਦ੍ਰਿਸ਼ਟੀ ਨਾਲ ਦੇਖੀਏ ਤਾਂ ਇਥੇ ਮਨ ਪਲਟਣ ਦੀ ਬਜਾਏ ਕੇਵਲ ਰਸਤਾ ਹੀ ਬਦਲਦਾ ਹੈ, ਕਿਉਂਕਿ ਸੰਸਾਰੀ ਸਾਰੀਆਂ ਮੱਤਾਂ ਦਾ ਵਹਾਉ ਨੀਵੇਂ ਪਾਸੇ ਸਮੁੰਦਰ ਵੱਲ ਨੂੰ ਸਾਰੇ ਵਿਦਵਾਨ ਮੰਨਦੇ ਹਨ। ਜਿਵੇਂ ਸਾਰੇ ਦਰਿਆ ਸਮੁੰਦਰ ਵੱਲ ਨੂੰ ਜਾਂਦੇ ਹਨ, ਇਸੇ ਤਰ੍ਹਾਂ ਨਾਲ ਇਹਨਾਂ ਸੰਸਾਰੀ ਮੱਤਾਂ ਦਾ ਵਹਾਉ ਭੀ ਮੰਨਿਆ ਜਾਂਦਾ ਹੈ। ਪਰ ਗੁਰਮਤਿ ਦਾ ਵਹਾਉ ਇਹਨਾਂ ਸਾਰੀਆਂ ਮੱਤਾਂ ਤੋਂ ਉਲਟੇ ਪਾਸੇ ਨੂੰ ਹੋਣ ਕਰਕੇ ਪਹਾੜਾਂ ਦੀਆਂ ਚੋਟੀਆਂ ਵੱਲ ਨੂੰ ਹੁੰਦਾ ਹੈ। ਗੁਰਬਾਣੀ ਵਿਚੋਂ ਇਸਦਾ ਸੰਕੇਤ ਇਉਂ ਮਿਲਦਾ ਹੈ।

"ਕਬੀਰ ਜਿਹ ਮਾਰਗ ਪੰਡਿਤ ਗਏ ਪਾਛੈ ਪਰੀ ਬਹੀਰ ॥

ਇਕ ਅਵਘਟ ਘਾਟੀ ਰਾਮ ਕੀ ਤਿਹ ਚਤਿ ਰਹਿਓ ਕਬੀਰ ॥" (ਪੰਨਾ ੧੩੨੩)

ਇਥੇ ਕਬੀਰ ਜੀ ਸਾਫ ਆਖ ਰਹੇ ਹਨ ਕਿ ਸਾਰੇ ਲੋਕ ਬ੍ਰਾਹਮਣੀ ਮੱਤ ਦੇ ਪਿੱਛੇ ਇਸ ਲਈ ਆਸਾਨੀ ਨਾਲ ਚੱਲ ਪਏ ਹਨ ਕਿਉਂਕਿ ਇਸ ਵਿਚ ਮਨ ਦੀ ਮਰਜ਼ੀ ਤੇ (ਆਜ਼ਾਦੀ ਤੇ) ਕੋਈ ਭੀ ਕਿਸੇ ਕਿਸਮ ਦੀ ਪਾਬੰਦੀ ਨਹੀਂ ਹੈ। ਤੀਰਬ ਇਸ਼ਨਾਨ ਅਤੇ ਦਾਨ ਪੁੰਨ ਕਰਨ ਨਾਲ ਪਾਪਾਂ ਨੂੰ ਧੋਤਾ ਜਾ ਸਕਦਾ ਹੈ। ਮਾਇਆ ਦਾ ਮੋਹ ਛੱਡਣ ਦੀ ਕਿਸੇ ਲੋੜ ਤੇ ਕੋਈ ਜੋਰ ਨਹੀਂ ਦਿਤਾ ਗਿਆ। ਦੇਵਤਿਆਂ ਸਾਹਮਣੇ ਪੂਜਾ ਪਾਠ ਕਰਕੇ ਮਨ ਭਾਉਦੀਆਂ ਮੰਗਾ ਮੰਗੇ ਅਤੇ ਆਪਣੇ ਆਪ ਨੂੰ ਹੋਰ ਮਜ਼ਬੂਤ ਕਰਕੇ ਮਾਇਆ ਨਾਲ ਬੰਨੀ ਜਾਓ। ਦੂਜੇ ਪਾਸੇ ਗੁਰਮਤਿ ਜਿਸ ਤੇ ਕਬੀਰ ਜੀ ਚੱਲ ਰਹੇ ਹਨ ਇਹ ਅੱਖੀ ਘਾਟੀ ਹੈ। ਮਾਇਆ ਦਾ ਮੋਹ ਤਿਆਗ ਕੇ ਹੀ ਇਸ ਉਪਰ ਚਲਣ ਲਈ ਸੋਚਿਆ ਜਾ ਸਕਦਾ ਹੈ। ਇਸ ਸੰਸਾਰ ਵਿਚ ਕੋਈ ਕਿਸੇ ਦਾ ਮਾਂ ਬਾਪ, ਭੈਣ ਭਾਈ, ਇਸਤਰੀ ਪੁਰਸ਼ ਕੁਝ ਭੀ ਨਹੀਂ ਲਗਦਾ। ਇਹ ਤਾਂ ਸਭ ਇਕ ਕਨਪੁਤਲੀ ਦੀ ਖੋਡ ਹੈ ਜਿਸਨੂੰ ਪ੍ਰਮੇਸਰ ਆਪ ਹੀ ਖੇਡ ਕੇ ਖਸ ਹੋ ਰਿਹਾ ਹੈ।

ਇਹ ਸਭ ਕੁਝ ਮੰਨਣ ਤੋਂ ਬਾਅਦ ਹੀ ਗੁਰ-ਸ਼ਬਦ ਦੀ ਵਿਚਾਰ ਸੁਰੂ ਹੁੰਦੀ ਹੈ ਜਿਸਤੋਂ ਗੁਰ-ਸ਼ਬਦ ਵਿਚਲਾ ਰਸ ਪ੍ਰਾਪਤ ਹੋ ਸਕਦਾ ਹੈ। ਜਿਸ ਉਪਰੰਤ ਜੀਵਨ-ਮੁਕਤੀ ਸੰਭਵ ਹੈ। ਗੁਰਮਤਿ ਦਾ ਰਸਤਾ ਸਹੀ ਮਾਅਨਿਆਂ ਵਿਚ ਅਪਨਾਉਣਾ ਹੀ ਅਵਘਟ ਘਾਟੀ ਹੈ। ਪਾਣੀ ਅਤੇ ਮਨ ਦਾ ਸੁਭਾਅ ਬਹੁਤ ਕਰਕੇ ਰਲਦਾ-ਮਿਲਦਾ ਹੈ। ਕਿਉਂਕਿ ਮਨ ਉਤੇ ਮਾਇਆ ਦਾ ਪ੍ਰਭਾਵ ਪਿਆ ਹੋਇਆ ਹੈ। ਪਾਣੀ ਉਚੀ ਜਗ੍ਹਾ ਤੋਂ ਨੀਵੀਂ ਜਗ੍ਹਾ ਨੂੰ ਵਹਿੰਦਾ ਹੈ ਇਸੇ ਤਰ੍ਹਾਂ ਮਨ ਭੀ ਆਪਣੇ ਤੋਂ ਨੀਵੇਂ (ਕਮਜ਼ੋਰ) ਉਤੇ ਹਾਵੀ ਰਹਿਣ ਦਾ ਸੁਭਾਅ ਰੱਖਦਾ ਹੈ। ਇਸੇ ਲਈ ਦੁਨੀਆਂ ਦੀਆਂ ਸਾਰੀਆਂ ਮਨ ਦੀਆਂ ਮੱਤਾਂ ਦਾ ਵਹਾਉ ਨਿਮਾਣ ਵੱਲ ਨੂੰ ਹੈ। ਪਰ ਗੁਰਮਤਿ ਗਿਆਨ ਦਾ ਗੋਲਾ ਜਦੋਂ ਚਲਦਾ ਹੈ ਤਾਂ ਉਸ ਵਿਚਲਾ ਸੋਚ ਵਰਕੰਡ ਵਿਚ ਫੈਲ ਜਾਂਦਾ ਹੈ ਅਤੇ ਸਰਵ ਵਿਆਪੀ 'ਰਾਮ' ਵਿਚ ਅਲੋਪ ਹੋ ਜਾਂਦਾ ਹੈ। ਫਿਰ ਮਨ-ਮੱਤਾਂ ਰੂਪੀ ਪਹਾੜੀ ਚੋਟੀਆਂ ਬਹੁਤ ਨੀਵੀਆਂ ਦਿਖਾਈ ਦੇਣ ਲੰਗ ਪੈਂਦੀਆਂ ਹਨ। ਇਹ ਤਾਂ ਸੰਸਾਰੀ ਗਿਆਨਵਾਨਾਂ ਨੂੰ ਭੀ ਬਹੁਤ ਨੀਵੀਆਂ ਹੀ ਦਿਖਾਈ ਦੇ ਰਹੀਆਂ ਹੁੰਦੀਆਂ ਹਨ। ਸੰਸਾਰ ਦੇ ਸਧਾਰਨ ਲੋਕ ਹੀ ਇਹਨਾਂ ਮੱਤਾਂ ਤੋਂ ਪ੍ਰਭਾਵਿਤ ਹੋਇਆਂ ਕਰਦੇ ਹਨ। ਇਹਨਾਂ ਸਿਧੇ-ਸਾਧੇ ਲੋਕਾਂ ਤੋਂ ਉਤਲੀ ਕਲਾਸ ਦਾ ਗਿਆਨ ਇਸੇ ਲਈ ਇਹਨਾਂ ਮੱਤਾਂ ਉਤੇ ਵਿਸ਼ਵਾਸ ਨਹੀਂ ਕਰਦਾ। ਇਹਨਾਂ ਮੱਤਾਂ ਦੀਆਂ ਕਮਜ਼ੋਰੀਆਂ ਉਸ ਗਿਆਨ ਦੀ ਦ੍ਰਿਸ਼ਟੀ ਅੱਗੇ ਨੰਗੀਆਂ

ਦਿਸਦੀਆਂ ਹੁੰਦੀਆਂ ਹਨ। ਇਸ ਪੜਾਅ ਉਤੇ ਆ ਕੇ ਇਸ ਕਿਸਮ ਦੇ ਗਿਆਨ ਦੀਆਂ ਦੇ ਸ੍ਰੋਣੀਆਂ ਹੋ ਜਾਇਆ ਕਰਦੀਆਂ ਹਨ। ਜਿਨ੍ਹਾਂ ਵਿਚੋਂ ਇਕ ਸ਼੍ਰੋਣੀ ਤਾਂ ਧਰਮ ਦਾ ਬਰਕਾ ਪਾ ਕੇ, ਮੂਰਖ ਅੰਧੇਰ ਲੋਕਾਂ ਨੂੰ ਬੇਵਕੂਫ ਬਣਾ ਕੇ ਧਰਮ ਦੇ ਨਾ ਤੇ ਇਹਨਾਂ ਨੂੰ ਠੱਗਣ ਵਿਚ ਲਗੀ ਰਹਿੰਦੀ ਹੈ, ਅਤੇ ਦੂਸਰੀ ਸ਼੍ਰੋਣੀ ਆਪਣੇ ਬੁੱਧ ਬਲ ਨਾਲ ਇਹਨਾਂ ਉਤੇ ਰਾਜ ਕਰਨ ਲਈ ਆਪਸ ਵਿਚ ਲੜਦੀ ਅਤੇ ਇਹਨਾਂ ਨੂੰ ਲੜਾਉਂਦੀ ਰਹਿੰਦੀ ਹੈ। ਅਜਿਹੀ ਹਾਲਤ ਹਮੇਸ਼ਾ ਹੀ ਬਣੀ ਰਹਿੰਦੀ ਹੈ, ਪਰ ਗੁਰਮਤਿ ਦੇ ਧਾਰਨੀ ਗੁਰਮੁਖ ਪਰ-ਉਪਕਾਰੀ ਜਨ ਇਹਨਾਂ ਦੋਨੋਂ ਕਿਸਮ ਦੇ ਲੋਕਾਂ ਨੂੰ ਸੰਸਾਰ ਦੇ 'ਅਸੰਖ ਮੂਰਖ ਅੰਧੇਰ' ਲੋਕਾਂ ਉਤੇ ਤਰਸ ਕਰਨ ਲਈ ਉਪਦੇਸ਼ ਦਿੱਦੇ ਰਹਿੰਦੇ ਹਨ। ਇਸੇ ਕਿਸਮ ਦਾ ਉਪਦੇਸ਼ ਸਾਰੀ ਗੁਰਬਾਣੀ ਦੇ ਰਹੀ ਹੈ।

ਇਸ ਸਾਰੀ ਵਿਚਾਰ ਦਾ ਸਿੱਟਾ ਇਹ ਹੈ ਕਿ ਸੰਸਾਰ ਦੇ ਲੋਕਾਂ ਨੂੰ ਜਾਣ ਬੁੱਝ ਕੇ ਸੌਚ ਤੋਂ ਦਿਸ਼ਾ-ਹੀਨ ਕਰਨ ਵਾਲੇ ਲੋਕ ਕਿਸ ਤਰਾਂ ਨਾਲ ਸੌਚੀ ਬਾਣੀ ਨੂੰ ਆਪਣੇ ਗਿਆਨ ਦੀ ਦੁਰ-ਵਰਤੋਂ ਕਰਕੇ, ਭੋਲੇ-ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ, ਆਪ ਉਹਨਾਂ ਦੇ ਉਪਦੇਸ਼ਕ (ਗੁਰੂ) ਅਖਵਾਉਂਦੇ ਹਨ। ਦੂਨੀਆਂ ਦਾ ਇਤਿਹਾਸ ਦੱਸਦਾ ਹੈ ਕਿ ਜਦੋਂ ਭੀ ਕਿਸੇ ਵਿਚਾਰ-ਧਾਰਾ ਵਿਚਲੀਆਂ ਕਮੀਆਂ ਕਿਸੇ ਸਿਆਣੇ ਵਿਅਕਤੀ ਨੇ ਸੁਧਾਰਨ ਲਈ ਆਵਾਜ਼ ਉਠਾਈ ਤਾਂ ਉਸ ਨੂੰ ਉਸ ਦਿਸ਼ਾ-ਹੀਨ ਮੱਤ ਦੇ ਅਖਾਉਤੀ ਮਾਲਕਾਂ ਦੇ ਪਰਕੋਪ ਦਾ ਸਾਹਮਣਾ ਕਰਨਾ ਪਿਆ। ਉਸ ਮੱਤ ਦਾ ਪ੍ਰਚਾਰ ਕਰਨ ਵਾਲੇ ਲੋਕ ਜੁਲਮ ਕਰਨ ਤੇ ਉਤਰ ਆਉਂਦੇ ਰਹੇ ਹਨ, ਜਿਸ ਦੀਆਂ ਕਮੀਆਂ ਨੂੰ ਸੁਧਾਰ ਲੈਣ ਬਾਰੇ ਗੱਲ ਕੀਤੀ ਜਾਂਦੀ ਰਹੀ ਹੈ। ਅਜਿਹੇ ਪ੍ਰਕੋਪ ਦਾ ਸਾਹਮਣਾ ਗੁਰਮਤਿ ਨੂੰ ਭੀ ਕਰਨਾ ਪਿਆ। ਜਿਸਨੂੰ ਕਿ ਅਜ ਦੀ ਦੂਨੀਆਂ ਸਰਬ ਸੈਸਟ ਮੱਤ ਵਜੋਂ ਕਬੂਲ ਕਰ ਚੁੱਕੀ ਹੈ। ਗੁਰਮਤਿ ਨੂੰ ਅਪਨਾਉਣ ਲਈ ਹਰ ਸੰਸਾਰੀ ਮੱਤ ਨੂੰ ਤਿਆਗਣਾ ਹੀ ਪਵੇਗਾ। ਇਹੋ ਹੀ ਗੱਲ ਸਤਿਗੁਰ ਜੀ ਜੋਗੀਆਂ ਨੂੰ "ਕਿਆ ਭਵੀਐ" ਆਖ ਕੇ ਦੱਸਣਾ ਚਾਹੁੰਦੇ ਹਨ ਕਿ ਮਨ ਆਪਣੀ ਮੱਤ ਤੋਂ ਮੈਂਹ ਮੋਤ ਕੇ ਜਾਂ ਇਉਂ ਕਹਿ ਲਵੇ ਕਿ ਮਨ ਦੀ ਸੋਚ ਨੂੰ ਉਲਟਾ ਕੇ ਹੀ ਆਪਣੇ ਅੰਦਰੋਂ ਸੱਚ ਨੂੰ ਖੋਜ ਸਕਦਾ ਹੈ। ਸੰਸਾਰੀ ਮੰਡਾਂ ਜਿਸ ਚੀਜ਼ ਨੂੰ ਬਾਹਰੋਂ ਖੋਜਣ ਲਈ ਉਪਦੇਸ਼ ਦੀਆਂ ਹਨ ਉਸ ਦੀ ਪ੍ਰਾਪਤੀ ਤਾਂ ਮਨ ਨੂੰ ਅੰਦਰੋਂ ਹੀ ਗੁਰ-ਉਪਦੇਸ਼ ਨਾਲ ਹੋਣੀ ਹੈ। ਬਾਹਰ-ਮੁਖੀ ਸੋਚ ਨੂੰ ਉਲਟਾ ਕੇ ਅੰਤਰ ਮੁਖੀ ਸੋਚ ਸੋਚ ਨਾਲ ਹੀ ਇਹ ਸੰਭਵ ਹੈ।

ਭਾਵੇਂ ਜੋਗੀ ਜੋ ਕੁਝ ਸਮਾਧੀ ਦੋਰਾਨ ਸੁਣਦੇ ਸਨ, ਉਹ ਸਰੀਰ ਦੇ ਅੰਦਰੋਂ ਹੀ ਸੁਣਦੇ ਸਨ ਪਰ ਉਸ ਨੂੰ 'ਸਾਚ-ਸਬਦ' ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਹ ਕੋਈ ਉਪਦੇਸ਼ ਨਹੀਂ ਹੈ। ਜੇ ਉਹ ਉਪਦੇਸ਼ ਹੁੰਦਾ ਤਾਂ ਉਸ ਉਪਦੇਸ਼ ਦੇ ਗ੍ਰੰਥ ਲਿਖੇ ਜਾ ਸਕਦੇ ਸਨ। ਉਸ ਉਪਦੇਸ਼ ਨੂੰ ਸਮਝਾਇਆ ਜਾ ਸਕਦਾ ਸੀ। ਹਰ ਉਪਦੇਸ਼ ਵਿਚੋਂ ਗਿਆਨ ਦੀ ਪ੍ਰਾਪਤੀ ਹੋਣੀ ਲਾਜ਼ਮੀ ਹੈ। ਜੋਗੀਆਂ ਦਾ ਸ਼ਬਦ, ਉਪਰੋਕਤ ਕੋਈ ਭੀ ਸ਼ਰਤ ਪੂਰੀ ਨਹੀਂ ਕਰਦਾ। ਇਸ ਲਈ ਉਸਨੂੰ ਸਾਚ-ਸਬਦ ਨਹੀਂ ਮੰਨਿਆ ਜਾ ਸਕਦਾ। ਦੂਸਰੇ ਲਫ਼ਜ਼ਾਂ ਵਿਚ ਜੋਗੀਆਂ ਦੀ ਸਮਾਧੀ ਸਮੇਂ ਸੁਣਿਆ ਜਾਣ ਵਾਲਾ ਸ਼ਬਦ ਮੁਕਤੀ ਨਹੀਂ ਦਿਵਾ ਸਕਦਾ। ਜੋਗੀ ਸੁਰਤ ਨੂੰ

ਰੋਕਣ ਦੀ ਗੱਲ ਹੀ ਕਰਦੇ ਹਨ ਉਹ ਭੀ ਸਮਾਈ ਸਮੇਂ ਹੀ। ਇਸੇ ਲਈ ਸਤਿਗੁਰ ਜੀ ਨੇ ਜੋਗੀਆਂ ਨੂੰ "ਗਾਵਨਿ ਤੁਧਨੇ ਸਿਧ ਸਮਾਈ ਅੰਦਰਿ" ਆਖਿਆ ਹੈ। ਜਿਸਦਾ ਅਰਥ ਹੈ ਕਿ ਜੋਗੀ ਕੇਵਲ ਸਮਾਈ ਸਮੇਂ ਹੀ ਪ੍ਰਮੇਸ਼ਰ ਦਾ ਧਿਆਨ ਕਰਨ ਦੀ ਗੱਲ ਕਰਦੇ ਹਨ, ਜਦ ਕਿ ਗੁਰਮਤਿ "ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਬਾ ਜਨਮੁ ਜਣਾ ॥" ਦਾ ਉਪਦੇਸ਼ ਦਿੰਦੀ ਹੈ।

ਜੋਗ-ਮੱਤ ਵਿਚ ਮਨ ਨੂੰ ਮਾਇਆ ਵੱਲੋਂ ਉਲਟਾ ਲੈਣ ਦੀ ਗੱਲ ਨਹੀਂ ਹੈ, ਕੇਵਲ ਸੁਰਤ ਰੋਕਣ ਦੀ ਗੱਲ ਹੈ, ਜਦ ਕਿ ਗੁਰਮਤਿ ਮਨ ਨੂੰ ਮਾਇਆ ਵੱਲ ਪਿਠ ਕਰਕੇ ਆਪਣੇ ਅੰਦਰ ਝਾਕਣ ਦੀ ਗੱਲ ਕਰਦੀ ਹੈ, ਆਪਣਾ ਅੰਦਰ ਬੋਜਣ ਦੀ ਗੱਲ ਕਰਦੀ ਹੈ। ਗੁਰਮਤਿ ਅਕਲ ਤੋਂ ਕੰਮ ਲੈਣ ਦੀ ਗੱਲ ਕਰਦੀ ਹੈ, ਜਦ ਕਿ ਜੋਗ-ਮੱਤ ਅਕਲ ਨੂੰ ਠੱਪ ਕਰਕੇ ਰੱਖ ਦੇਣ ਦੀ ਗੱਲ ਕਰਦੀ ਹੈ। ਦੋਨੋਂ ਵਿਚਾਰ-ਯਾਰਾਵਾਂ ਇਕ ਦੂਸਰੇ ਤੋਂ ਇਕ ਦਮ ਉਲਟ ਖੜ੍ਹੀਆਂ ਦਿਖਾਈ ਦਿੰਦਿਆਂ ਹਨ। ਜੋਗੀਆਂ ਨੇ ਮਾਇਆ ਵਲੋਂ ਮਨ ਨੂੰ ਪਲਟਾਉਣ ਦੀ ਬਾਂ ਘਰ-ਬਾਰ ਹੀ ਡੱਡ ਇੰਤੇ ਪਰ ਮਾਇਆ ਦੀ ਲਾਲਸਾ ਮਨ ਵਿਚ ਜਿਉਂ ਦੀ ਤਿਉਂ ਬਣੀ ਰਹੀ, ਜਿਸ ਦੀ ਪੂਰਤੀ ਲਈ ਭਟਕ ਕੇ ਜੋਗੀ ਰਿਧੀਆਂ ਸਿਧੀਆਂ ਦੇ ਪੁੱਠੇ ਰਾਹ ਪੈ ਗਏ। ਇਹ ਸਭ ਕੁੱਝ ਵੇਖ ਕੇ ਹੀ ਸਤਿਗੁਰ ਜੀ ਨੇ ਵਿਅੰਗ ਮਈ ਢੰਗ ਨਾਲ ਜੋਗੀਆਂ ਨੂੰ ਪੁੱਛਿਆ, ਕਿ ਕੀ ਤੁਸੀਂ ਹੁਣ ਘਰ ਬਾਰ ਡੱਡ ਕੇ ਸੱਚ ਦੀ ਪ੍ਰਾਪਤੀ ਕਰਕੇ ਸੁੱਚੇ ਬਣ ਗਏ ਹੋ? ਕਿਆ ਇਸ ਤਰੀਕੇ ਦਾ ਤੁਹਾਡਾ ਜੀਵਣ ਜਾਚ ਦਾ ਢੰਗ ਸਫਲਤਾ ਲਈ ਕਾਰਗਰ ਸਿੱਧ ਹੋਇਆ ਹੈ?

"ਕਵਨ ਤੁਸੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥
ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥
ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥
ਨਾਨਕੁ ਬੋਲੈ ਸੁਇ ਬੈਰਾਗੀ ਕਿਆ ਤੁਮਾਰਾ ਰਾਹੋ ॥ ੨ ॥"

ਚਰਚਾ ਦੇ ਅੰਤਿਕ ਵਿਚ ਜੋਗੀਆਂ ਨੇ 'ਸੰਤ ਸਭਾ ਦੀ ਜੈ' ਬਾਰੇ, ਸਤਿਗੁਰ ਜੀ ਵਲੋਂ ਉਸਦਾ ਵਿਰੋਧ ਕੀਤਾ ਜਾਣਾ ਅਤੇ ਆਪਣੇ ਵਿਰੋਧ ਨੂੰ ਸੱਚ ਦੀ ਕਸ਼ਟੀ ਉਪਰ ਸਹੀ ਸਾਬਤ ਕਰ ਦੇਣਾ ਕੌੜੀ ਦਵਾਈ ਵਾਂਗੁ ਪੀ ਲਿਆ। ਉਸਤੋਂ ਬਾਅਦ ਰਹਾਉ ਦੀ ਪੰਗਤੀ ਵਿਚਲੇ ਪ੍ਰਸ਼ਨ ਦਾ ਉਤਰ ਦੇਣ ਤੋਂ ਅਸਮਰਥ ਜੋਗੀ, ਬੁਖਲਾਹਟ ਵਿਚ ਆ ਗਏ। ਇਕ ਬੇ-ਚੈਨੀ ਜਿਹੀ ਜੋਗੀਆਂ ਅੰਦਰ ਫੈਲ ਜਾਣੀ ਕੁਦਰਤੀ ਸੀ। ਸਤਿਗੁਰ ਜੀ ਦੇ ਪ੍ਰਸ਼ਨ ਦਾ ਉਤਰ ਤਾਂ ਜੋਗੀਆਂ ਕੋਲ ਸੀ ਹੀ ਨਹੀਂ, ਇਸ ਲਈ ਉਹਨਾਂ ਵਿਚੋਂ ਚਰਪਟ ਨਾਉਂ ਦਾ ਜੋਗੀ ਚਲਾਕੀ ਤੋਂ ਕੰਮ ਲੈਂਦਾ ਹੋਇਆ, ਚਰਚਾ ਦਾ ਰੁਖ ਬਦਲਣ ਲਈ ਆਖਣ ਲੱਗਾ, ਕਿ ਤੁਸੀਂ ਆਪਣੇ ਆਪਣੀ ਕੀ ਆਖਦੇ ਹਾਂ ਅਥਵਾ ਉਦੇ ਹੋ। ਤੁਹਾਡਾ ਮਾਰਗ ਕੀ ਹੈ? ਭਾਵ ਤੁਹਾਡੀ ਵਿਚਾਰ ਧਾਰਾ ਕੀ ਉਪਦੇਸ਼ ਦੇਂਦੀ ਹੈ ਅਤੇ ਉਸ ਵਿਚਾਰ

ਧਾਰਾ ਦੀ ਪ੍ਰਾਪਤੀ ਦਾ ਮਨੋਰਥ (ਸੁਭਾਓ) ਕੀ ਹੈ । ਚਰਪਟ ਦੇ ਕਹਿਣ ਦਾ ਭਾਵ ਇਹ ਹੈ ਕਿ ਜੇ ਸਫ਼ਾ ਜੋਗ ਮੱਤ ਦਾ ਰਸਤਾ ਜਿਸਨੂੰ ਤੁਸੀਂ ਸਹੀ ਨਹੀਂ ਮੰਨਦੇ ਤਾਂ ਫਿਰ ਸਾਨੂੰ ਸਹੀ ਮਾਰਗ ਦੱਸ ਦਿਉ । ਚਰਪਟ ਦਾ ਸਵਾਲ ਆਪਣੇ ਆਪ ਵਿਚ ਠੋੜੇ ਅਤੇ ਵਜਨਦਾਰ ਸੀ । ਅਜਿਹਾ ਕੋਈ ਆਦਮੀ ਉਸ ਸਮੇਂ ਸੰਸਾਰ ਵਿਚ ਨਹੀਂ ਸੀ ਅਤੇ ਨਾ ਹੀ ਜੋਗੀਆਂ ਦੀ ਜਾਣਕਾਰੀ ਅਨੁਸਾਰ ਕੋਈ ਐਸੀ ਮੱਤ ਹੀ ਸੀ, ਜਿਸ ਕੋਲ ਇਸ ਸਵਾਲ ਦਾ ਤਸੌਲੀ ਬਖਸ਼ ਉਤੱਤ ਹੁੰਦਾ । ਧਰਮ ਚਰਚਾ ਦਾ ਵਿਸ਼ਾ ਉਲੜੀ ਹੋਈ ਮੱਤ ਦੇ ਲੋਕਾਂ ਲਈ ਗੋਰਖ-ਬੰਦਾ ਮੰਨਿਆ ਜਾਂਦਾ ਰਿਹਾ ਹੈ । ਗੋਰਖ-ਬੰਦੇ ਦਾ ਸੰਸਾਰੀ ਭਾਸ਼ਾ ਵਿਚ ਅਰਥ ਪਾਣੀ ਰਿਡਕਣਾ ਹੁੰਦਾ ਹੈ । ਜਿਵੇਂ ਪਾਣੀ ਰਿਡਕੇ ਤੋਂ ਕੁਝ ਭੀ ਪ੍ਰਾਪਤ ਨਹੀਂ ਹੁੰਦਾ, ਤਿਵੇਂ ਹੀ ਸੰਸਾਰੀ ਲੋਕ ਇਹ ਮੰਨਦੇ ਹਨ ਕਿ ਪ੍ਰਮੇਸ਼ਰ ਦੀ ਗੱਲ ਕਰਨੀ ਜਾਂ ਨਿਰਾਕਾਰ ਬਾਰੇ ਕੋਈ ਵਿਚਾਰ ਵਟਾਂਦਰਾ ਕਰਨਾ, ਸਿਰ ਖਪਾਈ ਤੋਂ ਜਿਆਦਾ ਕੁਝ ਭੀ ਨਹੀਂ । ਦੋਨੋਂ ਪਾਸਿਆਂ ਤੋਂ ਅਗਿਆਨ ਬਹਿਸ ਕਰੇ ਤਾਂ ਨਤੀਜਾ ਪਾਣੀ ਰਿਡਕਣ ਵਾਲਾ ਹੀ ਨਿਕਲਿਆ ਕਰਦਾ ਹੈ । ਪਰ ਜਦ ਕਦੇ ਪੂਰਨ-ਗਿਆਨ ਦੀ ਰੋਸ਼ਨੀ ਪਰਗਟ ਹੋ ਜਾਵੇ, ਤਾਂ ਭਰਮ ਦੇ ਪਰਦੇ ਦੂਰ ਕਰਕੇ ਸੱਚ ਨੂੰ ਦਿਸ਼ਟ-ਮਾਨ ਕਰਵਾ ਦਿਆ ਕਰਦੀ ਹੈ । ਪੂਰਨ ਗਿਆਨ, ਪਾਣੀ (ਕੱਚੀ ਬਾਣੀ) ਦੀ ਥਾਂ ਪੱਕੀ ਬਾਣੀ ਦਾ ਮੰਥਨ ਹੀ ਕਰਿਆ ਕਰਦਾ ਹੈ । ਪੱਕੀ ਬਾਣੀ ਹੀ ਦੂਧ ਸਰੂਪ ਹੁੰਦੀ ਹੈ । ਇਸ ਵਿਚ ਅੰਮ੍ਰਿਤ ਨਾਮੁ ਮੌਜੂਦ ਹੁੰਦਾ ਹੈ । ਇਸੇ ਲਈ ਜਦੋਂ ਨਿਰੋਲ ਪੱਕੀ ਬਾਣੀ ਨੂੰ ਵਿਚਾਰਿਆ ਜਾਂਦਾ ਹੈ ਤਾਂ ਅਵੇਸ਼ ਮੁਖਣ (ਤਤ-ਸਾਰ) ਪ੍ਰਾਪਤ ਕੀਤਾ ਜਾ ਸਕਦਾ ਹੈ । ਬਸ਼ਰਤੇ ਕਿ ਇਹ 'ਹਰਿ ਕਾ ਬਿਲੋਵਨਾ' ਪੂਰਨ -ਗਿਆਨ ਦੀ ਰੋਸ਼ਨੀ ਵਿਚ, ਸਹਿਜ ਅਵਸਥਾ (ਜਾਗਾਰਿਤ ਅਵਸਥਾ) ਵਿਚ ਹੀ ਬਿਲੋਇਆ ਜਾਵੇ । ਜਿਵੇਂ ਕਿ ਫੁਰਮਾਨ ਹੈ :-

"ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥
ਸਹਜਿ ਬਿਲੋਵਹੁ ਜੈਸੇ ਤੜੁ ਨ ਜਾਈ ॥" (ਪੰਨਾ ੪੯)

ਪੱਕੀ ਬਾਣੀ ਤਾਂ ਭਾਵੇਂ ਜੋਗੀਆਂ ਜਾਂ ਸਾਰੇ ਲੋਕਾਂ ਕੋਲ ਉਦੋਂ ਭੀ ਮੌਜੂਦ ਸੀ ਪਰ ਗੁਰਮਤਿ ਵਿਚਲਾ ਤੜੁ-ਗਿਆਨ, ਕੋਈ ਕਿਉਂ ਨਹੀਂ ਪ੍ਰਾਪਤ ਕਰ ਸਕਿਆ, ਇਹ ਗੱਲ ਅਤਿ ਗੰਭੀਰਤਾ ਪੂਰਵਕ ਵਿਚਾਰਨ ਯੋਗ ਹੈ । ਜੇਕਰ ਹਰ ਕੋਈ ਇਸ ਬਾਣੀ ਨੂੰ ਵਿਦਿਆ ਦੇ ਜੋਰ ਤੇ ਵਿਚਾਰ ਸਕਦਾ ਹੁੰਦਾ ਤਾਂ ਫਿਰ ਗੁਰਬਾਣੀ ਵਿਚ ਗੁਰ-ਕਿਰਪਾ ਦੇ ਲਿਖਣ ਦੀ ਕੀ ਲੋਤ ਸੀ । ਗੁਰਬਾਣੀ ਦਾ ਸ਼ਬਦ ਭੇਦ ਪ੍ਰਮੇਸ਼ਰ ਦੀ ਕ੍ਰਿਪਾ ਦੁਆਰਾ ਹੀ ਸਮਝ ਵਿਚ ਆ ਸਕਦਾ ਹੈ । ਇਹ ਗੱਲ ਪੈਰ-ਪੈਰ ਤੇ ਇਕ ਵਾਰਨਿਗ ਵਜੋਂ ਲਿਖੀ ਹੋਈ ਮਿਲਦੀ ਹੈ । ਜਿਸਦੇ ਮਹੱਤਵ ਨੂੰ ਨਜ਼ਰ-ਅੰਦਾਜ਼ ਕਰਕੇ ਗੁਰਬਾਣੀ ਨੂੰ ਸਮਝ ਲੈਣ ਦਾ ਭਰਮ ਪਾਲ ਲੈਣਾ, ਮੁਰਖਤਾ ਤੋਂ ਸਿਵਾ ਕੁਝ ਭੀ ਨਹੀਂ ਹੋ ਸਕਦਾ । ਸਭ ਤੋਂ ਮਹੱਤਵ ਪੂਰਨ ਗੱਲ ਇਹ ਹੈ ਕਿ ਸਹੀ ਦਿਸ਼ਾ ਨਿਰਦੇਸ਼ ਅਨੁਸਾਰ, ਕੋਈ ਬਿਰਲਾ ਗੁਰਮੁਖ ਹੀ ਚੱਲ ਸਕਦਾ ਹੈ । ਬਾਕੀ ਆਮ ਲੋਕ ਤਾਂ ਇਸ ਸੱਚੇ ਮਾਰਗ ਨੂੰ ਸੰਸਾਰੀ ਮਾਰਗ ਬਣਾ ਕੇ ਹੀ ਇਸ ਉਤੇ ਬੋਤਾ ਬਹੁਤ ਪਹਿਰਾ ਦਿਆ ਕਰਦੇ ਹਨ । ਗੁਰਮਤਿ ਦੀ ਕਸ਼ਟੀ ਉਤੇ, ਕਬੀਰ ਜੀ ਅਨੁਸਾਰ ਕੋਈ ਮਰਜ਼ੀਵੜਾ (ਜੀਵਨ ਮੁਕਤ ਅਵਸਥਾ ਵਾਲਾ) ਹੀ ਪੂਰਾ ਉਤਰਦਾ ਹੈ ।

"ਕਬੀਰ ਕਸਉਣੀ ਰਾਮ ਕੀ ਝੂਠਾ ਟਿਕੈ ਨਾ ਕੋਇ ॥
ਰਾਮ ਕਸਉਣੀ ਸੇ ਸਰੈ ਜੋ ਮਰਜੀਵਾ ਹੋਇ ॥" (ਪੰਨਾ ੧੩੬੬)

ਕਹਿਣ ਤੋਂ ਭਾਵ ਇਹ ਹੈ ਕਿ ਭਗਤ ਕਾਲ ਦੇ ਸਮੇਂ ਗੁਰਮਤਿ ਦੀ ਇਹ ਵਿਚਾਰ ਧਾਰਾ ਲਿਖਤੀ ਰੂਪ ਵਿਚ ਤਾਂ ਮੌਜੂਦ ਰਹੀ ਪਰ ਦਿਸ਼ਾ ਹੀਨ ਲੋਕਾਂ ਅਤੇ ਸੰਸਾਰੀ ਵਿਦਿਆ ਦੇ ਹੰਕਾਰ ਤੋਂ ਗੁਸਤ ਲੋਕਾਂ ਨੇ ਗੁਰਬਾਣੀ ਦੇ ਅਰਥ, ਆਪਣੀ ਮੱਤ ਅਨੁਸਾਰ ਤੋਡ ਮਰੋੜ ਕੇ ਇਸ ਨੂੰ ਸੰਸਾਰੀ ਮੱਤਾਂ ਦੇ ਸਮਾਨੰਤਰ-ਮੱਤ ਵਜੋਂ ਪੇਸ਼ ਕਰ ਦਿਤਾ । ਗੁਰੂ ਨਾਨਕ ਦੇਵ ਜੀ ਨੇ ਦੁਬਾਰਾ ਇਸ ਦੇ ਸਬਦ ਭੇਦ ਨੂੰ ਸਮਝਕੇ ਇਸਦੇ ਸਹੀ ਰੂਪ ਨੂੰ ਪ੍ਰਗਟ ਕਰ ਦੇਣ ਦਾ ਬੀੜਾ ਚੁਕਿਆ । ਇਹ 'ਸਿਧ ਗੋਸਟਿ' ਬਾਣੀ ਉਸੇ ਮਹਾਨ ਕਾਰਜ ਦੀ ਪ੍ਰਤੰਖ ਗਵਾਹੀ ਹੈ ।

ਉਪਰੋਕਤ ਸਾਰੇ ਪੱਖਾਂ ਨੂੰ ਵਿਚਾਰਨ ਦਾ ਅਰਥ ਇਹ ਸੀ ਕਿ ਗੁਰੂ ਨਾਨਕ ਦੇਵ ਜੀ ਦੀ ਵਿਚਾਰ-ਧਾਰਾ ਜੇਗੀਆਂ ਲਈ ਬਿਲਕੁਲ ਨਵੀਂ ਕਿਉਂ ਸੀ, ਜਦ ਕਿ ਇਸ ਤੋਂ ਪਹਿਲਾਂ ਭਗਤ ਕਾਲ ਵਿਚ ਇਸੇ ਗੁਰਮਤਿ ਦਾ ਪ੍ਰਚਾਰ ਸਾਰੇ ਭਾਰਤ ਵਿਚ ਹੋ ਚੁਕਾ ਸੀ । ਲਗਦਾ ਇਉਂ ਹੈ ਕਿ ਗੁਰਮਤਿ ਦਾ ਪ੍ਰਚਾਰ ਅਤਿਅੰਤ ਸੀਮਤ ਸਾਧਨ ਹੋਣ ਕਰਕੇ, ਆਮ ਲੋਕਾਂ ਤੋਂ ਸਹੀ ਰੂਪ ਵਿਚ ਨਹੀਂ ਸੀ ਕੀਤਾ ਜਾ ਸਕਿਆ । ਜਿਸਦੇ ਦੋ ਵੱਡੇ ਕਾਰਨ ਸਨ, ਪਰਚਾਰ ਕਰਨ ਵਾਸਤੇ ਆਵਾਜਾਈ ਦੇ ਸਾਧਨਾਂ ਦੀ ਘਾਟ ਅਤੇ ਅਨਪੜ੍ਹਤਾ । ਇਸ ਤੋਂ ਭੀ ਵੱਡਾ ਕਾਰਨ ਇਹ ਸੀ ਕਿ ਮੌਕੇ ਦੀਆਂ ਮੱਤਾਂ, ਜਿਨ੍ਹਾਂ ਨਾਲ ਸਾਰੇ ਲੋਕ ਜੁਤੇ ਹੋਏ ਸਨ, ਨੇ ਗੁਰਮਤਿ ਨੂੰ ਠੀਕ ਸਮਝਦੇ ਹੋਏ ਭੀ ਜਾਣ ਬੁਝ ਕੇ ਆਪਣੀ ਮੱਤ ਨੂੰ ਗੁਰਮਤਿ ਅਨੁਸਾਰ ਹੀ ਜਤਾਉਣ ਦੇ ਉਪਰਾਲੇ ਜਾਰੀ ਰੱਖੇ । ਮੌਕੇ ਦੀਆਂ ਸਰਕਾਰਾਂ ਨੇ ਭੀ ਆਪਣੇ ਝੂਠ ਨੂੰ ਬਚਾਉਣ ਵਾਸਤੇ, ਗੁਰਮਤਿ ਵਿਚਲੇ ਸੰਚ ਨੂੰ ਪਰਗਟ ਹੋਣ ਤੋਂ ਰੋਕਣ ਲਈ ਉਹਨਾਂ ਮੱਤਾਂ (ਮਨ ਮੱਤਾਂ) ਦਾ ਹੀ ਸਾਥ ਦਿਤਾ । ਜਿਹੜੀਆਂ ਲੋਕਾਂ ਨੂੰ ਹਰ ਹਾਲਤ ਵਿਚ ਰਾਜ ਪ੍ਰਬੰਧ ਨਾਲ ਸਹਿਯੋਗ ਕਰਨ ਦਾ ਹੀ ਉਪਦੇਸ਼ ਦਿੰਦੀਆਂ ਰਹਿੰਦੀਆਂ ਹਨ । ਜਿਵੇਂ ਕਿ ਪਹਿਲਾਂ ਦੇਸਿਆ ਜਾ ਚੁਕਿਆ ਹੈ ਕਿ ਨਿਮਨ ਸਤਰ ਦੇ ਗਿਆਨ ਤੋਂ, ਉਪਰਲੀ ਸਟੇਜ ਦਾ ਗਿਆਨ, ਆਪ ਪਬਲਿਕ ਦਾ ਸੋਸ਼ਣ ਕਰਕੇ ਆਪਣੇ ਨਿਜੀ ਸੁਆਰਥ ਪੂਰੇ ਕਰਨ ਵਿਚ ਲੱਗਿਆ ਰਹਿੰਦਾ ਹੈ । ਦੋਨੋਂ ਪਾਸੇ, ਧਰਮ ਪ੍ਰਚਾਰ ਤੋਂ ਰਾਜ ਪ੍ਰਬੰਧ ਵਿਚ ਲੱਗਿਆ ਹੋਇਆ ਇਹ ਇਕੋ ਪ੍ਰਕਾਰ ਦਾ ਗਿਆਨ, ਆਪੋ ਆਪਣੇ ਮੁਫਾਦਾਂ ਲਈ ਆਪਸ ਵਿਚ ਇਕ ਦੁਸਰੇ ਦਾ ਸਹਿਯੋਗ ਕਰਿਆ ਕਰਦਾ ਹੈ । ਜਦ ਕਿ ਗੁਰਮਤਿ ਇਹਨਾਂ ਦੋਹਾਂ ਦਾ ਵਿਰੋਧ ਕਰਦੀ ਰਹਿੰਦੀ ਹੈ । ਗਲਤੀ, ਬੇਇਨਸਾਫ਼ੀ, ਪਰ ਮਨ-ਮੱਤ ਨਾਲ ਗੁਰਮਤਿ ਸਮਝੋਤਾ ਨਹੀਂ ਕਰ ਸਕਦੀ, ਇਹੋ ਹੀ ਇਸਦੀ ਮਜ਼ਬੂਰੀ ਹੈ । ਇਸੇ ਕਾਰਨ ਇਸਦਾ ਪ੍ਰਚਾਰ ਆਮ ਲੋਕਾਂ ਤੱਕ ਸਹੀ ਰੂਪ ਵਿਚ ਪੰਨੇਚਣ ਤੋਂ ਰਹਿ ਜਾਂਦਾ ਹੈ ।

ਚਰਪਟ ਨੇ ਤਾਂ ਗੋਸਟੀ ਨੂੰ ਗੋਰਖ-ਧੰਦਾ ਬਨਾਉਣ ਲਈ ਇਹ ਸਵਾਲ ਕੀਤਾ ਸੀ ਪਰ ਸਤਿਗੁਰੂ ਜੀ ਨੇ "ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਉ" ਕਹਿਕੇ ਨਿਮਰਤਾ ਅਤੇ ਗੰਭੀਰਤਾ ਦਾ ਸਬੂਤ ਦਿਤਾ । ਉਹਨਾਂ ਆਖਿਆ ਕਿ ਮੈਂ ਤਾਂ ਖੁਦ ਸੰਤ ਮਾਰਗ

ਤੇ ਕੁਰਬਾਨ ਹੋ ਚੁਕਾ ਹਾਂ। ਮੈਂ ਸੱਤਾਂ ਦਾ ਵਿਚੋਧੀ, ਕਿਸੇ ਦੁਸਰੇ ਮੱਤ ਦਾ ਧਾਰਨੀ ਨਹੀਂ ਹਾਂ। ਮੈਂ ਤਾਂ ਖੁਦ ਵੀ ਇਸੇ ਮੱਤ ਦਾ ਪਰਚਾਰ ਕਰਦਾ ਹਾਂ ਜਿਹੜੀ "ਸਾਚ ਸਬਦ ਬਿਨੁ ਮੁਕਤਿ ਨ ਕੋਇ" ਦੀ ਧਾਰਨਾ ਨੂੰ ਸੱਚ ਮੰਨਦੀ ਹੈ। ਸਾਡੀ ਮੱਤ ਵਾਲੇ ਸੱਚ ਸਰੂਪ ਪ੍ਰਮੇਸ਼ਰ ਦਾ ਹੀ ਵਿਆਖਿਆਨ ਕਰਦੇ ਹਨ। ਅਤੇ ਮਨੁੱਖੀ ਮਨ ਵਿਚੋਂ ਅਗਿਆਨਤਾ ਦਾ ਹਨੁਰਾ ਕੱਟ ਦੇਣ ਵਾਲੇ ਸੈਤ, ਅਜਿਹਾ ਹੀ ਕਰਦੇ ਚਲੇ ਆਏ ਹਨ।

ਅਗਲੀਆਂ ਪੰਗਤੀਆਂ ਵਿਚ ਚਰਪਟ ਸਤਿਗੁਰੂ ਜੀ ਨੂੰ ਉਹਨਾਂ ਦੀ ਮੱਤ ਬਾਰੇ ਵਿਸਥਾਰ ਨਾਲ ਦੱਸਣ ਲਈ ਆਖਦਾ ਹੈ। ਜੇਗੀ ਪੁੱਛਦਾ ਹੈ ਕਿ ਤੁਸੀਂ ਜਦੋਂ ਭਜਨ ਬੈਦਗੀ ਲਈ ਬੈਠਦੇ ਹੋ ਤਾਂ ਤੁਹਾਡਾ ਬੈਠਣ ਦਾ ਆਸਣ (ਤਰੀਕਾ) ਕੀ ਹੈ ਅਤੇ ਆਪਣੇ ਮਨ ਨੂੰ ਕਿਸ ਚੀਜ਼ ਨਾਲ ਜੋਕੇ ਰੱਖਦੇ ਹੋ। ਬਾਹਰ ਖਿੰਡੀ ਹੋਈ ਸੁਰਤਿ ਨੂੰ ਵਾਪਸ ਲਿਆਉਣ ਲਈ ਕਿਹੜੀ ਵਿਧੀ ਦਾ ਪ੍ਰਯੋਗ ਕਰਦੇ ਹੋ ਅਤੇ ਫਿਰ ਕਿਸ ਵਿਧੀ ਨਾਲ ਸੁਰਤ ਬਾਹਰ-ਮੁਖੀ ਕਰਦੇ ਹੋ। ਚਰਪਟ ਨੇ ਇਹ ਸਾਰੇ ਸਵਾਲ ਸਤਿਗੁਰੂ ਜੀ ਨੂੰ ਕਰਦੇ ਹੋਏ ਆਖਿਆ ਕਿ ਤੁਸੀਂ ਆਪਣੇ ਮਾਰਗ ਦੀ ਪੂਰੀ ਸਾਣਕਾਰੀ ਕਰਾਉ। ਜਿਸ ਦਾ ਉਤਰ ਸਤਿਗੁਰੂ ਜੀ ਦਿੰਦੇ ਹੋਏ ਆਖਦੇ ਹਨ।

"ਘਟਿ ਘਟਿ ਬੈਸਿ ਨਿਰਤਿਰਿ ਰਹੀਐ ਚਾਲਹਿ ਸਤਿਗੁਰ ਆਏ ॥
ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥
ਆਸਣਿ ਬੈਸਣਿ ਬਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥
ਗੁਰਮੁਖਿ ਬੂਝੈ ਆਪੁ ਪਛਾਣੈ ਸਰੇ ਸਚਿ ਸਮਾਏ ॥ ੩ ॥"

ਪਿਛਲੇ ਸਾਰੇ ਟੀਕਾਕਾਰਾਂ ਨੇ "ਘਟਿ ਘਟਿ" ਦਾ ਅਰਥ, ਵਖਰੇ ਵਖਰੇ ਘਟ (ਸਰੀਰ ਜਾਂ ਹਿਰਦੇ) ਕੀਤਾ ਹੈ। ਜਿਸਤੋਂ ਪਤਾ ਲਗਦਾ ਹੈ ਕਿ ਉਹ ਕਾਸੀ ਮੱਤ ਦੇ ਪਿੱਛਲਗੁੰ ਅਰਥ ਹੀ ਕਰ ਰਹੇ ਹਨ। ਕਾਸੀ ਮੱਤ ਅਨੁਸਾਰ ਮਨੁੱਖਾ ਦੇਹੀ ਹੀ ਇਕ ਸਰੀਰ ਮੰਨੀ ਗਈ ਹੈ। ਇਸ ਵਿਚਲੇ ਗੁਪਤ ਸਰੀਰ ਨੂੰ ਉਹਨਾਂ ਦੀ ਮਾਇਆ-ਧਾਰੀ ਮੰਦ ਦ੍ਰਿਸ਼ਟੀ ਨਹੀਂ ਦੇਖ ਸਕੀ ਪਰ ਗੁਰਮਤਿ ਤਨ ਵਿਚ ਮਨ-ਮੰਦਰ ਨੂੰ ਦੇਖ ਕੇ ਦਿਖਾਉਣ ਦਾ ਯਤਨ ਕਰਦੀ ਹੈ।

"ਘਰ ਮਹਿ ਘਰ ਦੇਖਾਇ ਦੇਇ ਸੇ ਸਤਿਗੁਰੁ ਪੁਰਖ ਸੁਜਾਣੁ ॥
ਪੰਚ ਸਬਦ ਯੁਨਿਕਾਰ ਯੁਨਿ, ਤਹ ਬਾਜੈ ਸਬਦੁ ਨੌਜਾਣੁ ॥" (ਪੰਨਾ ੧੨੯੧)

"ਤੈ ਤੇ ਨਿਰਭਉ ਡਰਤਾ ਫਿਰੈ ॥ ਹੋਈ ਕਉ ਅਣਹੋਈ ਹਿਰੈ ॥
ਦੇਹੀ ਗੁਪਤ ਬਿਦੇਹੀ ਦੀਸੈ ॥ ਸਗਲੇ ਸਾਜਿ ਕਰਤ ਜਗਦੀਸੈ ॥" (ਪੰਨਾ ੯੦੦)

ਮਨ-ਮਤੀਆ ਦੀ ਕਿਸੇ ਵੀ ਵਿਚਾਰ ਧਾਰਾ ਨੇ ਦੋ ਸਰੀਰ ਨਹੀਂ ਮਿਨੇ। ਇਸੇ ਲਈ ਇਹ ਮੱਤਾਂ ਬਾਹਰਲੇ ਮਾਇਆ ਰੂਪੀ ਸਰੀਰ ਨਾਲ ਹੀ ਜੁਡੀਆ ਹੋਈਆਂ, ਨਿਰਾਕਾਰ ਦੀਆਂ ਗੱਲਾਂ ਕਰਨ ਸਮੇਂ, ਆਲ-ਪਤਾਲ ਹੀ ਬੋਲਦੀਆਂ ਰਹਿੰਦੀਆਂ ਹਨ।

ਇਥੇ 'ਘਟਿ ਘਟਿ' ਲਵਜਾਂ ਵਿਚਲੇ ਦੋਨੋਂ ਟੈਕੇ ਅੱਖਰ, ਸਿਹਾਰੀ ਸਹਿਤ ਹਨ। ਜਿਸਦਾ ਅਰਥ ਹੈ ਕਿ ਬਾਹਰਲੇ ਸਰੀਰ ਦੇ ਅੰਦਰ, ਦੂਸਰਾ ਸਰੀਰ (ਘਟਿ) ਮਨ-ਮੰਦਿਰ ਜੋ ਹੈ, ਸਤਿਗੁਰੂ ਜੀ ਆਖਦੇ ਹਨ ਕਿ ਅਸੀਂ ਉਸਦੇ ਅੰਦਰ ਆਪਣੀ ਸੁਰਤ ਨੂੰ ਜੋੜ ਕੇ ਰੱਖਦੇ ਹਾਂ। ਕਿਉਂਕਿ ਸਵਾਲ ਅੰਦਰ, ਚਰਪਟ ਜੋੜੀ ਨੇ ਸਤਿਗੁਰੂ ਜੀ ਨੂੰ ਗੁਰਮਤਿ ਮਾਰਗ ਦੇ ਧਾਰਨੀਆਂ ਦੀ, ਸੁਰਤ ਜੁੜਨ ਦੀ ਜਗ੍ਹਾ ਬਾਰੇ ਹੀ ਪੁਛਿਆ ਹੈ। ਪ੍ਰਮੇਸ਼ਰ ਦੇ ਬਾਰੇ, ਸਵਾਲ ਵਿਚ ਕੋਈ ਜਿਕਰ ਹੀ ਨਹੀਂ ਹੈ। ਕਾਸੀ ਮੰਤ ਦੇ ਪਿੱਛੇ ਲੰਗ ਕੇ ਸਾਡੇ ਟੀਕਾ ਕਾਰ, ਸਭ ਆਲ ਪਤਾਲ ਹੀ ਲਿਖੀ ਜਾਂਦੇ ਹਨ। ਗੁਰਬਾਣੀ ਦੀ ਉਹਨਾਂ ਨੂੰ ਸਮਝ ਹੀ ਨਹੀਂ ਆਈ, ਐਸਾ ਉਹਨਾਂ ਦੇ ਲਿਖੇ ਹੋਏ ਟੀਕਿਆਂ ਦੇ ਪੜ੍ਹਨ ਤੋਂ ਪਤਾ ਲੰਗ ਜਾਂਦਾ ਹੈ। ਉਹ ਹਨੌਰੇ ਵਿਚ ਫਸੇ ਹੋਏ, ਅੰਦਰੋਂ ਨਾਲ ਗੁਰਬਾਣੀ ਦੇ ਅਰਥ ਕਰਦੇ ਸਾਫ਼ ਦਿਖਾਈ ਦੇ ਰਹੇ ਹਨ। ਅੰਦਰਲੇ ਸਰੀਰ ਤੋਕ ਉਹਨਾਂ ਦੀ ਦ੍ਰਿਸ਼ਟੀ, ਪੂਰੀ ਤਰ੍ਹਾਂ ਨਾਲ ਨਹੀਂ ਪਹੁੰਚ ਸਕੀ, ਭਾਵੇਂ ਕਈ ਜਗ੍ਹਾ ਉਹਨਾਂ ਨੇ ਉਪਰਾਲੇ ਜਰੂਰ ਕੀਤੇ ਹਨ।

ਜੇ ਗੁਰਮਤਿ ਦੇ ਦੋ ਸਰੀਰ ਮੰਨਣ (ਦੇਹੀ ਗੁਪਤ ਬਿਚੇਰੀ ਦੀਜੈ) ਦੀ ਪੰਗਤੀ ਉਹਨਾਂ ਦੇ ਧਿਆਨ ਵਿਚ ਹੁੰਦੀ ਤਾਂ ਫਿਰ ਉਹਨਾਂ ਨੇ ਇਥੇ ਟਪਲਾ ਨਹੀਂ ਸੀ ਖਾਣਾ, ਪਰ ਉਹ ਤਾਂ ਅੱਖਾਂ ਮੀਚ ਕੇ ਤਾਰਾ ਸਿੰਘ ਨਰੋਤਮ ਦੇ ਪਿੱਛੇ ਹੀ ਤੁਰੇ ਜਾ ਰਹੇ ਹਨ।

ਇਹਨਾਂ ਪੰਗਤੀਆਂ ਵਿਚ ਸਤਿਗੁਰੂ ਜੀ ਗੁਰਮਤਿ ਗਿਆਨ-ਜੋੜ ਦੀ ਵਿਧੀ ਨੂੰ ਸਮਝਾ ਰਹੇ ਹਨ। ਚਰਪਟ ਨੂੰ ਉਹ ਦੱਸ ਰਹੇ ਹਨ ਕਿ ਗੁਰਮੁਖ ਆਪਣੀ ਸੁਰਤ ਨੂੰ ਅੰਤਰ-ਮੁਖੀ ਕਰਕੇ ਸਰੀਰ ਵਿਚਲੇ ਹਿਰਦੇ (ਘਟਿ) ਅੰਦਰ ਟਿਕਾ (ਰੋਕ) ਕੇ ਜੀਵਨ ਮੁਕਤ ਅਵਸਥਾ (ਤੁਰੀਆ ਪਦ) ਵਿਚ ਬਿਰਾਜਮਾਨ ਰਹਿੰਦੇ ਹਨ, ਜਿਥੇ ਉਹਨਾਂ ਨੂੰ ਕਾਲ ਦਾ ਕੋਈ ਖਤਰਾ ਨਹੀਂ ਹੁੰਦਾ। ਇਹ ਸਦ-ਜੀਵਨ ਅਵਸਥਾ ਹੈ। ਇਸ ਅਵਸਥਾ ਵਾਲੇ ਦਾ ਆਉਣਾ ਜਾਣਾ, ਜੰਮਣਾ ਮਰਨਾ ਸਮਾਪਤ ਹੋ ਜਾਂਦਾ ਹੈ। ਜੇ ਕੁਝ ਅਸੀਂ ਸਰੀਰ ਵਿਚ ਹੁੰਦੇ ਸਮੇਂ ਕਰਦੇ ਹਾਂ, ਉਹ ਸਭ ਪ੍ਰਮੇਸ਼ਰ ਦੀ ਰਜਾ ਵਿਚ ਹੀ ਕਰਦੇ ਹਾਂ, "ਚਾਲਹਿ ਸਤਿਗੁਰ ਭਾਏ"। ਸਾਡੇ ਆਪਣੇ ਮਨ ਵਿਚ ਕਦੇ ਕੋਈ ਛੁਰਨਾ ਨਹੀਂ ਉਠਦਾ, ਜਿਸ ਅਧੀਨ ਸਾਨੂੰ ਕੁਝ ਕਰਨਾ ਪਵੇ। ਇਹ ਅਨਹਦ ਸੁਨ ਅਵਸਥਾ, ਸਹਜ ਗਿਆਨ ਨਾਲ ਪ੍ਰਾਪਤ ਹੋਇਆ ਕਰਦੀ ਹੈ ਅਤੇ ਹੁਕਮ ਵਿਚ ਚਲਕੇ ਮਨ ਨੂੰ ਸਾਧ ਲੈਣ ਦੀ ਇਹ ਵਿਧੀ, ਹਮੇਸ਼ਾ ਹੀ ਪ੍ਰਮੇਸ਼ਰ ਦੀ ਰਜਾ ਵਿਚ ਰਹਿਣ ਦਾ ਹੁਕਮ (ਉਪਦੇਸ਼) ਦਿੰਦੀ ਹੈ। ਇਸ ਵਿਧੀ ਨਾਲ ਗੁਰਮੁਖਾਂ ਦਾ ਆਸਣ, ਸਦਾ ਧਿਰ ਰਹਿਣ ਵਾਲੇ ਪ੍ਰਮੇਸ਼ਰ ਨਾਲ ਸਦਾ ਲਈ ਜੁੜ ਜਾਂਦਾ ਹੈ। ਇਹ ਸਾਰੀ ਪ੍ਰਾਪਤੀ ਗੁਰੂ ਕੀ ਮਤਿ (ਗੁਰਬਾਣੀ) ਸਦਕਾ ਹੀ ਪ੍ਰਾਪਤ ਹੋ ਸਕਦੀ ਹੈ, ਜਦੋਂ ਕੋਈ ਗੁਰਮੁਖ, ਗੁਰਮਤਿ ਦੇ ਸ਼ਬਦ ਭੇਦ ਨੂੰ ਬੁੱਝ ਲਵੇ, ਫਿਰ ਉਹ ਆਪਣਾ ਨਿਜ-ਸਰੂਪ, ਗੁਪਤ ਦੇਹੀ ਨੂੰ ਪਛਾਣ(ਸਮਝ) ਲੈਂਦਾ ਹੈ। ਉਹ ਅੰਦਰਲੀ ਦੇਹੀ ਜੋੜ-ਸਰੂਪ, ਸੱਚ ਸਰੂਪ ਹੀ ਹੈ। ਉਸਨੂੰ ਪਛਾਣ ਕੇ ਮਨ ਆਪਣੀ ਸੁਰਤ ਸਮੇਤ ਉਸੇ ਵਿਚ ਲੀਨ ਹੋ ਕੇ ਸਹਿਜ ਸਮਾਧ ਹੋ ਜਾਂਦਾ ਹੈ, ਸਦਾ ਲਈ ਜਾਗਰਿਤ ਅਵਸਥਾ ਪ੍ਰਾਪਤ ਕਰ ਲੈਂਦਾ ਹੈ।

ਸਤਿਗੁਰੂ ਜੀ ਨੇ ਗੁਰਮਤਿ ਅਨਸਾਰ ਚਰਪਟ ਜੋਗੀ ਦੇ ਪ੍ਰਸ਼ਨ ਦਾ ਉਤਰ ਦਿਤਾ ਹੈ। ਚਰਪਟ ਜੋਗੀ ਤਾਂ ਜੋਗ-ਮੱਤ ਦੀ ਵਿਧੀ ਹੀ ਜਾਣਦਾ ਸੀ। ਇਸੇ ਲਈ ਉਸਦੇ ਪ੍ਰਸ਼ਨ ਬਾਹਰ-ਮੁਖੀ ਭਗਤੀ (ਭੇਦ-ਭਗਤੀ) ਵਿਚੋਂ ਉਪਜੇ ਹੋਏ ਸਨ। ਜੋਗੀ ਸਮਾਧੀ ਵਿਚ ਬੈਠਣ ਵੇਲੇ ਸ਼ਾਂਤੀ ਦੀ ਮੁਦਾ ਧਾਰਨ ਕਰਦੇ ਹਨ, ਜਿਹਤੀ ਕਿ ਜੋਗੀਆਂ ਦੀ ਕਲਪਨਾ ਵਿਚੋਂ ਹੀ ਜਨਮ ਲੈਂਦੀ ਹੈ। ਉਹ ਸ਼ਾਂਤ ਚਿੰਤ ਰਹਿਣ ਦੀ ਕਲਪਨਾ ਕਰਕੇ ਬੈਠ ਜਾਂਦੇ ਸਨ। ਆਪਣੇ ਖਿਆਲ ਵਿਚ ਚਰਪਟ ਨੇ ਸਵਾਲ ਕਰਨ ਵੇਲੇ ਸੁਰਤ ਨੂੰ, ਮੁਦਾ ਬਨਾਉਣ ਵਾਸਤੇ ਗੁਰਮਤਿ ਵਿਚ ਵਰਤੀ ਜਾਣ ਵਾਲੀ ਵਿਧੀ ਬਾਰੇ ਹੀ ਪੁਛਿਆ ਸੀ। ਜਿਸਦਾ ਉਤਰ ਸਤਿਗੁਰੂ ਜੀ ਨੇ "ਸਹਜੇ ਆਏ" ਆਖ ਕੇ ਦਿਤਾ ਹੈ, ਜਿਸ ਤੋਂ ਸਤਿਗੁਰੂ ਜੀ ਦਾ ਭਾਵ ਇਹ ਹੈ ਕਿ ਅਸੀਂ ਮਨ ਦੀ ਸੁਰਤ ਨੂੰ ਗੁਰ-ਉਪਦੇਸ਼ ਨਾਲ ਘੇਰ ਕੇ ਮੱਡਦੇ ਰਹਿੰਦੇ ਹਾਂ। ਜਿਉਂ ਜਿਉਂ ਗਿਆਨ ਵਧਦਾ ਰਹਿੰਦਾ ਹੈ, ਤਿਉਂ ਤਿਉਂ ਮਨ ਦੀ ਸੁਰਤ ਦਾ ਘੇਰਾ ਤੰਗ ਹੁੰਦਾ ਚਲਿਆ ਜਾਂਦਾ ਹੈ। ਅੰਤ ਨੂੰ ਹਿਰਦੇ ਅੰਦਰ ਕੇਂਦਰ ਬਿੰਦੂ ਉਤੇ 'ਗੁਰਮਤਿ ਦਾ ਗਿਆਨ' ਸੁਰਤ ਨੂੰ, ਪੂਰੀ ਤਰ੍ਹਾਂ ਜਕਤ ਕੇ ਇਸ ਤਰੀਕੇ ਨਾਲ ਬੰਨ ਦਿੱਦਾ ਹੈ "ਸੰਨ ਨਿਰੰਤਰ ਦੀਜੀ ਬੰਧੂ ॥ ਉਡੇ ਨ ਹੰਸਾ ਪੜੈ ਨ ਕੰਧੁ ॥" ਕਿ ਮਨ ਦੀ ਸੁਰਤ ਨਿਰੰਤਰ ਬੰਨੀ ਰਹਿਣ ਕਾਰਨ, ਮਨ ਪੰਛੀ ਉਡਣੇ ਅਸਮਰੱਥ ਹੋ ਜਾਂਦਾ ਹੈ। ਉਡਣੇ ਅਸਮਰੱਥ ਹੋਇਆ ਮਨ, ਕੋਈ ਦੂਸਰਾ ਸਰੀਰ ਧਾਰਨ ਹੀ ਨਹੀਂ ਕਰ ਸਕਦਾ। ਮਨ ਅਨਹਤ ਸੰਨ (ਮਨ ਦਾ ਪੂਰੀ ਤਰ੍ਹਾਂ ਚੁਪ ਹੋ ਜਾਣਾ) ਹੋਇਆ ਰਹਿੰਦਾ ਹੈ। ਇਸੇ ਨੂੰ ਜੀਵਤ ਮਰਨਾ ਆਖਿਆ ਹੈ।

ਕਹਿਣ ਤੋਂ ਭਾਵ ਇਹ ਹੈ ਕਿ ਗੁਰਮਤਿ ਦੀ ਸਹਜ ਸਮਾਧ ਇਕ ਦਮ ਜੋਗੀਆਂ ਵਾਂਗ ਕਲਪਨਾ ਰਾਹੀਂ ਪੈਂਦਾ ਕੀਤੀ ਹੋਈ ਸਮਾਧ ਨਹੀਂ ਹੁੰਦੀ। ਇਸ ਵਿਚ ਤਾਂ ਲਗਾਤਾਰ ਮਨ ਦਾ ਘੇਰਾ ਛੋਟਾ(ਘੱਟ) ਹੁੰਦਾ ਰਹਿੰਦਾ ਹੈ। ਇਸੇ ਲਈ ਸਤਿਗੁਰੂ ਜੀ ਨੇ ਅਗੇ ਚੌਲ ਕੇ ਜੋਗੀਆਂ ਨਾਲ ਅਕਲਪਤ ਮੁਦਾ ਦੀ ਗੱਲ ਕੀਤੀ ਹੈ। ਕਲਪਨਾ ਕਰਕੇ ਰੋਕੀ ਹੋਈ ਸੁਰਤ ਕਲਪਨਾ ਟੁੱਟਣ ਤੋਂ ਬਾਅਦ ਪਹਿਲਾਂ ਨਾਲੋਂ ਭੀ ਵੱਡੇ ਦਾਇਰੇ ਵਿਚ ਫੈਲ ਜਾਇਆ ਕਰਦੀ ਹੈ। ਅਸਲ ਕੰਮ ਤਾਂ ਮਨ ਨੂੰ ਕਲਪਨਾ ਰਹਿਤ ਕਰਨਾ ਸੀ ਪਰ ਮਨ ਵਿਚ ਕਲਪਨਾ ਧਾਰ ਕੇ ਸੁਰਤ ਨੂੰ ਰੋਕਣ ਦੀ ਵਿਧੀ, ਮਨ ਨੂੰ ਕਲਪਨਾ ਰਹਿਤ ਕਿਵੇਂ ਕਰ ਸਕਦੀ ਸੀ। ਇਸ ਸਮਾਧੀ ਦਾ ਤਾਂ ਜਨਮ ਹੀ ਕਲਪਨਾ ਵਿਚੋਂ ਹੁੰਦਾ ਹੈ। ਗਿਆਨ ਨਾਲ ਘਰੀ ਹੋਈ ਸੁਰਤ, ਜਦੋਂ ਹਿਰਦੇ ਵਿਚ ਇਕ ਵਾਰੀ ਬਿਹਰ ਹੋ ਜਾਵੇ, ਉਸ ਨੂੰ ਹੀ ਸਤਿਗੁਰੂ ਜੀ 'ਸਹਜੇ ਆਏ' ਆਖਦੇ ਹਨ। ਉਸਤੋਂ ਬਾਅਦ ਮਨ ਹਰ ਵਕਤ ਹੁਕਮ ਵਿਚ ਚੱਲਦਾ ਹੈ, ਇਸੇ ਨੂੰ ਸਤਿਗੁਰੂ ਜੀ 'ਹੁਕਮਿ ਸਿਧਾਏ ਨਾਨਕ ਸਦਾ ਰਜਾਏ' ਆਖਦੇ ਹਨ। ਇਸ ਅਵਸਥਾ ਵਿਚ ਸਰੀਰ ਅੱਤੇ ਮਨ ਦਾ ਸਬੰਧ ਹਮੇਸ਼ਾ ਲਈ ਟੁੱਟ ਜਾਂਦਾ ਹੈ। ਜੋਤ (ਸੁਰਤ) ਅੰਤਰ-ਮੁਖੀ ਹੋ ਕੇ ਹਿਰਦੇ ਵਿਚਲੇ ਗਿਆਨ ਅੰਦਰ ਸਮਾਈ ਰਹਿੰਦੀ ਹੈ। ਸਰੀਰ ਦਾ ਹੋਣਾ ਜਾਂ ਨਾ ਹੋਣਾ ਬਰਾਬਰ ਹੋ ਜਾਂਦਾ ਹੈ। ਇਸੇ ਲਈ ਸਤਿਗੁਰ ਜੀ 'ਸਦਾ ਰਜਾਏ' ਭਾਵ ਹਮੇਸ਼ਾ ਲਈ ਪਰਮੇਸ਼ਰ ਦੇ ਹੁਕਮ ਵਿਚ ਮਨ ਦਾ ਟਿਕਿਆ ਰਹਿਣਾ ਆਖਦੇ ਹਨ।

"ਦੁਨੀਆਂ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੇ ॥
ਚਰਪਟੁ ਬੋਲੈ ਅਉਧੁ ਨਾਨਕ ਦੇਹੁ ਸਚਾ ਬੀਜਾਰੇ ॥"

ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥
ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥ ੪ ॥"

ਗੁਰਮਤਿ ਦੀ ਵਿਚਾਰ ਧਾਰਾ ਅਨੁਸਾਰ, ਪਿਛਲੇ ਪਦੇ ਵਿਚ ਸਤਿਗੁਰੂ ਜੀ ਵਲੋਂ ਸਮਝਾਈ ਗਈ ਗੱਲ, ਚਰਪਟ ਜੋਗੀ ਦੀ ਸਮਝ ਵਿਚ ਨਹੀਂ ਆਈ ਲਗਦੀ। ਇਸੇ ਲਈ ਉਸਨੇ ਦੁਬਾਰਾ ਪੁੱਛਿਆ ਕਿ ਸੰਸਾਰ ਸਾਗਰ ਜਿਸ ਨੂੰ ਤਰਨਾ ਅਤਿ ਕਠਿਨ ਆਖਿਆ ਜਾਂਦਾ ਹੈ, ਇਸਨੂੰ ਪਾਰ ਕਿਦੋਂ ਕੀਤਾ ਜਾਵੇ। ਜੇ ਚਰਪਟ ਜੋਗੀ ਨੂੰ ਸਤਿਗੁਰੂ ਜੀ ਦਾ ਪਹਿਲਾ ਦਿੱਤਾ ਉੱਤਰ, ਜਿਸ ਵਿਚ ਉਹਨਾਂ ਨੇ ਗੁਰ-ਸ਼ਬਦ (ਗੁਰ-ਉਪਦੇਸ਼) ਦੇ ਗਿਆਨ ਰਾਹੀਂ ਮਨ ਨੂੰ ਜਿਤ ਲੈਣ ਦੀ ਗੱਲ ਸਮਝਾਈ ਸੀ, ਸਮਝ ਵਿਚ ਆ ਗਿਆ ਹੁੰਦਾ ਤਾਂ ਫਿਰ ਉਸਨੂੰ। ਇਸ ਸਵਾਲ ਦੇ ਕਰਨ ਦੀ ਲੋੜ ਹੀ ਨਹੀਂ ਸੀ ਪੈਣੀ।

ਹੁਣ ਸਤਿਗੁਰੂ ਜੀ ਜੋਗੀ ਨੂੰ ਜਦ ਇਹ ਆਖ ਰਹੇ ਹਨ "ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥" ਭਾਵ ਕਿ ਜਦੋਂ ਸਵਾਲ ਕਰਨ ਵਾਲੇ ਨੂੰ ਉਸ ਸਵਾਲ ਦੇ ਉਤਰ ਦਾ ਪਹਿਲਾਂ ਤੋਂ ਹੀ ਗਿਆਨ ਹੋਵੇ, ਜਿਹਤਾ ਕਿ ਸਵਾਲ ਉਹ ਪੁੱਛ ਰਿਹਾ ਹੋਵੇ, ਤਾਂ ਫਿਰ ਉਸਨੂੰ ਉਤਰ ਦੇਣ ਦੀ ਕੋਈ ਲੋੜ ਨਹੀਂ ਹੁੰਦੀ। ਇਥੇ ਸਤਿਗੁਰੂ ਜੀ ਨੇ ਦੋਨਾਂ ਪਾਸਿਆਂ ਤੋਂ ਜੋਗੀ ਉੱਤੇ ਪ੍ਰਹਾਰ ਕੀਤਾ ਹੈ। ਇਕ ਤਾਂ ਮਤਲਬ ਉਹਨਾਂ ਦਾ ਇਹ ਹੈ ਕਿ ਤੁਸੀਂ ਜੋਗੀ ਲੋੜ ਸੰਸਾਰ ਦੇ ਗੁਰੂ ਬਣੇ ਫਿਰਦੇ ਹੋ, ਜੇ ਤੁਹਾਨੂੰ ਖੁਦ ਹੀ ਸੰਸਾਰ ਸਾਗਰ ਤੋਂ ਪਾਰ ਹੋ ਜਾਣ ਦਾ ਗਿਆਨ ਨਹੀਂ ਤਾਂ ਫਿਰ ਤੁਸੀਂ ਲੋਕਾਂ ਨਾਲ ਫਰੋਬ ਕਿਉਂ ਕਰਦੇ ਹੋ? ਜੇ ਤੁਹਾਨੂੰ ਗਿਆਨ ਹੈ ਕਿ ਭਵ ਸਾਗਰ ਤੋਂ ਪਾਰ, ਸੂਨ ਸਮਾਣੀ ਰਾਹੀਂ ਨਹੀਂ ਹੋਇਆ ਜਾ ਸਕਦਾ ਤਾਂ ਤੁਸੀਂ ਇਸ ਪਖੰਡ ਵਾਦ ਦਾ ਪ੍ਰਚਾਰ ਕਿਉਂ ਕਰਦੇ ਹੋ? ਜੇ ਮੈਂ ਇਹੋ ਮੰਨ ਲਵਾਂ ਕਿ ਤੂੰ ਸੱਚ ਬੇਲਦਾ ਹੈਂ, ਤਾਂ ਫਿਰ ਤੁਹਾਡੇ ਜੋਗ-ਮੱਤ ਦਾ ਕੀ ਬਣੇਗਾ? ਦੂਸਰੀ ਗੱਲ ਇਹ ਕਿ ਜਿਹਤਾ ਜਵਾਬ ਪਹਿਲਾਂ ਅਸੀਂ ਦੇ ਚੁੱਕੇ ਹਾਂ, ਉਹ ਕੀ ਸੰਸਾਰ ਸਾਗਰ ਤੋਂ ਪਾਰ ਜਾਣ ਦੀ ਵਿਧੀ ਨਹੀਂ ਸੀ? ਮੌਰੇ ਦੇਸਣ ਤੋਂ ਬਾਅਦ ਭੀ ਉਹੀ ਸਵਾਲ ਕਰਨਾ ਇਹ ਸਿਧ ਕਰ ਦਿੱਦਾ ਹੈ ਕਿ ਜੋਗੀ ਅਕਲ ਤੋਂ ਖਾਲੀ ਹੁੰਦੇ ਸਨ। ਭਵ-ਸਾਗਰ ਨੂੰ ਪਾਰ ਕਰਨ ਬਾਰੇ ਅਜੇ ਭੀ ਸੰਕਾ ਬਣੀ ਹੋਈ ਦੇਖਕੇ ਸਤਿਗੁਰੂ ਜੀ ਇਸ ਗੱਲ ਦਾ ਵਿਸਵਾਸ ਨਹੀਂ ਕਰ ਰਹੇ, ਕਿ ਚਰਪਟ ਨਾਉਂ ਦਾ ਇਹ ਜੋਗੀ ਸਚਮੁਚ ਹੀ ਅਣਜਾਣ ਪੁਣੇ ਵਿਚ ਸਵਾਲ ਕਰ ਰਿਹਾ ਹੈ। ਸਤਿਗੁਰੂ ਜੀ ਨੂੰ ਜੋਗੀ ਦਾ ਸਵਾਲ, ਗੋਸਟੀ ਨੂੰ ਬਹਿਸ ਦਾ ਵਿਸ਼ਾ ਬਣਾਉਣ ਲਈ ਕੀਤਾ ਹੋਇਆ ਲੱਗਿਆ। ਇਸੇ ਲਈ ਉਹਨਾਂ ਨੇ ਕਿਹਾ, "ਤੁਝ ਕਿਆ ਬੈਸਣੁ ਦੀਜੈ" ਕਿ ਹੋ ਚਰਪਟ ਨਾਥ, ਬਹਿਸ ਵਿਚੋਂ ਤੈਨੂੰ ਕੀ ਪ੍ਰਾਪਤ ਹੋਵੇਗਾ, ਪਹਿਲਾਂ ਇਹ ਤਾਂ ਸਮਝਾ? ਉਹ ਚਰਪਟ ਨੂੰ ਬਹਿਸ ਵੱਲ ਜਾਣ ਤੋਂ ਰੋਕ ਰਹੇ ਹਨ ਅਤੇ ਉਸਦੇ ਸਵਾਲ ਦਾ ਉਤਰ ਕੇਵਲ ਇਹ ਕਹਿ ਕੈ ਹੀ ਦਿੱਦੇ ਹਨ ਕਿ "ਸਾਚੁ ਕਹਹੁ ਤੁਮ ਪਾਰਗਰਾਮੀ" ਜੇ ਕੋਈ ਸੱਚ ਮੁੱਚ ਹੀ ਇਸ ਭਵ-ਸਾਗਰ ਤੋਂ ਪਾਰ ਹੋਣਾ ਚਾਹੁੰਦਾ ਹੈ ਤਾਂ ਉਸ ਨੂੰ ਭੀ ਸਾਡੇ ਵਾਂਗ ਸੱਚ ਦੀ ਗੱਲ, ਸੱਚ ਨੂੰ ਹੀ ਕਬਨ ਕਰਨਾ ਚਾਹੀਦਾ ਹੈ। ਸੱਚ ਨੂੰ ਕਬਨ ਕਰਨ ਵਾਲੇ ਮਾਇਆ ਦੇ ਵਿਚ ਰਹਿੰਦੇ ਹੋਏ ਭੀ, ਮਾਇਆ ਮੋਰ ਤੋਂ ਅਲਿਪਤ ਰਹਿ ਕੇ, ਪਾਰਗਰਾਮੀ ਹੁੰਦੇ ਹਨ।

ਜੇ ਚਰਪਟ ਜੋਗੀ "ਦੇਹੁ ਸਚਾ ਬੀਚਾਰੇ" ਨਾ ਕਹਿੰਦਾ ਤਾਂ ਸ਼ਾਇਦ ਉਸਦੀ ਗੱਲ ਤੇ ਸਤਿਗੁਰੂ ਜੀ ਸੰਕਾ ਨਾ ਕਰਦੇ। ਪਿੱਛੇ ਸਤਿਗੁਰੂ ਜੀ ਨੇ 'ਸਚੁ ਕਹਉ ਅਰਦਾਸਿ ਹਮਾਰੀ' ਆਖਿਆ ਸੀ। ਚਰਪਟ ਨੇ 'ਦੇਹੁ ਸਚਾ ਬੀਚਾਰੇ' ਆਖ ਕੇ, ਗੱਲ ਨੂੰ ਕੁਝ ਵਿਸ਼ੇਸ਼ ਢੰਗ ਨਾਲ ਪਰਗਟ ਕੀਤਾ ਹੈ। ਸੁਭਾਵਿਕ ਹੀ ਉਸਦੀ ਗੱਲ ਤੇ ਸੰਕਾ ਹੁੰਦੀ ਹੈ। ਸਤਿਗੁਰੂ ਜੀ ਗੋਸ਼ਟੀ ਨੂੰ ਕਿਸੇ ਕੀਮਤ ਤੋਂ ਭੀ ਬਹਿਸ ਦਾ ਮੁੰਦਾ ਬਣਨ ਤੋਂ ਬਚਾਉਣ ਲਈ, ਜੋਗੀ ਨੂੰ ਬਹਿਸ ਵੱਲ ਜਾਣ ਤੋਂ ਵਰਜ ਰਹੇ ਹਨ। ਗੁਰਮਤਿ ਵਿਚਾਰ ਧਾਰਾ, ਵਿਚਾਰ ਗੋਸ਼ਟੀ ਦੀ ਝੰਡਾ ਬਰਦਾਰ ਹੈ, ਪਰ ਵਾਦ-ਵਿਵਾਦ ਦੇ ਸਥਤ ਖਿਲਾਫ ਹੈ। ਜਿਵੇਂ ਕਿ ਫੁਰਮਾਨ ਹੈ :-

"ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥

ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥" (ਪੰਨਾ ੧੨੫ਪ)

ਗੁਰਮਤਿ ਮਨ ਖੋਜਣ ਦੀ ਗੱਲ ਕਰਦੀ ਹੈ। "ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰ ਪਰੇਸ਼ਾਨੀ ਮਾਹਿ ॥" ਗੁਰ-ਸਬਦ ਨੂੰ ਸਮਝਣਾ ਅਤੇ ਉਸ ਵਿਚੋਂ ਗੁਰਮਤਿ ਗਿਆਨ ਮਾਰਗ ਦੀ ਖੋਜ ਕਰਨੀ ਜਾਂ ਇਉਂ ਕਹਿ ਲਵੇ ਕਿ ਉਸ ਰਸਤੇ ਦੀ ਨਿਸ਼ਾਨ-ਦੇਹੀ ਜ਼ਾਨਣੀ, ਜਿਸ ਰਸਤੇ ਭਗਤਾਂ ਤੇ ਗੁਰਮਤਿ ਦੇ ਧਾਰਨੀਆਂ ਨੇ ਇਸ ਸੰਸਾਰ-ਸਾਗਰ ਨੂੰ ਪਾਰ ਕੀਤਾ। ਗੁਰਮਤਿ ਦੇ ਤੜ੍ਹ-ਗਿਆਨ ਦੀ ਖੋਜ ਕਰਨੀ, ਗੁਰਮੁਖਾਂ ਨਾਲ ਮਿਲ ਬੈਠ ਕੇ ਗੁਰ-ਗਿਆਨ ਪਦਾਰਥ ਦੀ ਪ੍ਰਾਪਤੀ ਕਰਨੀ। ਇਸਨੂੰ ਹੀ "ਖੋਜੀ ਉਪਜੈ" ਸਤਿਗੁਰੂ ਜੀ ਆਖ ਰਹੇ ਹਨ। ਨਹੀਂ ਤਾਂ ਗਿਆਨ ਪ੍ਰਾਪਤੀ ਨੂੰ ਵਾਦ-ਵਿਵਾਦ ਦਾ ਵਿਸ਼ਾ ਬਣਾਉਣ ਵਾਲਿਆਂ ਦਾ, ਪਹਿਲਾ ਗਿਆਨ ਭੀ ਨਸ਼ਟ ਹੋ ਜਾਇਆ ਕਰਦਾ ਹੈ। ਇਸੇ ਲਈ ਸਤਿਗੁਰੂ ਜੀ ਚਰਪਟ ਨੂੰ ਵਾਦ-ਵਿਵਾਦ ਵਿਚੋਂ ਕੁਝ ਭੀ ਨਾ ਪ੍ਰਾਪਤ ਹੋਣ ਲਈ ਆਖਦੇ ਹਨ। ਇਕ ਗੱਲ ਜਿਹੜੀ ਉਹਨਾਂ ਨੇ ਮਹੱਤਵ ਪੂਰਨ ਆਖੀ, ਉਹ ਇਹ ਹੈ ਕਿ ਜੋਗੀ ਜਾਣ ਬੁਝ ਕੇ ਝੂਠ ਫਰੋਬ ਨਾਲ ਜੁਤੇ ਹੋਏ, ਲੋਕਾਂ ਨੂੰ ਬੇਵਕੂਫ ਬਣਾ ਰਹੇ ਸਨ, ਜਿਸਨੂੰ ਤਿਆਗ ਕੇ ਸਤਿਗੁਰੂ ਜੀ ਸੌਚ ਨੂੰ ਪ੍ਰਗਟ ਕਰਕੇ ਲੋਕਾਂ ਨੂੰ ਸੱਚਾ ਉਪਦੇਸ਼ ਦੇਣ ਲਈ ਚਰਪਟ ਨੂੰ ਆਖ ਰਹੇ ਹਨ। ਅਤੇ ਕਰਾਮਾਤਾਂ, ਰਿਧੀਆਂ ਸਿਧੀਆਂ ਦਾ ਝੂਠਾ ਪ੍ਰਾਪੇਗੰਡਾ ਤਿਆਗ ਦੇਣ ਲਈ ਪ੍ਰੇਰ ਰਹੇ ਹਨ।

"ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥

ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥

ਰਹਹਿ ਇਕੀਤਿ ਏਕੈ ਮਨਿ ਵਸਿਆ ਆਸਾ ਮਾਹਿ ਨਿਰਾਸੇ ॥

ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੇ ॥ ੫ ॥"

ਜੋਗੀਆਂ ਨੂੰ ਸਤਿਗੁਰੂ ਜੀ ਭਵ-ਸਾਗਰ ਤੋਂ ਪਾਰ ਹੋਣ ਦਾ ਮਾਰਗ ਹੋਰ ਚੰਗੀ ਤਰਾਂ ਨਾਲ ਸਮਝਾਉਂਦੇ ਹੋਏ ਆਖ ਰਹੇ ਹਨ ਕਿ ਜਿਸ ਤਰਾਂ ਕੰਵਲ ਦਾ ਛੁੱਲ ਪਾਣੀ ਵਿਚ ਹੁੰਦਾ ਹੋਇਆ ਭੀ ਪਾਣੀ ਤੋਂ ਵੱਖਰਾ ਦਿਖਾਈ ਦਿੰਦਾ ਹੈ, ਕੰਵਲ ਦੀ ਆਪਣੀ ਦੂਨੀਆਂ(ਆਲਮ) ਪਾਣੀ ਨਾਲੋਂ ਵੱਖਰੀ ਸਾਫ਼ ਦਿਖਾਈ ਦਿੰਦੀ ਹੈ। ਭਾਵੇਂ ਕੰਵਲ ਪੂਰੇ ਦਾ ਪੁਰਾ ਪਾਣੀ ਵਿਚੋਂ ਹੀ ਪੈਦਾ ਹੋਇਆ ਹੁੰਦਾ ਹੈ, ਪਾਣੀ ਨਾਲ ਹੀ ਉਸਦੇ ਸਰੀਰ ਦੀ ਹੋਰ ਜੁੜੀ ਹੋਈ ਹੈ ਫਿਰ ਭੀ

ਅਪਣੀ ਨਿਜੀ ਲੋੜ ਤੋਂ ਵਾਧੂ ਪਾਣੀ ਕੰਵਲ ਦੇ ਸੰਤੋਖ ਨੂੰ ਤੋੜ ਨਹੀਂ ਸਕਦਾ । ਇਸੇ ਤਰਾਂ ਮੁਰਗਾਈ ਦੇ ਸਰੀਰ ਦੀ ਖੁਰਾਕ ਪਾਣੀ ਵਿਚ ਹੈ ਤੇ ਉੱਹ ਭੀ ਪਾਣੀ ਦੇ ਉਤੇ ਤੈਰਕੇ ਹੀ ਆਪਣੀ ਖੁਰਾਕ ਲੈਂਦੀ ਰਹਿੰਦੀ ਹੈ, ਜਦੋਂ ਚਾਹੇ ਉਡ ਕੇ ਪਾਣੀ ਤੋਂ ਅਲੱਗ ਹੋ ਜਾਂਦੀ ਹੈ । ਉਸਦਾ ਸਰੀਰ (ਖੰਡ) ਪਾਣੀ ਨੂੰ ਆਪਣੇ ਅੰਦਰ ਪਰਵੇਸ਼ ਨਹੀਂ ਕਰਨ ਦਿੰਦੇ । ਠੀਕ ਇਸੇ ਤਰਾਂ ਗੁਰਮੁਖ ਮਾਇਆ ਦੇ ਵਿਚ ਰਹਿੰਦੇ ਹੋਏ, ਭਾਵ ਸਰੀਰ ਸਰੋਵਰ ਵਿਚ ਰਹਿੰਦੇ ਹੋਏ ਭੀ ਉਨ੍ਹਾਂ ਦੇ ਮਨ ਪੰਛੀ, ਮੁਰਗਾਈ ਦੀ ਤਰਾਂ ਸਰੀਰ ਨਾਲ ਬੱਝੇ ਨਹੀਂ ਹੁੰਦੇ । ਉਹ ਸਰੀਰ ਨੂੰ ਇਸ ਤਰੀਕੇ ਨਾਲ ਤਿਆਗ ਦਿੰਦੇ ਹਨ ਜਿਵੇਂ ਸੱਪ ਆਪਣੀ ਕੇਜ ਛੱਡ ਕੇ ਅਲੱਗ ਹੋ ਜਾਂਦਾ ਹੈ । ਗੁਰਮੁਖਾਂ ਦੀ ਸੁਰਤ ਗੁਰ-ਸਬਦ ਨਾਲ ਜੁੜੀ ਹੁੰਦੀ ਹੈ, ਗੁਰ-ਸਬਦ (ਨਾਦ) ਵਿਚ ਜੁੜੀ ਹੋਈ ਸੁਰਤ ਸਦਾ ਹਿਰਦੇ ਵਿਚ ਟਿਕੀ ਰਹਿੰਦੀ ਹੈ । ਮਨ ਜਾਣ ਲੈਂਦਾ ਹੈ ਕਿ ਕਲਪਨਾ ਹੀ ਕਾਲ ਰੂਪ ਹੁੰਦੀ ਹੈ, ਇਸੇ ਲਈ ਕਲਪਨਾ ਤੋਂ ਮਨ ਹਰ ਵੇਲੇ ਚੌਕਸ ਰਹਿਣ ਲੱਗ ਪੈਂਦਾ ਹੈ । ਹਿਰਦੇ ਵਿਚ ਟਿਕੀ ਹੋਈ ਸੁਰਤ ਕਾਲ ਦੀ ਪਹੁੰਚ ਤੋਂ ਪਰੇ ਹੁੰਦੀ ਹੈ । ਮਨਮੁਖਾਂ ਦੀ ਸੁਰਤ ਮਾਇਆ ਨੂੰ ਨਹੀਂ ਤਿਆਗਦੀ ਅਤੇ ਮ੍ਰਿਦੂ ਦੇ ਸਮੇਂ ਅੰਧਕਾਰ ਵਿਚ ਛੁੱਥ ਜਾਂਦੀ ਹੈ, ਇਸਦਾ ਸੰਸਾਰੀ ਗਿਆਨ ਨਸ਼ਟ ਹੋ ਜਾਂਦਾ ਹੈ । ਇਸੇ ਨੂੰ ਸੰਨ-ਮ-ਸੰਨ ਅਵਸਥਾ ਆਖਦੇ ਹਨ । ਸੁਰਤ ਦਾ ਮਾਰਿਆ ਜਾਣਾ ਸੰਸਾਰੀ ਭਾਸ਼ਾ ਵਿਚ ਮਰ ਜਾਣਾ ਹੁੰਦਾ ਹੈ । ਜਦਕਿ ਗੁਰਮੁਖ ਮਨ-ਮਹਿ ਨੂੰ ਗੁਰ-ਉਪਦੇਸ਼ ਰਾਹੀਂ ਤਿਆਗ ਦਿਆ ਕਰਦੇ ਹਨ ।

"ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥
 ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥
 ਭਲੀ ਸਰੀ ਮੁਈ ਮੇਰੀ ਪਹਿਲੀ ਬੁਰੀ ॥
 ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥" (ਪੰਨਾ ੪੯੩)

ਗੁਰਮੁਖ ਇਸ ਦੁਰਮਤਿ ਰੂਪੀ ਸੁਰਤ (ਸੋਚ) ਦਾ ਨਾਸ ਕਰਕੇ, ਗੁਰਮਤਿ ਦੀ ਸੁਰਤ (ਸੋਚ) ਆਪਣੇ ਅੰਦਰ ਪੈਂਦਾ ਕਰ ਲਿਆ ਕਰਦੇ ਹਨ । ਗੁਰਮਤਿ ਦਾ ਗਿਆਨ ਉਹਨਾਂ ਦੇ ਮਨ ਅੰਦਰ ਅਜਿਹਾ ਪ੍ਰਕਾਸ਼ ਪੈਂਦਾ ਕਰ ਦਿੰਦਾ ਹੈ, ਜਿਸ ਨਾਲ ਮਾਇਆ ਦਾ ਪਰਪੰਚ ਉਹ ਸਮਝ ਲੈਂਦੇ ਹਨ । ਮਾਇਆ ਦੇ ਮੋਹ ਨੂੰ ਆਪਣੀ ਖੁਸ਼ੀ ਨਾਲ ਜਿਉਂਦੇ ਜੀਅ ਹੀ ਮਿਟਾ ਦਿੰਦੇ ਹਨ । ਇਸ ਲਈ ਸਰੀਰ ਨੂੰ ਛੱਡਣ ਵਾਲੀ ਅੰਖੀ ਘੜੀ ਉਨ੍ਹਾਂ ਨੂੰ ਦੇਖਣੀ ਹੀ ਨਹੀਂ ਪੈਂਦੀ, ਸਰੀਰ ਛੱਡਣ ਦਾ ਕੰਮ ਤਾਂ ਉਹਨਾਂ ਨੇ ਬਹੁਤ ਪਹਿਲਾਂ ਹੀ ਨਿਬੰਧਿ ਦਿਤਾ ਹੁੰਦਾ ਹੈ ਭਾਵ ਜਿਹਤੀ ਸੁਰਤ ਮਾਇਆ ਦੇ ਸੰਸਾਰੀ ਬੰਧਨ ਨਾਲ ਇਸ ਨੂੰ ਬੰਨ੍ਹਣ ਵਾਲੀ ਸੀ, ਉਸ ਨੂੰ ਗੁਰਮੁਖ ਨੇ ਬਹੁਤ ਪਹਿਲਾਂ ਹੀ ਤਿਆਗ ਦਿਤਾ ਹੁੰਦਾ ਹੈ । ਇਸੇ ਨੂੰ ਸਤਿਗੁਰੂ ਜੀ "ਸੁਰਤਿ ਸਬਦਿ ਭਵ ਸਾਗਰੁ ਤਰੀਐ" ਅਖ ਰਹੇ ਹਨ । ਇਹ ਸੁਰਤ ਤਾਂ ਮਾਇਆ ਦੀ ਬਾਂ ਗੁਰ-ਉਪਦੇਸ਼ ਨਾਲ ਜੁੜੀ ਹੋਈ ਹੈ । ਹੁਣ ਮਨ ਦੀ ਖੁਰਾਕ ਮਾਇਆ ਦੀ ਬਜਾਏ, ਗੁਰ-ਉਪਦੇਸ਼ ਵਿਚੋਂ ਪ੍ਰਾਪਤ ਹੋ ਰਹੀ ਹੈ । ਮਨ ਦੀ ਖੁਰਾਕ ਮਾਇਆ ਵਿਚ ਹੁੰਦੀ ਹੀ ਨਹੀਂ, ਮਾਇਆ ਵਿਚ ਤਾਂ ਸਰੀਰ ਦੀ ਖੁਰਾਕ ਹੀ ਹੁੰਦੀ ਹੈ । ਸਰੀਰ ਦੀ ਖੁਰਾਕ ਨੂੰ ਮਨ ਦੀ ਖੁਰਾਕ ਸਮਝ ਲੈਣਾ ਹੀ ਭਰਮ-ਭੁਲਾਵਾ ਸੀ, ਜਿਸ ਕਰਕੇ ਅਨੰਤ ਕਾਲ ਤੋਂ ਇਹ ਜੀਵ ਮਾਇਆ ਦੇ ਮੋਹ ਵਿਚ, ਮਾਇਆ ਦੇ ਰਸਾਂ ਕਸਾਂ ਵਿਚ ਫਾਸਿਆ ਹੋਇਆ, ਆਉਣ ਜਾਣ ਦੇ ਗੇਤ ਵਿਚ ਪਿਆ ਰਿਹਾ ।

ਮੁਰਤ 'ਸ਼ਬਦ' ਵਿਚ ਜੂੜੀ ਹੋਣ ਕਰਕੇ ਗੁਰਮੁਖ ਜੋ ਬੋਲਦਾ ਹੈ, ਉਹ ਨਾਮ ਦਾ ਹੀ ਵਖਿਆਨ ਕਰਦਾ ਹੈ ਭਾਵ ਉਹ ਸੱਚ ਦਾ ਵਖਿਆਨ ਕਰਦਾ ਹੈ ਜਾਂ ਇਉਂ ਕਹਿ ਲਵੇ ਕਿ ਉਹ ਹਰਿ ਕੀ ਕਬਾ ਕਹਾਣੀ ਗੁਰਸਿੱਖਾਂ ਨੂੰ ਸੁਣਾਉਂਦਾ ਹੈ । ਫੁਰਮਾਨ ਹੈ :-

ਹਰਿ ਕੀਆ ਕਬਾ ਕਹਾਣੀਆਂ ਗੁਰਿ ਮੀਤਿ ਸੁਣਾਈਆਂ ॥
 ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥ ੧ ॥
 ਆਇ ਮਿਲੁ ਗੁਰਸਿੱਖ ਆਇ ਮਿਲੁ ਤੁ ਮੇਰੇ ਗੁਰੂ ਕੇ ਪਿਆਰੇ ॥ ਰਗਉ ॥
 ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੋਂ ਪਾਏ ॥
 ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮ੍ਮਿ ਘੁਮ੍ਮਿ ਜਾਏ ॥ ੨ ॥" (ਪੰਨਾ ੨੨੫)

ਉਹ ਆਪ ਗੁਰਬਾਣੀ ਨਾਲ ਜੁਤ ਕੇ ਹੋਰ ਸਿੱਖਾਂ ਨੂੰ ਪ੍ਰਮੇਸ਼ਰ ਨਾਲ ਮਿਲ ਜਾਣ ਦਾ ਹੋਕਾ ਦਿੰਦਾ ਰਹਿੰਦਾ ਹੈ ਅਤੇ ਉਸਦੀ ਗੱਲ ਸੁਣ ਕੇ ਜਿਹਤੇ ਗੁਰਸਿੱਖ ਪ੍ਰਮੇਸ਼ਰ ਦੇ ਭਾਣੇ ਵਿਚ ਚੱਲਣ ਦਾ ਮਨ ਬਣਾ ਲੈਂਦੇ ਹਨ ਅਤੇ ਪ੍ਰਮੇਸ਼ਰ ਦੇ ਹੁਕਮ ਵਿਚ ਰਹਿਕੇ ਗੁਰਮਤਿ ਦੇ ਮਾਰਗ ਦੇ ਧਾਰਨੀ ਹੋ ਜਾਂਦੇ ਹਨ, ਉਹਨਾਂ ਉਤੇ ਉਹ ਗੁਰਮੁਖ ਘੁਮ-ਘੁਮ ਜਾਂਦਾ ਹੈ ਭਾਵ ਉਹਨਾਂ ਦੀ ਪ੍ਰਕਰਮਾਂ ਕਰਦਾ ਹੈ ਅਤੇ ਉਹਨਾਂ ਤੋਂ ਕੁਰਬਾਨ ਜਾਂਦਾ ਹੈ ।

ਇਨ੍ਹਾਂ ਪੰਗਤੀਆਂ ਵਿਚ ਸਤਿਗੁਰੂ ਜੀ ਗੁਰਸਿੱਖਾਂ ਉਤੇ ਘੁਮ-ਘੁਮ ਜਾਣ ਵੀ ਗੱਲ ਕਰਕੇ ਇਸ ਰਸਤੇ ਦੀ ਵਿਸ਼ੇਸ਼ਤਾ (ਮਹਾਨਭਾ) ਅਤੇ ਦੁਸਰੇ ਸੰਸਾਰੀ ਮਾਰਗਾਂ ਨਾਲੋਂ ਨਿਵੇਕਲੇ -ਪਣ ਦੀ ਗੱਲ ਕਰਦੇ ਹਨ ਜਦ ਕਿ ਦੂਸਰੇ ਸੰਸਾਰੀ ਮੱਤਾਂ ਵਾਲੇ ਭਰਮ-ਗਿਆਨੀ ਗੁਰੂ, ਆਪਣੇ ਚੌਲਿਆਂ ਤੋਂ ਆਪਣੀਆਂ ਪ੍ਰਕਰਮਾਂ ਕਰਵਾਉਂਦੇ ਹਨ। ਪਰ ਇਥੇ ਸਤਿਗੁਰੂ ਜੀ ਗੁਰੂ ਦੀ ਮੱਤ ਧਾਰਨ ਕਰਨ ਵਾਲੇ ਗੁਰਮੁਖਾਂ ਤੋਂ ਘੁਮ-ਘੁਮ ਜਾਣ ਦੀ ਗੱਲ ਕਰਦੇ ਹਨ ।

"ਰਹਹਿ ਇਕਾਤਿ ਏਕੈ ਮਨਿ ਵਸਿਆ ਆਸਾ ਮਾਹਿ ਨਿਰਾਸੇ ॥
 ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੇ ॥"

ਇਸ ਪੰਗਤੀ ਵਿਚ ਸਤਿਗੁਰੂ ਜੀ 'ਇਕਾਤਿ' ਲਫਜ਼ ਦੀ ਵਰਤੋਂ ਕਰਦੇ ਹਨ । ਗੁਰਮਤਿ ਅਨੁਸਾਰ 'ਇਕਾਤਿ' ਲਫਜ਼ ਦੇ ਅਰਥ, ਸੰਸਾਰੀ ਭਾਸ਼ਾ ਦੇ ਅਰਥਾਂ ਤੋਂ ਹਟਵੇਂ ਹਨ । (ਇਕ+ਅੰਤ)=ਇਕਾਤਿ ਭਾਵ ਜੋ ਅੰਤ ਵਿਚ ਇਕ ਹੀ ਹੋ ਜਾਵੇ ਜਾਂ ਜਿਸਦੀ ਦੁਬਿਧਾ ਦੂਰ ਹੋ ਜਾਵੇ । ਜਦ ਕਿ ਜੋਗ ਮੱਤ ਵਿਚ ਇਸਦੇ ਅਰਥ ਘਰ-ਬਾਰ ਛੱਡ ਕੇ ਜੰਗਲਾਂ ਵਿਚ ਜਾ ਕੇ ਵੱਸ ਜਾਣਾ ਮੰਨਿਆ ਜਾਂਦਾ ਹੈ । (ਦੂਜਾ ਪਣ) ਦਰੈਤ ਅੰਦਰੋਂ ਨਾਮ ਕਰਨ ਦੀ ਗੱਲ ਜੋਗ-ਮੱਤ ਵਾਲੇ ਨਹੀਂ ਸਮਝ ਸਕੇ । ਮਨ ਅਤੇ ਚਿੱਤ ਦਾ ਇਕ ਰੂਪ ਹੋ ਜਾਣਾ, ਦੁਚਿੱਤੀ ਦਾ ਨਾਸ ਹੋ ਜਾਣਾ ਹੀ 'ਇਕਾਤਿ' ਹੈ, ਇਸੇ ਨੂੰ "ਗੁਰਮੁਖਿ ਮਾਈਆ ਵਿਚ ਉਦਾਸੀ" ਆਖਿਆ ਗਿਆ ਹੈ ।

ਸਤਿਗੁਰੂ ਜੀ ਜੋਗੀਆਂ ਨੂੰ ਉਪਰੋਕਤ 'ਇਕਾਤਿ' ਸ਼ਬਦ ਦੇ ਅਰਥਾਂ, ਅਨੁਸਾਰ ਇਕਾਤਿ ਹੋ ਕੇ ਰਹੀਣ ਲਈ ਆਖਦੇ ਹਨ, "ਦੁਚਿੱਤੇ ਕੀ ਦੁਇ ਥੁੱਨਿ ਗਿਰਾਨੀ ਮੋਹ ਬਲੇਡਾ

ਫੁਟਾ ॥ ਤਿਸਨਾ ਛਾਨਿ ਪਰੀ ਧਰ ਉਪਰਿ ਦੁਰਮਤਿ ਭਾਂਡਾ ਫੁਟਾ ॥" ਭਾਵ ਪਰਚੰਡ
ਗਿਆਨ ਦੀ ਅਵਸਥਾ ਜਦੋਂ ਬਣਦੀ ਹੈ ਤਾਂ ਸਮਝੇ ਹਿਰਦੇ ਵਿਚ ਗਿਆਨ ਦੀ ਹੁੰਦੀ ਆ
ਜਾਂਦੀ ਹੈ, ਜਿਸ ਨਾਲ ਮਾਇਆ ਨਾਲ ਜੁਝਿਆ ਹੋਇਆ ਮਨ ਰੂਪੀ ਬੰਮ ਡਿਗ ਜਾਂਦਾ ਹੈ ।
ਮਨ ਦਾ ਗਿਆਨ, ਗੁਹੁ ਦੇ ਗਿਆਨ ਅੱਗੇ ਹਾਰ ਮੰਨ ਕੇ ਮਾਇਆ ਦਾ ਤਿਆਗ ਕਰ ਦਿੰਦਾ
ਹੈ । ਨਾਮ ਦੇ ਰਸ ਨਾਲ ਜੁਤ ਕੇ ਨਾਮ ਦਾ ਰਸੀਆ ਬਣ ਜਾਂਦਾ ਹੈ । ਮਨ ਦਾ ਬੰਮ ਟੁੰਟ ਜਾਣ
ਨਾਲ ਮਾਇਆ - ਮੋਹ ਰੂਪੀ ਬੰਲਾ (ਬਲੈਂਡਾ) ਗਿਰ ਕੇ ਦੋ ਟੋਟੇ ਹੋ ਜਾਂਦਾ ਹੈ । ਮਾਇਆ -
ਮੋਹ ਬੰਲੇ ਦੇ ਸਹਾਰੇ ਤਣੀ ਹੋਇ ਤਿਸਨਾਂ ਰੂਪੀ ਛੇਨ ਧਰਤੀ ਤੇ ਜਾ ਪੈਂਦੀ ਹੈ ਅਤੇ ਦੁਰਮਤਿ
ਰੂਪੀ ਭਾਂਡਾ ਫੁਟ ਜਾਂਦਾ ਹੈ । ਇਸੇ ਨੂੰ ਕਬੀਰ ਜੀ (ਭਲੀ ਸਰੀ) ਚੰਗਾ ਹੋਇਆ (ਮਰੀ) ਮਰ
ਗਈ, (ਮੇਰੀ ਪਹਿਲੀ ਬਰੀ) ਮੇਰੀ ਪਹਿਲੀ ਬੁਧੀ (ਮਨ-ਮੱਤ) ਆਖਦੇ ਹਨ ।

ਸਤਿਗੁਰੂ ਜੀ ਦਾ 'ਇਕਾਂਤਿ' ਹੋ ਕੇ ਵੇਸਣ ਦਾ ਭਾਵ ਇਹ ਹੈ ਕਿ ਮਾਇਆ ਦੇ ਮੋਹ
ਨੂੰ ਹਿਰਦੇ ਵਿਚੋਂ ਨਾਸ ਕਰਕੇ, ਇਕ ਮਨ ਇਕ ਚਿਤ ਹੋ ਕੇ ਜਿਹਤਾ ਗੁਰਮੁਖ ਰਹਿੰਦਾ ਹੈ.
ਉਹ ਸੰਸਾਰੀ ਆਸਾ (ਇਛਾਵਾਂ) ਦਾ ਨਾਸ ਕਰਕੇ, ਸੰਸਾਰੀ ਆਸਾਵਾਂ ਦਾ ਤਿਆਗ ਕਰਕੇ,
ਰਿਧ ਸਿਧ ਤੋਂ ਮੂੰਹ ਮੋੰਤ ਕੇ, ਕੇਵਲ ਪਰਮੇਸ਼ਰ ਵਿਚ ਲੀਨ ਹੋ ਜਾਣ ਦੀ ਆਸ ਹੀ ਹਿਰਦੇ
ਵਿਚ ਰੱਖਦਾ ਹੈ । ਇਸੇ ਨੂੰ ਸਤਿਗੁਰੂ ਜੀ "ਆਸਾ ਮਾਹਿ ਨਿਰਾਸੇ" ਆਖਦੇ ਹਨ ।

ਇਸ ਅਵਸਥਾ ਵਿਚ ਪਹੁੰਚਿਆ ਹੋਇਆ ਗੁਰਮੁਖ, ਉਸ 'ਅਗੀਮੁ ਅਗਾਧਿ'
ਬੁਹਮ-ਗਿਆਨ ਸਚੂਪ ਪਾਰਬੁਹਮ ਨੂੰ ਦੇਖ (ਸਮਝ) ਲੈਂਦਾ ਹੈ ਅਤੇ ਦੂਸਰੇ ਲੋਕਾਂ ਨੂੰ ਸਮਝਾ
ਦੇਣ ਦੀ ਸਮਰਥਾ ਭੀ ਪ੍ਰਾਪਤ ਕਰ ਲੈਂਦਾ ਹੈ । ਅੰਤ ਵਿਚ ਸਤਿਗੁਰੂ ਜੀ ਅਜਿਹੇ ਗੁਰਮੁਖ ਦੇ
ਆਪਣੇ ਆਪ ਨੂੰ ਦਾਸ ਆਖ ਕੇ ਆਪਣੀ ਮਹਾਨਤਾ ਦਾ ਸਥਾਤ ਦੇ ਰਹੇ ਹਨ । ਇਸ ਮਾਰਗ
ਦੇ ਧਾਰਨੀਆਂ ਦੀ ਮਰਿਆਦਾ ਦਾ ਪਾਲਣ ਕਰ ਰਹੇ ਹਨ । ਭਾਵ ਉਹਨਾਂ ਗੁਰਸਿੱਖਾਂ ਤੋਂ
ਘੁਮ - ਘੁਮ ਜਾਂਦੇ ਹਨ । ਗੁਰਮਤਿ ਦੇ ਧਾਰਨੀ, ਇਹਨਾਂ ਗੁਰਮੁਖਾਂ ਦੇ ਨਿਆਰੇ ਪੰਥ ਦੀ
ਮਰਿਆਦਾ ਭੀ ਨਿਆਰੀ ਹੈ । ਇਥੇ "ਨਿਵੈ ਸੁ ਗਉਰਾ ਹੋਇ" ਅਤੇ "ਨਿਵਣੁ ਸੁ ਅਖਰੁ
ਖਵਣੁ ਗੁਣੁ ਜਿਹਬਾ ਮਟੀਆ ਮੰਤੁ ॥ ਏ ਤੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥" ਦੀ
ਮਰਿਆਦਾ ਜਿਥੇ ਪਰਵਾਨ ਹੈ, ਉਥੇ "ਅਪਰਾਧੀ ਦੁਣਾ ਨਿਵੈ ਜੇ ਹੇਤਾ ਮਿਰਗਾਹਿ ॥ ਸੀਸਿ
ਨਿਵਾਇਐ ਕਿਆ ਬੀਐ ਜਾ ਰਿਦੈ ਕੁਸੁਧੇ ਜਾਹਿੰ ॥" ਨੂੰ ਅਪ੍ਰਵਾਨ ਕੀਤਾ ਗਿਆ ਹੈ ।
ਹਿਰਦੇ ਵਿਚ ਕਪਟ ਰੱਖ ਕੇ ਨੀਵਾਂ ਹੋਣ ਵਾਲੇ ਨੂੰ ਬੁਹਮ-ਗਿਆਨੀਆਂ ਦੀ ਦ੍ਰਿਸ਼ਟੀ ਚੰਗੀ
ਤਰ੍ਹਾਂ ਸਮਝ ਲੈਣ ਵਿਚ ਸਮਰਥ ਹੁੰਦੀ ਹੈ । ਇਸ ਲਈ ਇਥੇ ਅਸੁਧ ਹਿਰਦੇ ਨਾਲ ਨੀਵਾਂ
ਹੋਇਆ ਬੰਦਾ, ਸਤਿਗੁਰੂ ਜੀ ਨੂੰ ਉਸ ਫਨੀਅਰ ਸੰਪ ਵਾਂਗ, ਜਿਹਤਾ ਢੰਗ ਮਾਰਨ ਵੇਲੇ
ਝੁਕਦਾ ਹੈ ਵਰਗਾ ਹੀ ਲਗਦਾ ਹੈ ।

"ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਜੁ ਬੀਚਾਰੇ ॥

ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੇ ॥

ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਲਕ ਨਾਮੁ ਅਧਾਰੇ ॥

ਅਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੇ ॥ ਈ ॥"

ਚਰਪਟ ਜੋਗੀ ਇਹਨਾਂ ਪੰਗਤੀਆਂ ਵਿਚ (ਗੁਰਦੁਆਰੋ) ਨਿਜ-ਘਰ ਦੀ ਪ੍ਰਾਪਤੀ ਬਾਰੇ ਪੁੱਛਦਾ ਹੈ ਅਤੇ ਨਾਲ ਹੀ ਸਤਿਗੁਰੂ ਜੀ ਨੂੰ "ਰੋਸੁ ਨ ਕੀਜੈ ਉਤਰੁ ਦੀਜੈ" ਕਹਿਕੇ ਇਹ ਭਰੋਸਾ ਦਿਵਾ ਰਿਹਾ ਹੈ ਕਿ ਮੇਰਾ ਪ੍ਰਸ਼ਨ ਕਰਨ ਦਾ ਮੰਤਵ, ਕਿਸੇ ਮੰਦ ਭਾਵਨਾ ਤੋਂ ਗੁਸਤ ਨਹੀਂ ਹੈ, ਕੇਵਲ ਤੁਹਾਡੇ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਹੋ ਜਾਣ ਦੀ ਉਮੀਦ ਮੁੱਖ ਰੱਖ ਕੇ ਹੀ ਮੈਂ ਪੁੱਛ ਰਿਹਾ ਹਾਂ, ਹੋਰ ਕੋਈ ਵਾਦ-ਵਿਵਾਦ ਵਿਚ ਪੈਣ ਦੀ ਮੇਰੀ ਇੱਛਾ ਨਹੀਂ ਹੈ। ਇਸੇ ਲਈ ਮੈਂ ਇਹ ਆਸ ਕਰਦਾ ਹਾਂ ਕਿ ਤੁਸੀਂ ਮੇਰੇ ਪ੍ਰਸ਼ਨ ਪੁੱਛਣ ਦਾ ਬੁਰਾ ਨਹੀਂ ਮਨਾਓਗੇ ।

ਚਰਪਟ ਜੋਗੀ ਦੇ ਤੀਸਰੇ ਪ੍ਰਸ਼ਨ ਵਿਚ ਪੁੱਛੀ ਗਈ ਗੱਲ ਵੀ ਪਹਿਲੇ ਪ੍ਰਸ਼ਨਾਂ ਵਾਲੀ ਹੀ ਹੈ, ਪਰ ਚਰਪਟ ਨੂੰ ਇਸ ਬਾਰੇ ਕੋਈ ਗਿਆਨ ਨਹੀਂ ਹੈ। ਚਰਪਟ ਦੇ ਇਕੋ ਵਿਸ਼ੇ ਉਤੇ ਪੁੱਛੇ ਗਏ ਪ੍ਰਸ਼ਨਾਂ ਤੋਂ ਪਤਾ ਲਗਦਾ ਹੈ ਕਿ ਜੋਗੀਆਂ ਨੇ ਭਗਤ ਬਾਣੀ ਵਿਚੋਂ ਕੁਝ ਸੁਣੇ ਸੁਣਾਏ ਖਾਸ ਲਫਜ਼ ਪਕਤੇ ਹੋਏ ਸਨ। ਜਿਹੜੇ ਕਿਸੇ ਲਕਸ ਦੀ ਪ੍ਰਾਪਤੀ ਦੇ ਸੂਚਕ ਤਾਂ ਸਨ, ਪਰ ਜੋਗੀਆਂ ਨੂੰ ਨਾ ਤਾਂ ਉਸ ਲਕਸ ਦਾ ਹੀ ਗਿਆਨ ਸੀ ਅਤੇ ਨਾ ਹੀ ਉਸ ਲਕਸ ਦੀ ਪ੍ਰਾਪਤੀ ਦਾ। ਜੇ ਚਰਪਟ ਨੂੰ ਇਹ ਪਤਾ ਹੁੰਦਾ ਕਿ "ਕਰ ਬੈਸਹੁ ਕਰ ਰਹੀਐ ਬਾਲੇ ਕਰ ਆਵਹੁ ਕਹ ਆਵਹੁ ਕਰ ਜਾਰੋ" ਵਿਚ ਉਠਾਏ ਗਏ ਸਵਾਲ ਗੁਰਮਤਿ ਦੇ ਹੀ ਸਵਾਲ ਹਨ, ਜਿਨ੍ਹਾਂ ਦੇ ਅਰਥ ਜੋਗੀਆਂ ਨੇ ਮਨ ਨਾਲ ਜੋਤਨ ਦੀ ਬਜਾਏ ਸਰੀਰ ਨਾਲ ਜੋਤ ਲਏ ਅਤੇ ਦੂਸਰੇ ਪਦੇ ਵਿਚਲਾ ਸਵਾਲ "ਦੂਨੀਆਂ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ" ਵੀ ਗੁਰਮਤਿ ਦਾ ਹੀ ਸਵਾਲ ਹੈ ਜਿਸਦਾ ਹੱਲ ਜੋਗੀਆਂ ਨੇ ਸੁਨ ਸਮਾਧ ਵਿਚੋਂ ਲਭਣ ਦਾ ਯਤਨ ਕੀਤਾ ਪਰ ਸਫਲ ਨਾ ਹੋ ਸਕੇ, ਇਸੇ ਲਈ ਭੰਬਲ-ਕੁਸੇ ਵਿਚ ਫਸੇ ਹੋਏ ਜੋਗੀਆਂ ਵਿਚੋਂ ਚਰਪਟ ਨੇ ਸਤਿਗੁਰੂ ਜੀ ਤੋਂ ਸੰਸਾਰ ਸਾਗਰ ਨੂੰ ਤਰਨ ਦੀ ਵਿਧੀ ਬਾਰੇ ਪੁੱਛਿਆ। ਇਸੇ ਤਰ੍ਹਾਂ ਹੀ ਹੁਣ ਤੀਸਰਾ ਪ੍ਰਸ਼ਨ ਜਿਹਤਾਂ ਚਰਪਟ ਕਰ ਰਿਹਾ ਹੈ "ਕਿਉ ਪਾਈਐ ਗੁਰ ਦੁਆਰੋ" ਵੀ ਸੰਸਾਰ ਸਾਗਰ ਨੂੰ ਪਾਰ ਕਰਕੇ ਗੁਰਦੁਆਰੇ (ਨਿਜ-ਘਰ) ਹਿਰਦੇ ਘਰ ਵਿਚ ਮਨ ਦੇ ਸੁਖ ਸਹਜ ਨਿਵਾਸ ਕਰ ਲੈਣ ਬਾਰੇ ਹੀ ਹੈ। ਭਾਵ ਸੁਰਤ ਨੂੰ ਇਸ ਸੰਸਾਰ (ਅਗਨ-ਸਾਗਰ) ਵਿਚੋਂ ਕੱਢ ਕੇ ਮਨ-ਚਿਤ ਇਕ ਹੋ ਕੇ ਅਪਣੇ ਹਿਰਦੇ ਵਿਚ ਗੁਰ-ਸ਼ਬਦ ਨਾਲ ਜੁੜੇ ਰਹਿਣ ਬਾਰੇ ਹੀ ਹੈ। ਗੁਰਦੁਆਰੇ (ਗੁਰ+ਦੁਆਰੇ) ਦਾ ਅਰਥ ਹੈ, ਉਹ ਘਰ ਜਿਥੇ ਕੇਵਲ ਗੁਰ ਗਿਆਨ ਹੀ ਵੱਸਦਾ ਹੋਵੇ, ਗੁਰ ਗਿਆਨ ਹੀ ਜਿਥੇ ਭਰਿਆ ਪਿਆ ਹੋਵੇ ।

ਚਰਪਟ ਨੂੰ ਤਿੰਨੇ ਗੱਲਾਂ ਵਖਰੀਆਂ - ੨ ਇਸ ਕਰਕੇ ਲਗਦੀਆਂ ਸਨ, ਕਿਉਂਕਿ ਜੋਗ-ਮੱਤ ਦਾ ਰਸਤਾ, ਗੁਰਮਤਿ ਦੇ ਰਸਤੇ ਗਿਆਨ ਮਾਰਗ ਤੋਂ ਭਟਕ ਕੇ ਦਿਸਾ ਹੀਨ ਹੋ ਗਿਆ। ਜੋਗੀਆਂ ਕੋਲ ਸਾਰੇ ਨੁਕਤੇ (ਨਿਸਾਨੇ) ਤਾਂ ਗੁਰਮਤਿ ਵਾਲੇ ਹੀ ਸਨ ਪਰ ਗੁਰਮਤਿ ਦੀ ਪੜ੍ਹਾਈ ਤਿਆਗ ਦੇਣ ਕਰਕੇ ਉਹ ਇਹਨਾਂ ਨਿਸਾਨਿਆਂ ਦੀ ਪੂਰਤੀ ਲਈ ਦਿਸਾ-ਹੀਨ ਹੋ ਕੇ ਘਰ-ਬਾਰ ਛੜ ਜੇਗਲਾਂ ਵਿਚ ਅਤੇ ਤੀਰਥਾਂ ਉਤੇ ਧੱਕੇ ਖਾਂਦੇ ਫਿਰਦੇ ਸਨ। ਅਸਲ ਵਿਚ ਤਾਂ ਕੋਈ ਜੋਗੀ ਐਸਾ ਲੰਗਦਾ ਹੀ ਨਹੀਂ, ਜਿਸਨੂੰ ਕਿ ਵਾਕਿਆ ਹੀ ਮੁਕਤੀ ਦੀ ਲੋੜ ਹੋਵੇ, ਜੇ ਐਸਾ ਹੁੰਦਾ ਤਾਂ ਉਹ ਭਗਤ ਕਾਲ ਤੋਂ ਬਾਅਦ ਇਸ ਗੁਰਮਤਿ ਦੇ ਗਿਆਨ-ਜੋਗ ਦੇ ਮਾਰਗ ਨੂੰ ਸੁਰਜੀਤ ਰੱਖਦੇ। ਉਹਨਾਂ ਨੇ ਤਾਂ ਗੁਰੂ ਨਾਨਕ ਦੇਵ ਜੀ ਤੋਂ ਸਮਝ ਕੇ ਭੀ ਇਸ

ਰਸਤੇ ਨੂੰ ਅਪਨਾਉਣ ਦੀ ਥਾਂ ਵਿਗਾੜਨ ਦੇ ਹੀ ਯਤਨ ਆਚੰਭੀ ਰੱਖੋ, ਜਿਹੜੇ ਹੁੱਣ ਤੱਕ ਭੀ ਜਾਰੀ ਹਨ। ਇਹ ਵਿਧੀ ਸਿਧੀ ਦੇ ਉਪਾਸ਼ਕ ਜੋਗੀ, ਮਾਇਆ-ਧਾਰੀ ਪਰਥੰਚੀ ਕੂੜ-ਕਪਟ ਦੇ ਭਰੇ ਹੋਏ ਗੁਰਮਤਿ ਦੇ ਰਸਤੇ ਨੂੰ ਕਿਵੇਂ ਅਪਣਾ ਸਕਦੇ ਸਨ। ਉਹ ਤਾਂ ਆਪਣੀ ਜੋਗ-ਮੱਤ ਦੀ ਸਰਦਾਰੀ ਨੂੰ ਬਚਾਉਣ ਲਈ ਹੀ ਯਤਨ-ਸੀਲ ਸਨ।

"ਇਹ ਮਨੁ ਚਲਤਾਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥
ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥"

ਸਤਿਗੁਰੂ ਜੀ ਜੋਗੀ ਦੇ ਪ੍ਰਸ਼ਨ ਦਾ ਉਤਰ ਦਿੰਦੇ ਹੋਏ ਕਹਿੰਦੇ ਹਨ ਕਿ ਇਹ ਚੰਚਲ (ਨਾ ਟਿਕਣ ਵਾਲਾ) ਮਨ ਜਦੋਂ ਆਪਣੇ ਅੰਦਰ ਹੀ ਹਿਰਦੇ ਵਿਚ, ਆਪਣੀ ਸੁਰਤ ਨੂੰ ਟਿਕਾ ਕੇ ਬੈਠ ਜਾਂਦਾ ਹੈ ਅਤੇ ਇਸ ਦਾ ਧਿਆਨ ਝੂਠੀ ਮਾਇਆ ਦੇ ਰਸਾਂ ਕਸਾਂ ਨਾਲੋਂ ਟੱਟ ਕੇ, ਨਾਮ ਦੇ ਰਸ ਨਾਲ ਜੂੜ ਜਾਂਦਾ ਹੈ। ਤੇ ਮਾਇਆ ਦੇ ਕੌੜੇ ਰਸਾਂ ਨੂੰ ਇਹ ਤਿਆਗ ਦਿੰਦਾ ਹੈ, ਤਾਂ ਫਿਰ ਪ੍ਰਮੇਸ਼ਰ ਆਪਣੇ ਹੁਕਮ ਦੁਆਰਾ ਇਸਨੂੰ ਆਪਣੇ ਨਾਲ ਮਿਲਾ ਲੈਂਦਾ ਹੈ। ਇਸ ਅਵਸਥਾ ਵਿਚ ਗੁਰਮੁਖ ਦਾ ਮਨ, ਗੁਰ-ਸ਼ਬਦ ਦੇ ਪਰਚੇ ਵਿਚ ਪਰਚਿਆ ਹੋਇਆ ਹਿਰਦੇ ਵਿਚ ਹੀ ਗੁਰ-ਉਪਦੇਸ਼ ਵਿਚੋਂ ਗੁਰ-ਗਿਆਨ ਦਾ ਰਸ ਪ੍ਰਾਪਤ ਕਰਦਾ ਰਹਿੰਦਾ ਹੈ। ਗੁਰਬਾਣੀ ਵਿਚਲੇ ਸੱਚ ਨਾਲ ਹਿਰਦਾ ਭਰ ਜਾਂਦਾ ਹੈ, ਉਸ ਸੱਚ ਨਾਲ ਜੁਤਿਆ ਮਨ ਦਾ ਪ੍ਰੇਮ, ਮਨ ਦਾ ਮੌਹ ਨਜ਼ਟ ਕਰ ਦਿੰਦਾ ਹੈ। ਹੁੱਣ ਮਨ ਦੀ ਖੁਰਾਕ 'ਨਾਮ-ਰਸ', ਅੰਦਰੋਂ ਹੀ ਪ੍ਰਾਪਤ ਹੁੰਦੀ ਰਹਿੰਦੀ ਹੈ। ਬਿਖਿਆ ਰਸਾਂ ਨੂੰ ਮਨ ਨਫਰਤ ਦੀ ਦਿਸ਼ਟੀ ਨਾਲ ਦੇਖਣ ਲੱਗਦਾ ਹੈ।

ਚਰਪਟ ਜੋਗੀ ਦਾ ਸਵਾਲ, ਸਤਿਗੁਰੂ ਜੀ ਨੇ ਮਨ ਦੀ ਖੁਰਾਕ ਬਦਲਣ ਉਪਰੰਤ, ਮਨ ਦੇ ਆਪਣੇ ਅੰਦਰੋਂ ਹੀ ਗੁਰ-ਸ਼ਬਦ ਨਾਲ ਪਰਚਾ ਪਾ ਕੇ, ਟਿਕ ਜਾਣ ਨਾਲ ਹੀ ਹੱਲ ਹੋਣ ਦੀ ਵਿਧੀ ਸਮਝਾਈ ਹੈ। ਜੋਗ ਮੱਤ ਅਨੁਸਾਰ ਭੀ ਮਸਲਾ ਮਨ ਦੇ ਟਿਕ ਜਾਣ ਨਾਲ ਹੀ ਹੱਲ ਹੋਣਾ ਮੰਨਿਆ ਹੈ ਇਸੇ ਲਈ ਜੋਗੀ ਲੋਕ, ਸਮਾਧੀ ਸਮੇਂ ਸੁਰਤ ਜਾਂ ਮਨ ਨੂੰ ਟਿਕਾ ਲੈਣ ਦੇ ਯਤਨ ਵਿਚ ਹੀ ਲਗੇ ਰਹਿੰਦੇ ਸਨ ਪਰ ਜੋਗੀਆਂ ਨੂੰ ਇਹ ਨਹੀਂ ਸੀ ਪਤਾ ਕਿ ਗੁਰਦੁਆਰ ਦੀ ਪ੍ਰਾਪਤੀ ਮਨ ਦੇ ਸਦਾ ਟਿਕ ਜਾਣ ਨਾਲ ਹੀ ਸੰਭਵ ਹੈ। ਜੋਗ-ਮੱਤ ਦੀ ਵਿਧੀ ਨਾਲ ਮਨ ਟਿਕ ਹੀ ਨਹੀਂ ਸਕਦਾ, ਜੇ ਸੁਰਤ ਨੂੰ ਪੰਜੇ ਗਿਆਨ ਇਦੰਚਿਆਂ ਨਾਲੋਂ ਵੱਖ ਕਰਕੇ ਟਿਕਾਉਣਾ ਹੋਵੇ ਤਾਂ ਇਸਦੇ ਟਿਕਣ ਦਾ ਸਥਾਨ ਮਨ ਦੇ ਅੰਦਰ 'ਹਿਰਦਾ ਸ਼ਬਦਾਂ' ਹੀ ਹੈ। ਜਿਥੇ ਇਹ ਸੁਪਤ ਅਵਸਥਾ ਵਿਚ ਹੀ ਟਿਕੀ ਰਹਿ ਸਕਦੀ ਹੈ। ਇਸੇ ਲਈ ਲੋਕ ਸਮਾਧੀ ਵਿਚ ਬੈਠੋ-ਬੈਠੋ ਡਿੱਗ ਜਾਂਦੇ ਹਨ, ਉਹਨਾਂ ਨੂੰ ਨੀਂਦ ਆ ਜਾਂਦੀ ਹੈ। ਜਦੋਂ ਸਮਾਧੀ ਵਾਲਿਆਂ ਦਾ ਇਹ ਤਰੀਕਾ ਅਸਫਲ ਹੋ ਗਿਆ, ਉਸਤੋਂ ਬਾਅਦ ਹੀ ਜੋਗੀਆਂ ਨੇ ਸਮਾਧੀ ਲਾਉਣ ਲਈ 'ਇੜਾ ਪਿੰਗੁਲਾ' ਦਾ ਸਹਾਰਾ ਲੈਣਾ ਸ਼ੁਰੂ ਕੀਤਾ। ਇਸ ਦੂਸਰੀ ਕਿਸਮ ਦੀ ਸਮਾਧੀ ਸਮੇਂ ਜੋਗ-ਮੱਤ ਦੇ ਧਾਰਨ ਕਰਨ ਵਾਲਿਆ ਨੂੰ ਸਮਾਧੀ ਲਾਉਣ ਸਮੇਂ ਸੁਰਤ ਨੂੰ ਕੰਨਾਂ ਨਾਲ ਜੋਤਨ ਲਈ ਆਖਿਆ ਜਾਣ ਲੱਗ ਪਿਆ। ਕੰਨਾਂ ਦੁਆਰਾ ਜੂਤੀ ਹੋਈ ਸੁਰਤ, ਕੰਨਾਂ ਦੁਆਰਾ ਸੁਣੀ ਹੋਈ ਧੂਨੀ ਨੂੰ ਮਨ ਤੱਕ ਪੁਚਾਉਣ ਦਾ ਕੰਮ ਕਰਨ ਲੱਗ ਪਈ, ਕਹਿਣ ਦਾ ਭਾਵ ਇਹ ਹੈ ਕਿ ਸੁਰਤ ਨੂੰ ਕਰਨ

ਵਾਸਤੇ ਕੁਝ ਕੰਮ ਦੇ ਦਿੱਤਾ ਗਿਆ ਤਾਂ ਕਿ ਉਹ ਵਿਹਲੀ ਹੋ ਕੇ ਸੌਂ ਨਾ ਜਾਵੇ । ਭਾਵ ਸੁਰਤ ਨੂੰ ਪੂਰੀ ਤਰ੍ਹਾਂ ਨਾਲ ਸੰਸਾਰ ਨਾਲੋਂ ਤੇਡਕੇ ਕੌਨੋਂ ਨਾਲ ਜੋੜ ਦਿੱਤਾ, ਜਿਹੜਾ ਕਿ ਗੁਰਮਤਿ ਲਈ ਭੀ ਅਤਿ ਜ਼ਰੂਰੀ ਹੈ । ਗੁਰੂ ਕਾ ਉਪਦੇਸ਼ ਸੁਣਨ ਲਈ ਇਸੇ ਕਿਸਮ ਦੀ ਸਮਾਧੀ ਦੀ ਲੋੜ ਹੈ । ਇਸੇ ਲਈ ਗੁਰੂ ਰਾਮ ਦਾਸ ਜੀ ਸੋਰਠਿ ਰਾਗ ਦੀ ਵਾਰ ਵਿਚ ਆਖ ਰਹੇ ਹਨ :-

"ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸ ਸ੍ਰੁਵਣੀ ਸਣਤਿਆ" ਭਾਵ ਕਿ ਇਸ ਅਵਸਥਾ ਵਿਚ ਬੈਠ ਕੇ ਜਿਹੜੇ ਸੰਤ ਜਨ (ਗੁਰਸਿੱਖ) ਗੁਰਬਾਣੀ ਦਾ ਵਿਖਿਆਨ ਸੁਣ ਲੈਣਗੇ ਉਹ ਧੰਨ ਹੋ ਜਾਣਗੇ । ਉਹਨਾਂ ਦਾ ਜੰਮਣਾ ਮਰਨਾ ਕੱਟਿਆ ਜਾਵੇਗਾ ।

ਹੁਣ ਇਹ ਤਾਂ ਸਮਝ ਵਿਚ ਆਉਂਦਾ ਹੈ ਕਿ ਜੇ ਐਸੀ ਸਮਾਧੀ ਲਗਾ ਕੇ ਪੂਰੇ ਗੁਰੂ ਕਾ ਉਪਦੇਸ਼ ਸੁਣਿਆ ਜਾਵੇ ਤਾਂ ਸਮਾਧੀ ਲਗਾਉਣ ਦਾ ਮੰਤਵ ਸਫਲਾ ਹੋ ਸਕਦਾ ਹੈ, ਪਰ ਜੋਗੀ ਲੋਕ ਤਾਂ ਸਮਾਧੀ ਵੇਲੇ ਸਰੀਰ ਦੀ ਮਸੀਨਰੀ ਦੇ ਚੰਲਣ ਤੋਂ ਪੈਦਾ ਹੋਣ ਵਾਲੀ ਆਵਾਜ਼ ਹੀ ਸੁਣਦੇ ਰਹਿੰਦੇ ਸੀ, ਉਸਤੋਂ ਕੀ ਲਭ ਹੋਣ ਵਾਲਾ ਸੀ । ਉਸ ਵਿਚੋਂ ਰਸ ਕਿਵੇਂ ਪ੍ਰਾਪਤ ਹੋ ਸਕਦਾ ਸੀ । ਇਸ ਲਈ ਇਸ ਸਮਾਧੀ ਵਿਚ ਨਾ ਤਾਂ ਸੁਰਤ ਹੀ ਜੁੜੀ ਰਹਿ ਸਕਦੀ ਸੀ ਅਤੇ ਨਾ ਹੀ ਮਨ ਚੈਨ ਨਾਲ ਬੈਠ ਸਕਦਾ ਸੀ । ਸੋ ਜੋਗੀਆਂ ਨੂੰ ਨਸ਼ਿਆਂ ਦਾ ਸਹਾਰਾ ਲੈ ਕੇ ਸੁਰਤ ਨੂੰ ਰੋਕਣ ਲਈ ਮਜ਼ਬੂਰ ਹੋਣਾ ਪੈ ਗਿਆ । ਗਿਆਨ ਪ੍ਰਾਪਤੀ ਦੀ ਗੱਲ ਲੁਪਤ ਹੋ ਕੇ ਰਹਿ ਗਈ । ਗਿਆਨ ਦੀ ਪ੍ਰਾਪਤੀ ਦਾ ਖਿਆਲ ਇਸ ਆਸ ਤੇ ਜਿਉਂਦਾ ਰਿਹਾ ਕਿ ਗਿਆਨ ਇਕ ਦਿਨ ਆਪਣੇ ਆਪ ਹੀ ਪ੍ਰਗਟ ਹੋ ਜਾਵੇਗਾ । ਜਿਹੜਾ ਕਿ ਅੱਜ ਤੱਕ ਇਕ ਖਿਆਲ ਹੀ ਬਣਿਆ ਰਿਹਾ, ਇਸ ਤਰੀਕੇ ਨਾਲ ਕਦੇ ਭੀ ਕਿਸੇ ਨੂੰ ਗਿਆਨ ਪ੍ਰਾਪਤ ਨਹੀਂ ਹੋ ਸਕਿਆ । ਗੁਰਮਤਿ ਵਿਚ ਅਜਿਹਾ ਥਾਂ ਥਾਂ ਲਿਖਿਆ ਮਿਲਦਾ ਹੈ ।

ਸਲੋਕ ਮ:੩ ॥ ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥
ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥ ੧ ॥

ਮ:੩ ॥ ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਬਕਿ ਰਹੇ ਲਿਵ ਲਾਇ ॥
ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥
ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥
ਸਾ ਸਿਧਿ ਸਾ ਕਰਮਾਤਿ ਹੈ ਅੰਚਿਤੁ ਕਰੇ ਸਿਸੁ ਦਾਤਿ ॥
ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥ ੨ ॥

(ਪ: ੯੪੦)

ਇਥੇ ਗੁਰੂ ਅਮਰ ਦਾਸ ਜੀ ਆਖਦੇ ਹਨ ਕਿ ਗੁਰ-ਉਪਦੇਸ਼ ਤੋਂ ਬਿਨਾਂ ਗਿਆਨ ਪ੍ਰਾਪਤ ਨਹੀਂ ਹੋ ਸਕਦਾ । ਗਿਆਨ ਤੋਂ ਸੱਖਣੇ ਰਹਿ ਜਾਣ ਵਾਲੇ ਮਨਮੁਖੀ, ਆਪਣਾ ਹੀਰਾ

ਜਨਮ ਅਜਾਈਂ ਗੁਆ ਕੇ ਚਲੇ ਜਾਣਗੇ । ਅੱਗੇ ਗੁਰੂ ਅਮਰ ਦਾਸ ਜੀ ਆਖਦੇ ਹਨ ਕਿ ਸਿਧ ਸਾਧਿਕ ਇਛਾ ਤਾਂ ਗਿਆਨ ਪ੍ਰਾਪਤੀ ਦੀ ਹੀ ਰੱਖਦੇ ਹਨ, ਪਰ ਉਹ ਸੁਣ ਸਮਾਧੀ ਅੰਦਰ ਆਪਣੀ ਲਿਵ ਜੋਤ ਕੇ ਬਕ ਗਏ ਹਨ ਕਿਉਂਕਿ ਸਤਿਗੁਰੂ ਦਾ ਉਪਦੇਸ਼ ਸਮਾਧੀ ਸਮੇਂ ਨਾ ਸਣਨ ਕਰਕੇ ਉਹ ਗਿਆਨ ਤੋਂ ਸੱਖਣੇ ਰਹਿ ਗਏ । ਗਿਆਨ ਦੀ ਪ੍ਰਾਪਤੀ ਤਾਂ ਕਿਸੇ ਗੁਰਮੁਖ ਦੁਆਰਾ ਹੀ ਹੋਣੀ ਸੀ, ਕਿਸੇ ਗੁਰਮੁਖ ਦੇ ਉਪਦੇਸ਼ ਦੁਆਰਾ ਹੀ ਗਿਆਨ ਮਿਲਣਾ ਸੀ । ਗਿਆਨ ਪ੍ਰਾਪਤੀ ਬਿਨਾਂ ਰਿਧ ਸਿਧ ਜਿਸਦਾ ਸਬੰਧ ਪੈਨਣ ਖਾਣ ਨਾਲ ਹੀ ਹੁੰਦਾ ਹੈ, ਸਭ ਵਾਦ-ਵਿਵਾਦ ਦਾ ਵਿਸ਼ਾ ਹੀ ਹੈ । ਅਸਲ ਸਿਧੀ ਜਾਂ ਕਰਾਮਾਤ ਤਾਂ ਗਿਆਨ ਪ੍ਰਾਪਤੀ ਉਪਰਿਤ ਨਿਚਕੈਅ ਪਦ ਦੀ ਪ੍ਰਾਪਤੀ ਹੀ ਹੁੰਦੀ ਹੈ ਜਿਸਨੂੰ ਗਿਆਨ ਦੀ ਦਾਤ ਅਚਿੰਤ ਕਰ ਦੇਵੇ, ਉਸਨੂੰ ਸਾਰੀਆਂ ਰਿਧੀਆਂ ਸਿਧੀਆਂ ਦੀ ਪ੍ਰਾਪਤੀ ਹੋ ਗਈ ਸਮਝ ਲੈਣੀ ਚਾਹੀਦੀ ਹੈ । ਗੁਰਮੁਖਾਂ ਦੇ ਹਿਰਦੇ ਵਿਚ ਨਾਮ (ਗਿਆਨ) ਦਾ ਪ੍ਰਕਾਸ਼ ਹੋ ਜਾਣਾ, ਉਹਨਾਂ ਨੂੰ ਪਰਚੰਡ ਗਿਆਨ ਦੀ ਪ੍ਰਾਪਤੀ ਹੋ ਜਾਣਾ ਹੀ ਸਿਧੀ ਹੈ, ਜਿਸ ਨਾਲ ਉਹਨਾਂ ਦਾ ਆਉਣਾ ਜਾਣਾ ਕਟਿਆ ਜਾਂਦਾ ਹੈ ਅਤੇ ਇਹੀ ਕਰਾਮਾਤ ਉਹਨਾਂ ਕੋਲ ਹੁੰਦੀ ਹੈ, ਜਿਸ ਦੁਆਰਾ ਉਹ ਦੂਸਰਿਆਂ ਦੀ ਮਨ ਬੁਧੀ ਨੂੰ ਬਦਲ ਕੇ ਰੋਸ਼ਨ ਕਰ ਦਿੰਦੇ ਹਨ ।

ਮੁਕਦੀ ਗੱਲ ਕਿ ਸਮਾਧੀ ਸਮੇਂ ਜੋ ਜੋਗੀ ਕਿਸੇ ਪੂਰੇ ਗੁਰੂ ਦਾ ਉਪਦੇਸ਼ ਸੂਣ ਲੈਂਦੇ ਤਾਂ ਉਹਨਾਂ ਨੂੰ ਗਿਆਨ ਪ੍ਰਾਪਤ ਹੋ ਸਕਦਾ ਸੀ, ਪਰ ਜਿਹੜਾ ਸ਼ਬਦ ਉਹ ਸੁਣਦੇ ਰਹੇ ਉਹ ਉਪਦੇਸ਼ ਰੂਪ ਨਹੀਂ ਸੀ, ਇਸ ਲਈ ਜੋਗੀ ਸਰੀਰ ਨਾਲ ਜੁਤਕੇ ਮਾਇਆ ਵਿਚ ਹੀ ਫਸੇ ਰਹਿ ਗਏ ਅਤੇ ਆਪਣੇ ਆਪ ਨੂੰ, ਝੂਠ ਬੋਲ ਕੇ ਰਿਧ ਸਿਧ ਪ੍ਰਾਪਤ ਕਰ ਲੈਣ ਦੇ ਦਾਅਵੇ-ਦਾਰ ਆਖਦੇ ਰਹੇ ।

"ਹਾਟੀ ਬਾਟੀ ਰਹਹਿ ਨਿਰਾਲੇ ਰੁਖਿ ਬਿਰਖਿ ਉਦਿਆਨੇ ॥
ਕੰਦ ਮੂਲੁ ਆਹਾਰੋ ਖਾਈਐ ਅਉਧ ਬੋਲੈ ਗਿਆਨੇ ॥
ਤੀਰਬਿ ਨਾਈਐ ਸੁਖੁ ਫਲ ਪਾਈਐ ਮੈਲੁ ਨ ਲਾਗੈ ਕਾਈ ॥
ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਇ ॥ ੨ ॥"

ਸਤਿਗੁਰੂ ਜੀ ਦੇ ਸਮਝਾਏ ਹੋਏ ਗੁਰਮਤਿ ਮਾਰਗ ਅਨੁਸਾਰ, ਮੁਕਤੀ ਪ੍ਰਾਪਤੀ ਦੇ ਰਸਤੇ ਵਿਚ ਤਾਂ ਜੋਗੀਆਂ ਨੂੰ ਕਿੰਤੂ ਕਰਨ ਦਾ ਕੋਈ ਰਾਹ ਦਿਖਾਈ ਨਹੀਂ ਦਿਤਾ ਪਰ ਜੋਗੀਆਂ ਦੇ ਮੁਖੀ ਗੋਰਖ ਦੇ ਚੇਲੇ ਲੋਹਾਰੀਪਾ ਨੇ ਜੋਗ-ਮਤ ਦੀ ਵਿਧੀ ਦਸਦੇ ਹੋਏ ਆਖਿਆ ਕਿ ਸਰੀਰ ਕਰਕੇ (ਹਾਟੀ) ਖੁਰਾਕ ਕਰਕੇ (ਬਾਟੀ) ਜਦੋਂ ਤਕ ਕੋਈ ਪ੍ਰਾਣੀ ਸੰਸਾਰ ਨਾਲੋਂ ਵੱਖਰਾ ਨਹੀਂ ਹੁੰਦਾ ਭਾਵ ਉਹ ਘਰ-ਬਾਰ ਛੁੱਡ ਕੇ ਗਿਹਸਤ ਮਾਰਗ ਦਾ ਤਿਆਗੀ ਨਹੀਂ ਬਣ ਜਾਂਦਾ ਅਤੇ ਆਪਣੇ ਸਰੀਰ ਦੀ ਖੁਰਾਕ ਜੰਗਲਾਂ ਦੀਆਂ ਜਤੀਆਂ ਬੂਟੀਆਂ (ਕੰਦ-ਮੂਲ) ਨੂੰ ਨਹੀਂ ਬਣਾਉਂਦਾ । ਉਹ ਤੀਰਬਾਂ ਤੇ ਇਸ਼ਨਾਨ ਕਰਕੇ ਸੁਖ ਫਲਾਂ ਦੀ ਪ੍ਰਾਪਤੀ ਨਹੀਂ ਕਰਦਾ ਜਿਸ ਕਰਕੇ ਉਸਨੂੰ ਹੋਰ ਮਾਇਆ ਦੀ ਮੈਲ ਨਾ ਲੱਗੇ । ਉਹ ਜੋਗ ਦੀ ਜੁਗਤ (ਵਿਧੀ) ਨੂੰ ਨਹੀਂ ਸਮਝ ਸਕਦਾ, ਭਾਵ ਅਜਿਹਾ ਕੀਤੇ ਬਿਨਾਂ ਜੋਗ ਦੀ ਕਮਾਈ ਨਹੀਂ ਹੋ ਸਕਦੀ ।

ਲੋਹਾਰੀਪਾ ਨੇ ਜੋਗ-ਮੱਤ ਦੀ ਵਿਧੀ ਇਸ ਲਈ ਦੱਸੀ ਕਿਉਂਕਿ ਸਤਿਗੁਰੂ ਜੀ ਨੇ ਚਰਪਟ ਜੋਗੀ ਦੇ ਸਵਾਲਾਂ ਦੇ ਉਤਰ ਦਿੰਦੇ ਸਮੇਂ ਇਸ ਵਿਧੀ ਦਾ ਜਿਕਰ ਨਹੀਂ ਕੀਤਾ। ਸਤਿਗੁਰੂ ਜੀ ਨੇ ਕੇਵਲ ਗੁਰ-ਉਪਦੇਸ਼ ਰਾਹੀਂ ਗਿਆਨ ਪ੍ਰਾਪਤ ਕਰ ਲੈਣ ਨੂੰ ਹੀ ਪ੍ਰਮੇਸ਼ਰ ਨਾਲ ਜੁੜ (ਜੋਗ) ਜਾਣ ਦਾ ਕੇਵਲ ਇਕ ਹੀ ਤਰੀਕਾ ਸਾਰੇ ਸਵਾਲਾਂ ਦੇ ਉਤਰ ਵਜੋਂ ਆਧਾਰ ਮੰਨਿਆ। ਭਾਵੇਂ ਉਹ ਮਨ ਨੂੰ ਟਿਕਾ ਕੇ ਸੁਰਤ ਨੂੰ ਮਨ ਦੇ ਅੰਦਰ ਕਰ ਲੈਣ ਦੀ ਗੱਲ ਸੀ ਜਾਂ ਸੰਸਾਰ ਨੂੰ ਦੁਤਰੁ ਸਾਗਰ ਮੰਨ ਕੇ ਇਸ ਤੋਂ ਪਾਰ ਹੋਣ ਦੀ ਗੱਲ ਸੀ ਜਾਂ ਫਿਰ ਗੁਰ ਦੁਆਰੋ (ਨਿਜ-ਘਰ) ਦੀ ਪ੍ਰਾਪਤੀ ਦੀ ਗੱਲ ਸੀ ਇਹਨਾਂ ਤਿਨਾਂ ਹਾਲਤਾਂ ਵਿਚ ਸਤਿਗੁਰੂ ਜੀ ਨੇ ਗੁਰ-ਸਬਦ ਰਾਹੀਂ, ਗਿਆਨ ਦੀ ਪ੍ਰਾਪਤੀ ਕਰ ਲੈਣਾ ਹੀ ਇਕ ਮਾਤਰ ਹੌਲ ਦੱਸਿਆ। ਜਦੋਂ ਸਤਿਗੁਰੂ ਜੀ ਨੇ "ਨਾਨਕ ਨਾਮੁ ਅਧਾਰੋ" ਦੀ ਗੱਲ ਕੀਤੀ ਭਾਵ ਮਨ ਦੀ ਖੁਰਾਕ ਨਾਮ ਨੂੰ ਬਣਾ ਲੈਣ ਦੀ ਗੱਲ ਕੀਤੀ, ਉਸਦੇ ਉਤਰ ਵਿਚ ਜੋਗੀ ਨੇ ਇਥੇ "ਕੰਦ ਮੂਲ ਆਹਾਰੋ" ਭਾਵ ਕੇਂਦ ਮੂਲ ਨੂੰ ਖੁਰਾਕ ਬਨਾਉਣ ਦੀ ਗੱਲ ਕੀਤੀ।

ਹੁਣ ਇਥੇ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਜੋਗੀਆਂ ਦਾ ਮੁਖੀ ਲੋਹਾਰੀਪਾ ਪੂਰੀ ਤਰ੍ਹਾਂ ਨਾਲ ਸਰੀਰ ਨਾਲ ਜੁੜਿਆ ਖਤਾ ਹੈ। ਜਦ ਕਿ ਸਤਿਗੁਰੂ ਜੀ ਦੀ ਗੱਲ ਦਾ ਸਰੀਰ ਨਾਲ ਕੋਈ ਵਾਸਤਾ ਹੀ ਨਹੀਂ। ਜਿਸਤੋਂ ਸਾਬਤ ਹੋ ਜਾਂਦਾ ਹੈ ਕਿ ਜੋਗ-ਮੱਤ ਵਿਚ ਸਰੀਰ ਨਾਲ, ਅਡ ਨਹੀਂ ਹੋਇਆ ਜਾ ਸਕਦਾ। ਜੋਗ-ਮੱਤ ਸਰੀਰ ਅਤੇ ਮਨ ਦੇ ਅੰਤਰ (ਫਰਕ) ਨੂੰ ਸਮਝਣ ਵਿਚ ਹੀ ਅਸਫਲ ਦਿਖਾਈ ਦੇ ਰਹੀ ਹੈ। ਗੁਰਮਤਿ ਵਿਚ ਆਖਿਆ ਗਿਆ ਹੈ ਕਿ ਅਜ ਤੱਕ ਕਿਸੇ ਭੀ ਜੋਗ ਮੱਤ ਦੇ ਧਾਰਨੀ ਨੇ, ਤਨ ਵਿਚਲੇ ਮਨ ਨੂੰ ਨਹੀਂ ਜਾਣਿਆ। "ਮੁਹਿਓ ਜੋਗ ਜੁਗਤਿ ਤਨਿ ਭੇਦ" ਜਿਸਤੋਂ ਸਪਸ਼ਟ ਹੈ ਕਿ ਜੋਗੀਆਂ ਦੇ ਜੋਗ ਮੱਤ ਦੀ ਵਿਧੀ ਨਾਲ ਕੇਵਲ ਸਰੀਰ ਦਾ ਹੀ ਗਿਆਨ ਪ੍ਰਾਪਤ ਹੁੰਦਾ ਹੈ। ਸਰੀਰ ਵਿਚਲੇ ਮਨ ਨਾਲ ਜੋਗ ਜੁਗਤੀ ਦਾ ਕੋਈ ਵਾਸਤਾ ਹੀ ਨਹੀਂ। ਇਥੇ ਤਾਂ ਮਨ ਖੁਦ ਸਰੀਰ ਵਿਚਲੀ ਕਿਸੇ ਧੁਨੀ ਨੂੰ, ਆਪਣੀ ਸੁਰਤ ਰਾਹੀਂ ਸੁਣਕੇ, ਉਸ ਧੁਨੀ ਦੇ ਪੈਦਾ ਕਰਨ ਵਾਲੀ ਵਸੜ੍ਹ ਦੀ ਜਾਣਕਾਰੀ (ਗਿਆਨ) ਪ੍ਰਾਪਤ ਕਰ ਰਿਹਾ ਹੁੰਦਾ ਹੈ। ਮਨ ਖੁਦ ਕਿਸੇ ਹੋਰ ਚੀਜ਼ ਨੂੰ ਹੀ ਜਾਣਣ ਵਿਚ ਲੱਗਾ ਰਹਿੰਦਾ ਹੈ, ਜਦ ਕਿ ਗੁਰਮਤਿ ਦੀ ਵਿਧੀ ਮਨ ਨੂੰ ਹੀ ਸਮਝਣ ਲਈ ਉਪਦੇਸ਼ ਹੈ। ਮਨ ਦੇ ਸੁਭਾਅ ਨੂੰ ਹੀ ਬਦਲ ਦੇਣ ਦਾ ਉਪਦੇਸ਼ ਹੈ। ਜਿਸਤੋਂ ਸਪਸ਼ਟ ਹੈ ਕਿ ਜੋਗ-ਜੁਗਤਿ ਦੀ ਵਿਧੀ ਮਨ ਨੂੰ ਜਿਤ ਲੈਣ ਦੀ ਵਿਧੀ ਨਹੀਂ ਹੈ, ਜਦ ਕਿ ਗੁਰਮਤਿ ਦੀ ਵਿਧੀ, ਗੁਰੂ ਕਾ ਗਿਆਨ ਪ੍ਰਾਪਤ ਕਰਕੇ, ਮਨ ਦੇ ਆਪਣੇ ਗਿਆਨ ਦਾ ਹੋਰਾਰ ਤੋਡਕੇ, ਇਸਨੂੰ ਹਰਾ ਦੇਣ ਦੀ ਵਿਧੀ ਹੈ। ਇਸੇ ਲਈ ਇਹ ਵਿਧੀ "ਮਨ ਜੀਤੇ ਜਗ ਜੀਤੇ" ਹੈ ਅਤੇ ਅਵਿਨਾਸੀ ਰਾਜ ਦੀ ਪ੍ਰਾਪਤੀ ਕਰਾਉਣ ਵਾਲੀ ਹੈ। ਰਿਧੀਆਂ ਸਿਧੀਆਂ ਦੀ ਭੁਖ ਇਸ ਵਿਚ ਜਾਗ ਹੀ ਨਹੀਂ ਸਕਦੀ। ਯਥਾ ਗੁਰਵਾਕ ਹੈ :-

ਮ:੩ ॥ ਮਨਮੁਖ ਮਨੁ ਅਜਿਤੁ ਹੈ ਦੂਜੈ ਲਗੈ ਜਾਇ ॥

ਤਿਸ ਨੋ ਸੁਖੁ ਸੁਧਨੈ ਨਹੀਂ ਦੁਖੇ ਦੁਖਿ ਵਿਹਾਇ ॥

ਘਰਿ ਘਰਿ ਪੜਿ ਪੜਿ ਪੰਡਿਤ ਬਕੇ ਸਿਧ ਸਮਾਧਿ ਲਗਾਇ ॥

ਇਹੁ ਮਨੁ ਵਸਿ ਨ ਆਵਈ ਬਕੇ ਕਰਮ ਕਮਾਇ ॥
 ਭੇਖ ਧਾਰੀ ਭੇਖ ਕਰਿ ਬਕੇ ਅਠਿਸਠਿ ਤੀਰਬ ਨਾਇ ॥
 ਮਨ ਕੀ ਸਾਰ ਨਾ ਜਾਣੀ ਹਉਮੈ ਭਰਮਿ ਭੁਲਾਇ ॥
 ਗੁਰ ਪਰਸਾਦੀ ਭਉ ਪਇਆ, ਵਡਭਗਿ ਵਸਿਆ ਮਨਿ ਆਇ ॥
 ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥
 ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥
 ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥

(ਪੰਨਾ ੯ ੪ ੪ - ਦ ੪ ੪)

ਇਨ੍ਹਾਂ ਪੰਗਤੀਆਂ ਵਿਚ ਸਤਿਗੁਰੂ ਜੀ ਆਖ ਰਹੇ ਹਨ ਕਿ ਪੰਡਤ ਲੋਕ ਪੋਬੀਆਂ ਪੜ੍ਹ ਪੜ੍ਹ ਕੇ ਅਤੇ ਜੋਗੀ ਲੋਕ ਸਮਾਪਿਆ ਲਗਾ- 2 ਕੇ ਬੱਕ ਥੋਏ ਹਨ। ਇਹਨਾਂ ਵਿਚੋਂ ਕਿਸੇ ਨੇ ਭੀ ਨਾ ਤਾ ਆਪਣੇ ਮਨ ਨੂੰ ਹੀ ਵੱਸ ਵਿਚ ਕੀਤਾ ਹੈ ਅਤੇ ਨ ਹੀ ਇਹਨਾਂ ਨੂੰ ਮਨ ਬਾਰੇ ਕੋਈ ਗਿਆਨ ਹੀ ਹਾਸਲ ਹੋ ਸਕਿਆ। ਇਹ ਭੇਖ ਧਾਰੀ ਲੋਕ ਅਠਾਹਠ ਤੀਰਥਾਂ ਤੇ ਪਾਗਲਾਂ ਵਾਂਗ ਘੁੰਮਦੇ ਇਸ਼ਨਾਨ ਕਰਦੇ ਰਹੇ ਪਰ ਇਹਨਾਂ ਦਾ ਹੰਕਾਰ ਅਤੇ ਭਰਮ ਜਿਉਂ ਦਾ ਤਿਉਂ ਹੀ ਰਿਹਾ। ਪਰ ਜਿਨ੍ਹਾਂ ਗੁਰਮੁਖਾਂ ਨੇ ਪ੍ਰਮੇਸ਼ਰ ਦੇ ਹੁਕਮ ਨੂੰ ਪਛਾਣਕੇ, ਹੁਕਮ ਵਿਚ ਚਲਣ ਦਾ ਤੈ (ਡਰ) ਆਪਣੇ ਹਿਰਦੇ ਵਿਚ ਵਸਾ ਲਿਆ, ਉਹਨਾਂ ਦਾ ਮਨ ਪਰਮੇਸ਼ਰ ਦੇ ਹੁਕਮ ਦੇ ਵੱਸ ਵਿਚ ਹੋ ਗਿਆ ਅਤੇ ਉਹਨਾਂ ਦੇ ਅੰਦਰੋਂ ਗੁਰ-ਉਪਦੇਸ਼ ਦੁਆਰਾ ਹੰਕਾਰ ਨਸ਼ਟ ਹੋ ਗਿਆ। ਉਹਨਾਂ ਗੁਰਮੁਖਾਂ ਨੇ ਸੱਚ ਪ੍ਰਾਪਤ ਕਰਕੇ ਆਪਣਾ ਹਿਰਦਾ (ਮਨ) ਨਿਰਮਲ ਕਰ ਲਿਆ ਅਤੇ ਪ੍ਰਮੇਸ਼ਰ ਦੀ ਜੋਤ ਵਿਚ ਆਪਣੀ ਜੋਤ (ਸੁਰਤ) ਜੋੜ ਕੇ ਸਮਾਅ ਗਏ ਅਤੇ ਇਕ ਰੂਪ ਹੀ ਹੋ ਗਏ। ਸਤਿਗੁਰੂ ਦੇ ਮਿਲਣ ਤੋਂ ਹੀ ਉਹਨਾਂ ਨੂੰ ਗਿਆਨ ਦੀ ਪ੍ਰਾਪਤੀ ਹੋਈ ਅਤੇ ਉਹ ਸੁਖ ਸਾਗਰ ਵਿਚ ਸਮਾਅ ਗਏ। ਪਰ ਮਨਮੁਖਾਂ ਤੋਂ ਆਪਣਾ ਮਨ ਜਿਤਿਆ ਨਹੀਂ ਗਿਆ ਕਿਉਂਕਿ ਉਹ ਸਰੀਰ ਨਾਲ ਹੀ ਜੁੜੇ ਰਹਿ ਗਏ। ਉਹਨਾਂ ਨੂੰ ਤਾਂ ਸੁਪਨੇ ਵਿਚ ਭੀ ਸੁੱਖ ਨਹੀਂ ਹੋ ਸਕਦਾ, ਕਿਉਂਕਿ ਉਹ ਦੁੱਖਾਂ ਦੇ ਵਪਾਰੀ ਦੁੱਖ ਹੀ ਬਿਹਾਡੇ ਰਹਿੰਦੇ ਹਨ।

"ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਭੁਲਾਈ ॥
 ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੁਖ ਨ ਜਾਈ ॥
 ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਰਜੇ ਸਚੁ ਵਾਪਾਰੋ ॥
 ਖੰਡਿਤ ਨਿਦਾ ਅਲਪ ਅਹਾਰੇ ਨਾਨਕ ਤਤੁ ਬੀਚਾਰੋ ॥੯॥"

ਜੋਗ ਮੱਤ ਬਾਹਰਲੇ ਸਰੀਰ ਨਾਲ ਹੀ ਜੁਡੀ ਹੋਣ ਕਰਕੇ "ਹਾਟੀ ਬਾਟੀ" ਲਫਜ਼ਾਂ ਦੇ ਅਰਥ 'ਹਾਟੀ-ਬਾਹਰਲਾ ਸਰੀਰ', 'ਬਾਟੀ-ਬਾਹਰਲੇ ਸਰੀਰ ਦਾ ਭੋਜਨ' ਮਨੌਦੀ ਹੈ। ਪਰ ਗੁਰਮਤਿ ਅੰਦਰਲੇ ਨਿਰਕਾਰ ਸਰੀਰ ਦੀ ਗੱਲ ਕਰਦੀ ਹੈ ਇਸ ਲਈ 'ਹਾਟੀ-ਹਿਰਦਾ' ਅਤੇ 'ਬਾਟੀ-ਮਨ ਨੂੰ ਤ੍ਰਿਪਤ ਕਰ ਦੇਣ ਵਾਲੀ ਖੁਰਾਕ -ਗਿਆਨ ਭੋਜਨ' ਮੰਨਦੀ ਹੈ। ਇਹੀ 'ਸ਼ਬਦ-ਭੇਦ' ਜੋਗੀਆਂ ਦੀ ਸਮਝ ਤੋਂ ਬਾਹਰ ਦਿਖਾਈ ਦੇ ਰਿਹਾ ਹੈ। ਅਸਲ ਵਿਚ ਸਤਿਗੁਰੂ

ਜੀ ਜੋਗ ਨੂੰ ਗਲਤ ਨਹੀਂ ਮੰਨਦੇ, ਗਲਤੀ ਸਿਰਫ ਸ਼ਬਦ ਭੇਦ ਹੋਣ ਕਰਕੇ ਦਿਸ਼ਾ ਹੀਣ ਹੋ ਜਾਣ ਵਿਚ ਦੇਖ ਰਹੇ ਹਨ। ਸਤਿਗੁਰੂ ਜੀ ਜੋਗੀਆਂ ਨੂੰ ਜੋਗ ਦਾ ਸਹੀ ਮਾਰਗ ਸਮਝਾ ਰਹੇ ਹਨ ਕਿ ਜੋਗ (ਮਿਲਾਪ) ਨਿਰਾਕਾਰ ਨਾਲ ਮਨ ਅਤੇ ਸੁਰਤ ਦਾ ਹੋਇਆ ਕਰਦਾ ਹੈ ਜੋ ਗੁਰ-ਉਪਦੇਸ਼ ਤੋਂ ਬਿਨਾਂ ਸੰਭਵ ਨਹੀਂ ਹੈ।

ਜੋਗੀਆਂ ਦਾ ਮੁਖੀ ਲੋਹਾਰੀਪਾ, ਗੁਰੂ ਗੋਰਖ ਨਾਬ ਦਾ ਚੇਲਾ, ਗੋਰਖ ਦੀ ਗੱਦੀ ਉਤੇ ਗੁਰੂ ਬਣਿਆ ਬੈਠਾ ਹੈ, ਜਿਸਨੂੰ ਸਤਿਗੁਰੂ ਜੀ 'ਅਉਧੂ ਬੋਲੈ ਗਿਆਨੇ' ਆਖ ਕੇ ਇਹ ਦੱਸ ਰਹੇ ਹਨ ਕਿ ਜੋਗ ਮੱਤ ਦੇ ਗੁਰੂ ਭੀ ਜੋਗ ਮੱਤ ਨੂੰ ਗਿਆਨ ਮਾਰਗ (ਗਿਆਨ-ਜੋਗ) ਹੀ ਮੰਨਦੇ ਸਨ ਅਤੇ ਸਤਿਗੁਰੂ ਜੀ ਭੀ ਗਿਆਨ ਜੋਗ (ਗਰਮਤਿ) ਦੇ ਹੀ ਮੁੱਦਈ (ਹਾਮੀ)ਹਨ। ਉਹ ਤਾਂ ਕੇਵਲ ਮੱਤ ਭੇਦ ਸਮਝ ਕੇ ਭੁਲੇਖਿਆਂ ਨੂੰ ਮਿਟਾ ਦੇਣ ਲਈ ਹੀ ਯਤਨ - ਸ਼ੀਲ ਹਨ। ਉਹ ਜੋਗ ਮੱਤ ਨੂੰ ਗੁਰਮਤਿ ਤੋਂ ਭਟਕੀ ਹੋਈ ਮੱਤ ਹੀ ਸਮਝ ਰਹੇ ਹਨ, ਇਸੇ ਲਈ ਜੋਗੀਆਂ ਨੂੰ ਸਮਝਾ ਕੇ ਗਿਆਨ ਪ੍ਰਾਪਤੀ ਦੇ ਸਹੀ ਮਾਰਗ ਤੇ ਲਿਆਉਣ ਦਾ ਉਪਰਾਲਾ ਕਰ ਰਹੇ ਹਨ।

ਸਤਿਗੁਰੂ ਜੀ ਨੇ 'ਹਾਟੀ ਬਾਟੀ ਦੀ ਗੱਲ ਰੱਦ ਨਹੀਂ ਕੀਤੀ, ਉਹਨਾਂ ਨੇ ਕੇਵਲ ਇਸਦਾ ਐਤਾਰ ਹੀ ਸਮਝਾਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਜਿਸ ਭੋਜਨ ਨਾਲ ਮਨ ਹੋਰ ਜਿਆਦਾ ਅਗਿਆਨਤਾ ਦੀ ਨੀਂਦ ਸੌਂ ਜਾਵੇ ਅਤੇ ਸੁਰਤ ਸੰਸਾਰੀ ਪਦਾਰਥਾਂ ਲਈ ਭਵ-ਸਾਗਰ ਵਿਚ ਤੁਰੀ ਫਿਰਦੀ ਰਹੇ, ਅਜਿਹਾ ਖਾਣਾ ਲਾਹੌਰੰਦ ਨਹੀਂ ਹੈ। ਸੰਸਾਰੀ ਭੋਜਨ ਭਾਵੋਂ ਕਿਹੋ ਜਿਹਾ ਭੀ ਹੋਵੇ ਸੁਰਤ ਨੂੰ ਉਸਦੀ ਤਲਾਸ ਵਿਚ ਬਾਹਰ ਮੁਖੀ ਹੋ ਕੇ ਘੁੰਮਣਾ ਹੀ ਪਵੇਗਾ। ਕੰਦ ਮੂਲ ਭੀ ਸੁਰਤ ਦੇ ਉਦਮ ਸਦਕਾ ਹੀ ਪ੍ਰਾਪਤ ਹੁੰਦੇ ਹਨ ਅਤੇ ਇਹਨਾਂ ਦੇ ਖਾਣ ਨਾਲ ਮਨ ਦੀ ਭੁੱਖ ਤਾਂ ਜਾ ਨਹੀਂ ਸਕਦੀ। ਇਸ ਲਈ ਲੋੜ ਮਨ ਦੀ ਭੁੱਖ ਮਿਟਾ ਕੇ ਇਸਨੂੰ ਟਿਕਾਉਣ ਦੀ ਹੈ, ਜਿਹੜੀ ਕਿ ਗਿਆਨ ਪ੍ਰਾਪਤੀ ਤੋਂ ਬਿਨਾਂ ਸੰਭਵ ਹੀ ਨਹੀਂ ਅਤੇ ਨਾ ਹੀ ਇਹ ਮਨ ਨੂੰ ਅਵਿਦਿਆ ਦੀ ਨੀਂਦ ਵਿਚ ਸੌਂ ਜਾਣ ਲਈ ਸਹਾਈ ਹੈ। ਇਹ ਤਾਂ ਸਗੋਂ ਮਨ ਨੂੰ ਇਕ ਕਿਣਕਾ ਮਾਤਰ (ਅਲਪ ਅਹਾਰ) ਪ੍ਰਾਪਤ ਹੋ ਜਾਣ ਨਾਲ ਭੀ ਜਗਾ ਦਿੰਦੀ ਹੈ। ਇਸ ਗੱਲ ਨੂੰ ਤੱਤ ਵਿਚਾਰ ਮੰਨ ਲੈਣਾ ਚਾਹੀਦਾ ਹੈ। ਮਨ ਦੇ ਜਾਗ ਜਾਣ ਉਪਰੰਤ ਤਾਂ ਹਿਰਦੇ (ਹਾਟ), 'ਪਟਣ-ਸਹਿਰ ਬਾਜ਼ਾਰ' (ਸੱਚ-ਬੰਡ) ਗਿਆਨ ਦੀ ਰੋਸ਼ਨੀ ਵਿਚ ਦਿਸ ਪੈਂਦਾ ਹੈ ਜਿਸ ਵਿਚ ਬੈਠ ਕੇ ਸਹਿਜ ਗਿਆਨ ਦਾ ਅੰਨੰਦ ਪ੍ਰਾਪਤ ਕਰੀਦਾ ਹੈ।

ਪਰ ਤੁਸੀਂ ਜੋ 'ਹਾਟੀ-ਬਾਟੀ' ਕਰਕੇ ਨਿਆਰੇ ਰਹਿਣ ਦੀ ਗੱਲ ਕੀਤੀ ਹੈ, ਉਸਦਾ ਸੰਬੰਧ ਤਾਂ ਸਰੀਰ ਨਾਲ ਹੀ ਹੈ। ਸਰੀਰ ਕਰਕੇ ਜੰਗਲਾਂ ਵਿਚ ਰਹਿਣ ਨਾਲ ਗ੍ਰਿਹਸਤ ਮਾਰਗ ਤੋਂ ਭੱਜ ਜਾਣ ਨਾਲ ਮਨ ਵਿਚੋਂ ਮਾਇਆ ਦੀ ਭੁੱਖ ਜੇ ਮਿਟ ਜਾਵੇ ਤਾਂ ਫਿਰ ਤੁਹਾਨੂੰ ਰਿਧੀਆਂ ਸਿਧੀਆਂ ਦੇ ਮਗਰ ਦੌੜਨ ਦੀ ਕੀ ਲੋੜ ਹੈ। ਤੁਹਾਡੀ ਜੋਗ-ਮੱਤ ਅਨੁਸਾਰ ਤਾਂ ਸੰਤੋਖ ਦੀ ਪ੍ਰਾਪਤੀ ਭੀ ਨਹੀਂ ਹੋ ਸਕਦੀ, ਜਿਸਦੀ ਪ੍ਰਾਪਤੀ ਉਪਰੰਤ ਹੀ ਮਨ ਵਿਚੋਂ ਮਾਇਆ ਦੇ ਫੁਰਨੇ ਉਠਣੇ ਆਪ ਹੀ ਬੰਦ ਹੋ ਜਾਇਆ ਕਰਦੇ ਹਨ। ਭੁੱਖ ਮਨ ਸੁਖਾਂ ਦੀ ਪ੍ਰਾਪਤੀ ਕਰ

ਲਵੇ, ਉਹ ਵੀ ਕੇਵਲ ਤੀਰਬਾਂ ਦੇ ਇਸ਼ਨਾਨ ਕਰਕੇ, ਇਸ ਗੱਲ ਤੇ ਵਿਸ਼ਵਾਸ ਇਸ ਲਈ ਨਹੀਂ ਕੀਤਾ ਜਾ ਸਕਦਾ, ਕਿ ਅਜਿਹਾ ਕਰਨ ਨਾਲ ਅਜ ਤੱਕ ਕਿਸੇ ਨੂੰ ਸੁਖ ਫਲਾਂ ਦੀ ਪ੍ਰਾਪਤੀ ਹੋਈ ਹੋਵੇ, ਅਜਿਹਾ ਸਥਤ ਸੰਸਾਰ ਵਿਚ ਮੌਜੂਦ ਨਹੀਂ ਹੈ। ਜੇਕਰ ਤੁਹਾਡੀ ਇਸ ਧਾਰਨਾ ਨੂੰ, ਕਿ ਤੀਰਬਾਂ ਦੇ ਇਸ਼ਨਾਨ ਨਾਲ ਸੁਖ - ਫਲਾਂ ਦੀ ਪ੍ਰਾਪਤੀ ਹੁੰਦੀ ਹੈ, ਮੌਨ ਭੀ ਲਈਏ ਫਿਰ ਤੀਰਬ ਇਸ਼ਨਾਨ ਤਾਂ ਗੁਰਿਸਤ ਮਾਰਗ ਵਿਚ ਰਹਿੰਦੇ ਹੋਏ ਭੀ ਕੀਤਾ ਜਾ ਸਕਦਾ ਹੈ। ਘਰ - ਬਾਰ ਛੱਡ ਕੇ ਜੰਗਲਾਂ ਵਿਚ ਜਾਣ ਦੀ ਕੀ ਲੋੜ ਹੈ। ਸਭ ਤੋਂ ਵੱਡੀ ਕਮੀ ਜਿਹੜੀ ਤੁਹਾਡੇ ਦੱਸੇ ਹੋਏ ਜੋਗ-ਮੱਤ ਦੇ ਮਾਰਗ ਵਿਚ ਦਿਖਾਈ ਦੇ ਰਹੀ ਹੈ, ਉਹ ਇਹ ਹੈ ਕਿ ਇਸ ਵਿਚ ਤੁਸੀਂ ਗੁਰ-ਉਪਦੇਸ਼ ਦੀ ਲੋੜ ਦਾ ਕਿਤੇ ਭੀ ਜ਼ਿਕਰ ਨਹੀਂ ਕੀਤਾ। ਇਕ ਪਾਸੇ ਤਾਂ ਤੁਸੀਂ ਆਪਣੇ ਆਪ ਨੂੰ ਗੁਰੂ ਸਦਾਉਂਦੇ ਹੋ, ਦੂਜੇ ਪਾਸੇ ਤੁਹਾਡੀ ਦੇਸੀ ਹੋਈ ਜੋਗ-ਮੱਤ ਦੀ ਵਿਧੀ ਵਿਚ ਮੁਕਤੀ ਪ੍ਰਾਪਤ ਕਰਨ ਲਈ, ਗੁਰੂ ਜਾਂ ਗੁਰ-ਉਪਦੇਸ਼ ਦੀ ਕੋਈ ਲੋੜ ਹੀ ਨਹੀਂ। ਇਹ ਤਾਂ ਤੁਹਾਡੀਆਂ ਦੇਵੇਂ ਗੱਲਾਂ ਆਪਾ ਵਿਰੋਧੀ ਹਨ, ਜਿਸ ਤੋਂ ਪਤਾ ਲਗਦਾ ਹੈ ਕਿ ਤੁਸੀਂ ਦਿਸ਼ਾ ਹੀਣ ਹੋ ਕੇ ਸਹੀ ਜੋਗ (ਮਿਲਾਪ) ਤੋਂ ਭਟਕੇ ਹੋਏ ਆਲ ਪਤਾਲ ਹੀ ਬੋਲ ਰਹੇ ਹੋ। ਜਦ ਕਿ ਤੁਸੀਂ "ਸਾਚ-ਸਬਦ ਬਿਨੁ ਮੁਕਤਿ ਨ ਕੋਇ" ਦੀ ਧਾਰਨਾ ਨੂੰ ਵੀ ਪ੍ਰਵਾਨ ਕਰਦੇ ਹੋ। ਸਾਚ-ਸਬਦ ਦੀ ਪ੍ਰਾਪਤੀ ਕਰਵਾਉਣ ਵਾਲੇ ਨੂੰ ਹੀ ਗੁਰੂ ਆਖਿਆ ਜਾ ਸਕਦਾ ਹੈ। ਜਿਹੜਾ ਵਿਅਕਤੀ ਸੱਚਾ ਉਪਦੇਸ਼ ਦੇ ਕੇ ਆਪਣੇ ਚੇਲਿਆਂ ਨੂੰ ਗਿਆਨ ਜੋਗ ਦੁਆਰਾ ਪਰਮੇਸ਼ਰ ਨਾਲ ਨਹੀਂ ਜੋਤ ਸਕਦਾ, ਉਹ ਗੁਰੂ ਕਹਾਉਣ ਦਾ ਅਧਿਕਾਰੀ ਕਿਵੇਂ ਬਣ ਸਕਦਾ ਹੈ। ਅਜਿਹੇ ਗੁਰੂਆਂ ਅਤੇ ਉਹਨਾਂ ਦੇ ਚੇਲਿਆਂ ਲਈ ਗੁਰਬਾਣੀ ਵਿਚ ਇਉਂ ਦਰਜ ਹੈ।

"ਸਲੋਕ ਮ:੩ ॥ ਮਇਆ ਮਮਤਾ ਮੋਹਣੀ ਜਿਨਿ ਵਿਣੁ ਦੇਤਾ ਜਗੁ ਖਾਇਆ ॥
 ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
 ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥
 ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
 ਨਾਨਕ ਨਾਮੁ ਤਿਨਾ ਕਉ ਮਿਲਿਆ, ਜਿਨ ਕਉ ਧੁਰਿ ਲਿਖਿ ਪਾਇਆ ॥"

(ਪੰ:੯ ੪੩)

" ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥
 ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥
 ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥
 ਨਾਨਕ ਬੋਲੇ ਗੁਰਮੁਖਿ ਬੂੜੈ ਜੋਗ ਜੁਗਤਿ ਇਵ ਪਾਈਐ ॥੯॥

ਜੋਗੀਆਂ ਦੇ ਮੁਖੀ ਲੋਹਾਰੀਪਾ ਨੇ ਸਤਿਗੁਰੂ ਜੀ ਦੀ ਗੱਲ ਧਿਆਨ ਨਾਲ ਸੁਣੀ ਹੋਵੇ, ਅਜਿਹਾ ਮਲੂਮ ਨਹੀਂ ਹੁੰਦਾ। ਇਉਂ ਲਗਦਾ ਹੈ ਕਿ ਉਹ ਤਾਂ ਕੋਈ ਚੰਗਾ ਤਕੜਾ ਨਸ਼ਾ ਕਰਕੇ ਗੋਸਟੀ ਕਰਨ ਲਈ, ਤਿਆਰ ਹੋ ਕੇ ਆਇਆ ਹੋਵੇਗਾ। ਦੂਜੇ ਦੀ ਗੱਲ ਨੂੰ

ਸਕਾਰਾਤਮਿਕ ਢੰਗ ਨਾਲ ਸੁਣਨਾ ਤਾਂ ਮਨਮੁਖਾਂ ਦੀ ਕਿਤਾਬ ਵਿਚ ਲਿਖਿਆ ਹੀ ਨਹੀਂ ਹੁੰਦਾ। ਪਰ ਇਹ ਲੋਹਾਰੀਪਾ ਤਾਂ ਮਨਮੁਖਾਂ ਦਾ ਭੀ ਗੁਰੂ ਸੀ, ਫਿਰ ਸਤਿਗੁਰੂ ਜੀ ਦੀ ਗੱਲ ਦਾ ਇਸ ਉਤੇ ਅਸਰ ਕਿਸ ਤਰ੍ਹਾਂ ਹੋ ਸਕਦਾ ਸੀ। ਭਗਤ ਕਬੀਰ ਜੀ ਅਨੁਸਾਰ "ਕਬੀਰ ਸਾਚਾ ਸਤਿਗੁਰੂ ਕਿਆ ਕਰੈ ਜਉ ਸਿਖ ਮਹਿ ਚੁਕ ॥ ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਛੁਕ ॥" ਭਾਵੇਂ ਕਬੀਰ ਜੀ ਨੇ ਭੀ ਇਨ੍ਹਾਂ ਜੋਗੀਆਂ ਦੇ ਉਸ ਸਮੇਂ ਦੇ ਆਗੂਆਂ ਨਾਲ ਸਿਰ ਖਪਾਈ ਕਰਕੇ ਅੰਤ ਨੂੰ ਇਹ ਹੀ ਕਿਹਾ ਸੀ ਕਿ ਪੂਰਾ ਸਤਿਗੁਰੂ ਭੀ ਕੀ ਕਰ ਸਕਦਾ ਹੈ ਜਦੋਂ ਅਗੋਂ ਸੁਣਨ ਵਾਲਾ ਸਿਖ ਉਸ ਬਾਂਸ ਦੀ ਪੇਲੀ ਨਲਕੀ ਵਰਗਾ ਹੋਵੇ, ਜਿਸ ਦੇ ਇਕ ਪਾਸੇ ਮਾਰੀ ਹੋਈ ਛੁਕ ਦੂਜੇ ਪਾਸੇ ਜਿਉਂ ਦੀ ਤਿਉਂ ਨਿਕਲ ਜਾਵੇ। ਜਦੋਂ ਸਿੱਖ ਘੋਰ ਅੰਧ ਗਿਆਨ ਤੋਂ ਗੁਸਤ ਹੋਇਆ ਹੋਵੇ, ਉਸ ਉਤੇ ਗੁਰੂ ਉਪਦੇਸ਼ ਦਾ ਕੋਈ ਭੀ ਅਸਰ ਨਹੀਂ ਹੋਇਆ ਕਰਦਾ। ਪਰਤੂੰ ਪਰਉਪਕਾਰੀ ਸਤਿਗੁਰੂ ਜੀ ਨੇ ਆਪਣਾ ਫਰਜ ਨਿਭਾਉਣਾ ਹੁੰਦਾ ਹੈ। ਸਿਖ ਦੇ ਸਮਝ ਵਿਚ ਆਉਣਾ ਜਾ ਨਾ ਆਉਣਾ ਤਾਂ ਪਰਮੇਸ਼ਰ ਦੇ ਵੇਸ਼ ਦੀ ਗੱਲ ਹੀ ਹੁੰਦੀ ਹੈ। ਮੇਘ (ਬੇਦਲ) ਦਾ ਕੰਮ ਤਾਂ ਵਰਸਣਾ ਹੀ ਹੁੰਦਾ ਹੈ, ਅਗੇ ਜਿਹੋ ਜਿਹੀ ਧਰਤੀ ਹੋਵੇਗੀ ਉਹੋ ਜਿਹਾ ਹੀ ਉਹ ਲਾਭ ਪ੍ਰਾਪਤ ਕਰਦੀ ਹੈ।

ਭਾਵੇਂ ਸਤਿਗੁਰੂ ਜੀ ਨੂੰ ਭਗਤ ਕਬੀਰ ਜੀ ਦੀਆਂ ਇਨ੍ਹਾਂ ਪੰਗਤੀਆਂ ਦਾ ਭੀ ਗਿਆਨ ਸੀ ਜਿਹੜੀਆਂ ਕਿ ਉਹਨਾਂ ਦੇ ਆਪਣੇ ਤਜਰਬੇ ਦੀ ਸੂਚਨਾਂ ਦਿੰਦੀਆਂ ਸਨ। ਪਰ ਸਤਿਗੁਰੂ ਜੀ ਨੇ ਤਾਂ ਆਪਣਾ ਫਰਜ ਨਿਭਾਉਣਾ ਹੀ ਸੀ। ਉਹਨਾਂ ਨੂੰ ਇਸ ਚੀਜ਼ ਦੀ ਚਿੰਤਾ ਨਹੀਂ ਸੀ ਕਿ ਉਹਨਾਂ ਦੀ ਗੱਲ ਨੂੰ ਕੌਣ ਮੰਨਦਾ ਹੈ ਅਤੇ ਕੌਣ ਨਹੀਂ। ਉਨ੍ਹਾਂ ਦੇ ਸਾਹਮਣੇ ਤਾਂ ਸਵਾਲ ਕੇਵਲ ਇਹ ਸੀ ਕਿ ਆਮ ਜਨਤਾ ਨੂੰ ਕੁਮਾਰਗ ਪਾਉਣ ਵਾਲਿਆਂ ਤੋਂ ਕਿਵੇਂ ਬਚਾਇਆ ਜਾ ਸਕਦਾ ਹੈ। ਉਹ ਜਾਣਦੇ ਸਨ ਕਿ ਜੋ ਜੋਗੀ ਸਾਡੀ ਗੱਲ ਉਤੇ ਧਿਆਨ ਨਾ ਭੀ ਦੇਣ, ਤਾਂ ਕਮ-ਸੇ-ਕਮ ਉਹਨਾਂ ਦਾ ਪਖੰਡ-ਵਾਦ ਆਮ ਜਨਤਾ ਦੇ ਸਾਹਮਣੇ ਨੇਗਾ ਤਾਂ ਹੋ ਗੀ ਜਾਵੇਗਾ। ਜਿਸਤੋਂ ਉਹਨਾਂ ਦਾ ਪ੍ਰਭਾਵ ਆਮ ਜਨਤਾ ਤੇ ਘਟਣ ਕਰਕੇ, ਆਮ ਲੋਕ ਉਹਨਾਂ ਦੇ ਪਿੱਛੇ ਲੰਗ ਕੇ ਡੁਬਣੇ ਤਾਂ ਬਚ ਜਾਣਗੇ। ਇਸ ਲਈ ਸਤਿਗੁਰੂ ਜੀ ਜਾਣਦੇ ਹੋਏ ਭੀ ਕਿ ਇਹ ਦੰਭੀ ਗੁਰੂ, ਲੋਕਾਂ ਨੂੰ ਕੁਰਾਹੇ ਪਾਉਣ ਵਾਲੇ, ਸੌਚ ਦੀ ਗੱਲ ਨੂੰ ਘਟ ਹੀ ਕਬੂਲਿਆ ਕਰਦੇ ਹਨ। ਫਿਰ ਭੀ ਉਹ ਕੁੱਤੇ ਦੀ ਪੁੰਛ ਨੂੰ ਸਿਧੀ ਕਰਨ ਵਾਲਾ ਕੰਮ ਕਰਦੇ ਰਹੇ। ਭਗਤ ਕਬੀਰ ਜੀ ਭੀ ਕੁਝ ਅਜਿਹਾ ਹੀ ਸੰਕੇਤ ਇਨ੍ਹਾਂ ਪੰਗਤੀਆਂ ਵਿਚ ਕਰ ਰਹੇ ਹਨ।

"ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥
 ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀਂ ਕਹੀਐ ॥੨॥ ਰਹਾਉ ॥
 ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧ ਪੀਆਏ ॥੩॥
 ਸਤਿ ਸੰਗਤਿ ਮਿਲਿ ਬਿਥੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ॥੪॥
 ਸਾਕਤੁ ਸੁਆਨ ਸਭੁ ਕਰੇ ਕਰਾਇਆ ॥ ਜੋ ਧੂਰਿ ਲਿਖਿਆ ਸੇ ਕਰਮ ਕਮਾਇਆ ॥੫॥
 ਅੰਮ੍ਰਿਤ ਲੈ ਲੈ ਨੀਮੁ ਸਿਚਾਈ ॥ ਕਹਤ ਕਬੀਰ ਉਆ ਕੇ ਸਹਜ ਨਾ ਜਾਈ ॥੬॥
 (ਪੰਨਾ ੪੯)

ਕਬੀਰ ਜੀ ਦਾ ਕਹਿਣਾ ਹੈ ਕਿ ਕੁਡੇ ਨੂੰ ਸਿੰਮ੍ਰਿਤੀ ਸੁਨਾਉਣ ਦਾ ਕੀ ਲਾਭ । ਸਾਕਤ ਹਰੀ ਦਾ ਗੁਣ ਗਾਇਨ ਕਿਦੋਂ ਕਰ ਸਕਦਾ ਹੈ ਭਾਵ ਮਨਮਤੀਆ ਹਰ ਗੁਣ ਗਾਇਨ ਕਰ ਸਕੇ ਅਜਿਹਾ ਸੰਭਵ ਹੀ ਨਹੀਂ । ਇਸ ਲਈ ਹਰੀ ਗੁਣ ਗਾਉਣ ਦੀ ਸਿਖਿਆ ਸਾਕਤ ਨੂੰ ਭੁਲ ਕੇ ਭੀ ਨਹੀਂ ਦੇਣੀ ਚਾਹੀਦੀ । ਆਪਣੇ ਆਪ ਵਿਚ ਹੀ ਸਹਿਜ ਧਿਆਨ (ਮਗਨ) ਰਹਿਣਾ ਚਾਹੀਦਾ ਹੈ । ਕਉਆ ਕਪੂਰ ਦਾ ਚੋਗਾ ਕਿਵੇਂ ਚੁਗ ਸਕਦਾ ਹੈ, ਉਹ ਤਾਂ ਗੰਦਰੀ ਦਾ ਗਾਹਕ ਹੈ । ਸੱਪ ਨੂੰ ਦੂਧ ਪਿਲਾਉਣ ਦੀ ਕੀ ਲੋਤ ਹੈ, ਜਦਕਿ ਦੂਧ ਪੀ ਕੇ ਭੀ ਉਸਦੇ ਅੰਦਰ ਇਸ ਦੂਧ ਤੋਂ ਜਹਿਰ ਹੀ ਪੈਦਾ ਹੋਣੀ ਹੈ । ਇਸੇ ਤਰ੍ਹਾਂ ਸਾਕਤ ਗਿਆਨ ਲੈਕੇ ਉਸਦੀ ਦੁਰਵਰਤੋਂ ਹੀ ਕਰਿਆ ਕਰਦੇ ਹਨ । ਸਤਿ ਸੰਗਤ ਵਿਚ ਮਿਲਕੇ ਹੀ ਬਿਬੋਕ-ਬੁੱਧ ਪ੍ਰਗਟ ਹੋਇਆ ਕਰਦੀ ਹੈ । ਜਿਹਤਾ ਲੋਹਾ ਪਾਰਸ ਨੂੰ ਛੂਹ ਜਾਵੇ ਉਹੀ ਸੋਨਾ ਬਣਿਆ ਕਰਦਾ ਹੈ, ਪਰ ਜਿਹਤਾ ਮਨ ਗਿਆਨ ਨੂੰ ਕਬੂਲ ਹੀ ਨਾ ਕਰੇ ਉਸਤੇ ਅਸਰ ਕਿਵੇਂ ਹੋ ਸਕਦਾ ਹੈ । ਸਾਕਤ ਤੋਂ ਸੁਆਨ (ਹੋਰਾਈ ਪੁਰਸ਼ ਅਤੇ ਕੌਤਾ) ਸਭ ਪਰਮੇਸ਼ਰ ਦਾ ਕਰਾਇਆ ਹੀ ਕਰਦੇ ਹਨ । ਜੇਕਰ ਨਿੰਮ ਨੂੰ ਅਮ੍ਰਿਤ ਨਾਲ ਭੀ ਪਾਲਿਆ ਜਾਵੇ ਤਾਂ ਭੀ ਉਸਦਾ ਕੌਤਾ ਸੁਭਾਅ ਨਹੀਂ ਜਾਇਆ ਕਰਦਾ ।

ਜੋਗੀਆਂ ਦੇ ਮੁਖੀ ਨੂੰ, ਭਗਤ ਕਬੀਰ ਦੇ ਇਸ ਸ਼ਬਦ ਵਿਚ ਵਰਤੇ ਲਫਜ਼ਾਂ ਸੁਆਨ ਸਾਕਤ ਕਉਆ ਬਿਸੀਅਰ ਅਤੇ ਨਿੰਮ ਨਾਲ ਤੁਲਨਾ ਦਿੱਤੀ ਜਾਵੇ ਤਾਂ ਉਸ ਨਾਲ ਕੋਈ ਜਿਆਦਤੀ ਵਾਲੀ ਗੱਲ ਨਹੀਂ, ਕਿਉਂਕਿ ਉਸਨੇ ਸਤਿਗੁਰੂ ਜੀ ਦੇ ਸਾਰੇ ਉਪਦੇਸ਼ ਨੂੰ ਰੱਦੀ ਦੀ ਟੋਕਰੀ ਵਿਚ ਸੁੱਟ ਕੇ, ਸਤਿਗੁਰੂ ਜੀ ਨੂੰ ਉਲਟੀ ਜੋਗ-ਮੱਤ ਦੀ ਸਿਖਿਆ ਦੇਣੀ ਸ਼ੁਰੂ ਕਰ ਦਿੱਤੀ । ਜਿਸਨੂੰ ਕਿ ਸਤਿਗੁਰੂ ਜੀ ਨੇ ਪਹਿਲਾਂ ਹੀ ਇਕ ਦਿਸ਼ਾ-ਹੀਨ ਹੋਏ ਲੋਕਾਂ ਦੀ ਬੁੱਧੀ ਦੀ ਉਪਜ ਦਸਿਆ ਹੈ ।

ਕਹਿਣ ਦਾ ਭਾਵ ਇਹ ਹੈ ਕਿ ਜੋਗੀਆਂ ਦੇ ਮੁਖੀ ਲੋਹਾਰੀਪਾ ਨੇ ਸਤਿਗੁਰੂ ਜੀ ਦੇ ਬਹੁਮ-ਗਿਆਨ ਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ । ਉਸਨੂੰ ਤਾਂ ਆਪਣੀ ਵੱਡੀ ਉਮਰ ਜਾਂ ਸਿਖੀ ਸੇਵਕੀ ਦਾ ਨਸ਼ਾ ਚਤ੍ਰਿਆ ਹੋਇਆ ਮਾਲੂਮ ਹੁੰਦਾ ਹੈ । ਨਹੀਂ ਤਾਂ ਸਤਿਗੁਰੂ ਜੀ ਵਾਂਗ ਉਹ ਭੀ ਪਹਿਲਾਂ ਦਲੀਲਾ ਚਾਰੀਂ ਆਪਣੀ ਜੋਗ-ਮੱਤ ਦੀ ਵਿਚਾਰ ਪਾਰਾ ਨੂੰ ਸਹੀ ਸਿਧ ਕਰਦਾ । ਪਰ ਉਸਨੇ ਤਾਂ ਸਤਿਗੁਰੂ ਜੀ ਦੀ ਕਿਸੇ ਗੱਲ ਨੂੰ ਭੀ ਗਲਤ ਨਹੀਂ ਆਖਿਆ, ਚੁੱਪ ਕਰਕੇ ਸਾਰੀ ਗੱਲ ਸੁਣਦਾ ਰਿਹਾ, ਇਸਦਾ ਅਰਥ ਸਾਫ਼ ਹੈ ਕਿ ਸਤਿਗੁਰੂ ਜੀ ਦੇ ਤਰਕਾਂ ਦਾ ਲੋਹਾਰੀਪਾ ਕੋਲ ਕੋਈ ਉਤਰ ਨਹੀਂ ਸੀ । ਸਤਿਗੁਰੂ ਜੀ ਦੇ ਸਾਹਮਣੇ ਸਾਰੇ ਜੋਗੀ ਲਾ-ਜਵਾਬ ਹੋਜਾਣ ਉਪਰੰਤ ਜੋਗੀ ਦਾ ਸਤਿਗੁਰੂ ਜੀ ਨੂੰ ਜੋਗ-ਮੱਤ ਧਾਰਨ ਕਰਨ ਲਈ ਆਪਣਾ, ਆਪਣੇ ਆਪ ਨੂੰ ਗੁਰੂ ਕਹਾਉਣ ਵਾਲੇ ਕਿਸੇ ਭੀ ਵਿਅਕਤੀ ਲਈ ਇਕ ਬਹੁਤ ਹੀ ਨੀਵੀਂ ਪੱਧਰ ਦੀ ਗੱਲ ਸਮਝੀ ਜਾਣੀ ਚਾਹੀਦੀ ਹੈ । ਇਸਨੂੰ ਤਾਂ ਬੇ-ਸਰਮੀ ਦੀ ਹੋਂਦ ਹੀ ਮੰਨਿਆ ਜਾਣਾ ਚਾਹੀਦਾ ਹੈ । ਜਿਸ ਵਿਚੋਂ ਜੋਗੀਆਂ ਦੇ ਮੁਖੀ ਦਾ ਹੰਕਾਰ ਸਾਫ਼ ਭਲਕਦਾ ਦਿਖਾਈ ਦੇ ਰਿਹਾ ਹੈ । ਅਸਲ ਵਿਚ ਲੋਹਾਰੀਪਾ ਸਤਿਗੁਰੂ ਜੀ ਨੂੰ ਇਹ ਕਹਿ ਰਿਹਾ ਹੈ ਕਿ ਜਿਸ ਤਰ੍ਹਾਂ ਨਾਲ ਅਸੀਂ ਜੋਗ-ਮੱਤ ਵਾਲਿਆਂ ਨੇ ਜੋਗ-ਮੱਤ ਦਾ ਸਿਕਾ ਸੰਸਾਰ ਦੇ ਸਾਰੇ ਲੋਕਾਂ ਨੂੰ

ਮਨਾਇਆ ਹੋਈਆ ਹੈ, ਇਸੇ ਰਸਤੇ ਤੁਸੀਂ ਭੀ ਚੱਲ ਕੇ ਆਓ। ਜੇ ਲੋਕ ਤੁਹਾਡੀ ਗੱਲ ਮੰਨ ਕੇ ਤੁਹਾਡੇ ਮੱਤ ਨਾਲ ਜੁਤ ਜਾਣ, ਉਸਤੋਂ ਬਾਅਦ ਹੀ ਅਸੀਂ ਜੋਗ ਮੱਤ ਨੂੰ ਤਿਆਗਣ ਬਾਰੇ ਸੋਚ ਸਕਦੇ ਹਾਂ। ਨਹੀਂ ਤਾਂ ਆਪਣਾ ਬਣਾਇਆ ਬਣਾਇਆ ਰਾਜ ਕੋਈ ਦੂਸਰੇ ਨੂੰ ਦੇ ਦੇਵੇ, ਐਸਾ ਮੁਰਖ ਸੰਸਾਰ ਵਿਚ ਅਜ ਤੱਕ ਕੋਈ ਸੁਣਨ ਵਿਚ ਨਹੀਂ ਆਇਆ। ਅਜ ਦੀ ਘੜੀ ਤਾਂ ਇਹੀ ਗੱਲ ਠੀਕ ਹੈ, ਕਿ ਤੁਸੀਂ ਜੋਗ-ਮੱਤ ਧਾਰਨ ਕਰਕੇ ਸਾਡੇ ਵਿੱਚ ਸ਼ਾਮਲ ਹੋ ਜਾਵੋ।

"ਦਰਸਨੁ ਭੇਖ ਕਰਹੁ ਜੋਗਿਦ੍ਰਾ ਮੁੰਦ੍ਰਾ ਝੇਲੀ ਖਿੰਬਾ"

ਜੋਗੀਆਂ ਦਾ ਸਭ ਤੋਂ ਵੱਡਾ ਭੇਖ ਜਿਸਨੂੰ ਕਿ ਅਸੀਂ ਦਰਸ਼ਨੀ ਭੇਖ ਆਖਦੇ ਹਾਂ, ਤੁਸੀਂ ਉਸ ਨੂੰ ਧਾਰਨ ਕਰ ਲਵੋ। ਉਸ ਦਰਸ਼ਨੀ ਭੇਖ ਵਾਲੇ ਜੋਗੀ ਜਟਾ-ਜੂਟ, ਸਾਬਤ-ਸੁਰਤ ਹੀ ਰਹੀਂਦੇ ਹਨ। ਤੁਹਾਨੂੰ ਕੇਵਲ ਮੁੰਦ੍ਰਾ ਝੇਲੀ ਅਤੇ ਗੋਦੜੀ ਹੀ ਆਪਣਾ ਲੈਣ ਦੀ ਲੋਤ ਪਵੇਗੀ, ਫਿਰ ਤੁਸੀਂ ਦਰਸ਼ਨੀ ਭੇਖ ਦੇ ਧਾਰਨੀ ਹੋ ਕੇ ਜੋਗੀਆ ਦੇ ਕੁਲ ਬਾਰਾਂ ਧੂਣਿਆਂ ਵਿਚੋਂ ਮੁਖੀ ਧੂਣੇ ਨਾਲ ਸਬੰਧਤ ਹੋ ਜਾਉਗੇ।

"ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਬਾ"

ਫਿਰ ਇਹ ਬਾਰਾਂ ਦੇ ਬਾਰਾਂ ਧੂਣਿਆਂ ਦੇ ਜੋਗੀ ਤੁਹਾਨੂੰ ਆਪਣਾ ਸਰਬ-ਸ੍ਰੋਟ (ਗੁਰੂ) ਜੋਗੀ ਮੰਨ ਲੈਣਗੇ। ਜੋਗ ਮੱਤ ਦਾ ਇਹ ਪੰਬ ਹਿੜ੍ਹਸਤਨ ਦੇ ਛੇ ਮੁੱਖੀ ਪੰਬਾਂ ਵਿਚੋਂ ਇਕ ਹੈ। "ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁਤਿ ਚੇਟ ਨ ਖਾਈਐ" ਇਸ ਤਰੀਕੇ ਨਾਲ ਮਨ ਨੂੰ ਸਮਝਾ ਲਈਦਾ ਹੈ ਫਿਰ ਕਾਲ ਦੇ ਡੰਡੇ ਦੀ ਚੋਟ ਖਾਣ ਤੋਂ ਬਚ ਜਾਈਦਾ ਹੈ। ਪਰ ਸਤਿਗੁਰੂ ਜੀ ਨੇ ਭੀ ਲੋਹਾਰੀਪਾ ਦੀ ਗੱਲ ਨੂੰ ਦੋ ਟੂਕ ਸ਼ਬਦਾਂ ਵਿਚ ਕੱਟਦੇ ਹੋਏ ਅੱਗੋਂ ਆਖਿਆ। "ਨਾਨਕ ਬੋਲੈ ਗੁਰਮੁਖਿ ਬੂਝੇ ਜੋਗ ਜੁਗਤਿ ਇਵ ਪਾਈਐ" ਕਿ ਨਾਥ ਜੀ ਗੁਰਮੁਖ ਤਾਂ ਪਹਿਲਾਂ ਹੀ ਪਰਮੇਸ਼ਰ ਨਾਲ ਜੁੜੇ ਹੋਏ ਹੁੰਦੇ ਹਨ। ਉਹਨਾਂ ਨੂੰ ਜੋਗ ਜੁਗਤੀ ਪੜ੍ਹਨ ਦੀ ਲੋੜ ਨਹੀਂ ਹੁੰਦੀ। ਤੁਹਾਡੇ ਵਾਲੀ ਜੋਗ ਜੁਗਤੀ ਤਾਂ ਮਨਮੁਖਾਂ ਦੇ ਪੜ੍ਹਨ ਵਾਲੀ ਵਿਦਿਆ ਹੈ। ਗੁਰਮੁਖ ਤਾਂ ਸਭ ਜਾਣੀ ਜਾਣ ਹੁੰਦੇ ਹਨ। ਸਾਰੀ ਗੱਲ ਉਹਨਾਂ ਨੇ ਬੁੱਝ ਲਈ ਹੁੰਦੀ ਹੈ।

**"ਅੰਤਰਿ ਸਬਦੁ ਨਿੰਰਤਰਿ ਮੁੰਦ੍ਰਾ ਹਉਮੈ ਮਮਤਾ ਦੂਰਿ ਕਰੀ ॥
ਕਾਮੁ ਕ੍ਰੋਧੁ ਅੰਹਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥
ਖਿੰਬਾ ਝੇਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥
ਸਾਚਾ ਸਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥"**

ਪਿਛਲੇ ਪਦੇ ਵਿਚ ਲੋਹਾਰੀਪਾ ਨੇ ਗੁਰੂ ਜੀ ਨੂੰ ਜੋਗ ਮੱਤ ਦਾ ਦਰਸ਼ਨੀ ਭੇਖ ਧਾਰਨ ਕਰਕੇ ਮਨ ਨੂੰ ਸਮਝਾ ਲੈਣ ਦੀ ਵਕਾਲਤ ਕੀਤੀ ਸੀ। ਉਸਦਾ ਵਿਸਥਾਰ ਪੁਰਵਕ ਉਤਰ

ਸਤਿਗੁਰੂ ਜੀ ਇਸ ਪਦੇ ਵਿਚ ਦਿੰਦੇ ਹੋਏ ਆਖਦੇ ਹਨ ਕਿ ਮਨ ਆਪਣੇ ਆਪ ਹੀ ਨਹੀਂ ਸਮਝਿਆ ਕਰਦਾ। ਮਨ ਨੂੰ ਸਮਝਾਉਣ ਲਈ ਗੁਰ-ਸ਼ਬਦ (ਗੁਰ-ਉਪਦੇਸ਼) ਦੀ ਲੋੜ ਹੁੰਦੀ ਹੈ, ਜਿਸਦਾ ਜਿਕਰ ਤੁਸੀਂ ਨਹੀਂ ਕੀਤਾ। ਸਾਚ-ਸ਼ਬਦ ਬਿਨ ਮੁਕਤੀ ਹੋ ਜਾਵੇ, ਕਿਵੇਂ ਸੰਭਵ ਹੈ। ਇਸੇ ਲਈ ਗੁਰਮਤਿ ਦੇ ਧਾਰਨੀ ਗੁਰ-ਸ਼ਬਦ ਨੂੰ ਆਪਣੇ ਹਿਰਦੇ ਵਿਚ ਧਾਰਨ ਕਰਕੇ ਨਿਰਤਰ ਆਪਣੇ ਮਨ ਅੰਦਰ ਹੀ ਉਸਨੂੰ ਵਿਚਾਰਦੇ ਰਹਿੰਦੇ ਹਨ। ਨਿਰਤਰ ਸ਼ਬਦ ਨਾਲ ਜੂਤੇ ਰਹਿਣ ਕਰਕੇ ਹੀ ਉਨ੍ਹਾਂ ਦੀ ਸ਼ਬਦ ਵਿਚਾਰ ਵਾਲੀ ਮੁੜਾ ਹਮੇਸ਼ਾ ਬਣੀ ਰਹਿੰਦੀ ਹੈ। ਸ਼ਬਦ ਵਿਚਾਰ ਵਿੱਚ ਗਡੀ ਹੋਈ ਗੁਰਮੁਖਾਂ ਦੀ ਸੁਰਤ, ਨਿਰਤਰ ਮੁੜਾ ਬਣਾ ਦਿੰਦੀ ਹੈ। ਗੁਰ-ਉਪਦੇਸ਼ ਵਿੱਚੋਂ ਪ੍ਰਾਪਤ ਹੋਈ ਸਮਝ, ਕਾਮ ਕ੍ਰੋਧ ਅਤੇ ਹੋਕਾਰ ਨੂੰ ਨਸ਼ਟ ਕਰ ਦਿੰਦੀ ਹੈ।

ਬਾਕੀ ਰਹੀ ਗੱਲ ਬਿੰਬਾ ਅਤੇ ਝੋਲੀ ਸੀ, ਜਿਸਦਾ ਕਿ ਸੰਬੰਧ ਤੁਹਾਡੇ ਜੋਗ ਮੱਤ ਅਨੁਸਾਰ ਕੇਵਲ ਭੇਖ ਨਾਲ ਹੀ ਹੈ। ਪਰ ਗੁਰਮਤਿ ਦੇ ਗਿਆਨ-ਜੋਗ ਅਨੁਸਾਰ ਇਹ ਬਿੰਬਾ ਅਤੇ ਤੋਲੀ ਦੋਵੇਂ ਨਿਰਾਕਾਰ ਹਨ। ਜਿਵੇਂ ਕਿ ਫੁਰਮਾਨ ਹੈ, "ਪਾਪੁ ਪੰਨੁ ਦੁਇ ਬੈਲ ਬਿਸਾਰੇ ਪਵਨੁ ਪੂਜੀ ਪਰਗਾਸਿਓ ॥ ਤ੍ਰਿਸਨਾ ਗੁਣਿ ਭਰੀ ਘਟ ਭੀਤਰਿ ਇਨ ਬਿਧਿ ਟਾਢ ਬਿਸਾਰਿਓ ॥" ਇਥੇ ਕਬੀਰ ਜੀ ਤ੍ਰਿਸਨਾ ਰੂਪੀ ਗੁਣ, ਜੋ ਹਿਰਦੇ ਅੰਦਰ ਭਰੀ ਹੋਈ ਹੈ, ਨੂੰ ਹੀ ਗੁਰਮਤਿ ਦੇ ਗਿਆਨ-ਜੋਗ ਦੀ ਤੋਲੀ ਆਖਦੇ ਹਨ। ਇਹ ਤ੍ਰਿਸਨਾ ਦੀ ਤੋਲੀ ਸੰਸਾਰੀ ਪਦਾਰਥਾਂ ਨਾਲ ਭਰ ਨਹੀਂ ਸਕਦੀ। ਗੁਰਮੁਖ ਇਸਨੂੰ ਗਿਆਨ ਨਾਲ ਭਰਦੇ ਹਨ।

"ਕਿਨ ਹੀ ਬਨਜਿਆ ਕਾਂਸੀ ਤਾਬਾ ਕਿਨ ਹੀ ਲਉਗ ਸਪਾਰੀ ॥
 ਸੰਤਹੁ ਬਨਜਿਆ ਨਾਮੁ ਗੋਬਿੰਦ ਕਾ ਐਸੀ ਖੇਪ ਹਮਾਰੀ ॥ ੧ ॥
 ਹਰਿ ਕੇ ਨਾਮ ਕੇ ਬਿਆਪਾਰੀ ॥
 ਹੀਰਾ ਹਾਬਿ ਚੜਿਆ ਨਿਰਮੇਲਕੁ ਛੂਟਿ ਗਈ ਸੰਸਾਰੀ ॥ ੧ ॥ ਰਗਉ ॥
 ਸਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥
 ਸਾਚੀ ਬਸਤੁ ਕੇ ਭਾਰ ਚਲਾਏ ਪਹੁੰਚੇ ਜਾਇ ਭੰਡਾਰੀ ॥ ੨ ॥
 ਆਪਹਿ ਰਤਨ ਜਵਾਹਰ ਮਾਣਿਕ ਆਪੇ ਹੈ ਪਸਾਰੀ ॥
 ਆਪੈ ਦਹ ਦਿਸ ਆਪ ਚਲਾਵੈ ਨਿਹਰਲੁ ਹੈ ਬਿਆਪਾਰੀ ॥ ੩ ॥
 ਮਨੁ ਕਰਿ ਬੈਲੁ ਸੁਰਤਿ ਕਰਿ ਪੈਂਡਾ ਗਿਆਨ ਗੋਨਿ ਭਰਿ ਡਾਰੀ ॥
 ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥ ੪ ॥

ਇਸ ਸ਼ਬਦ ਤੋਂ ਪਹਿਲੀਆਂ ਪੇਗਤੀਆਂ ਵਿੱਚੋਂ ਇਹ ਪਤਾ ਲੰਗਿਆ ਸੀ ਕਿ ਗੁਰਮੁਖ ਜੋਗੀ ਦੀ ਨਿਰਾਕਾਰੀ ਤੋਲੀ ਨੂੰ ਹੀ ਕਬੀਰ ਜੀ ਨੇ ਗੁਣ ਕਿਹਾ ਸੀ। ਇਸ ਸ਼ਬਦ ਵਿੱਚੋਂ ਪਤਾ ਲਗਦਾ ਹੈ ਕਿ ਤ੍ਰਿਸਨਾ ਨੂੰ ਹੀ ਜਾਂ ਇਉਂ ਕਹਿ ਲਵੇ ਕਿ ਪਦਾਰਥਾਂ ਦੀ ਭੁੱਖ ਜੋ ਮਨ ਅੰਦਰ ਹੁੰਦੀ ਹੈ, ਉਸੇ ਨੂੰ ਹੀ ਗੁਣ ਮੰਨਿਆ ਗਿਆ ਹੈ। ਇਸ ਸ਼ਬਦ ਅਨੁਸਾਰ ਮਨ ਰੂਪੀ ਬਲਦ ਉਤੇ ਤ੍ਰਿਸਨਾ ਦੀ ਗੁਣ ਲੱਦੀ ਹੋਈ ਹੈ। ਜਿਸਨੂੰ ਕਿ ਸੰਸਾਰੀ ਲੋਕ ਤਾਂ ਕਾਂਸੀ ਤਾਬਾ ਜਾਂ ਲੋਂਗ ਸਪਾਰੀ ਜਿਹੇ ਸੰਸਾਰੀ ਪਦਾਰਥਾਂ ਨਾਲ ਹੀ ਭਰ ਰਹੇ ਹਨ ਪਰ ਗਰਮਖ

ਇਸ ਵਿਚ ਗਿਆਨ-ਪਦਾਰਥ ਭਰਦੇ ਰਹਿੰਦੇ ਹਨ। ਕਿਉਂਕਿ ਉਹ ਨਾਮ (ਗਿਆਨ) ਦੇ ਵਧਾਰੀ ਹੀ ਹੁੰਦੇ ਹਨ। ਗੁਰਮੁਖਾਂ ਨੂੰ ਗਿਆਨ ਪਦਾਰਥ ਲੱਭ ਪੈਂਦਾ ਹੈ ਇਸ ਲਈ ਉਹ ਸੰਸਾਰੀ ਵਸਤੂਆਂ ਦੀ ਥਾਂ ਆਪਣੀ ਝੈਲੀ ਨੂੰ ਨਾਮ ਪਦਾਰਥ ਨਾਲ ਹੀ ਭਰਿਆ ਕਰਦੇ ਹਨ। ਉਚ੍ਚ ਭੀ ਤ੍ਰਿਸ਼ਨਾ ਰੂਪੀ ਝੈਲੀ ਗਿਆਨ ਪਦਾਰਥ ਬਿਨਾਂ, ਸੰਸਾਰ ਦੇ ਸਾਰੇ ਪਦਾਰਥਾਂ ਨਾਲ ਭੀ ਭਰ ਨਹੀਂ ਸਕਦੀ ਅਤੇ ਸਰਬ-ਵਿਆਪੀ ਪ੍ਰਮੇਸ਼ਰ ਨੂੰ ਗੁਰਮੁਖ ਦਸਾਂ ਦਿਸ਼ਾਵਾਂ ਵਿਚ ਫੈਲਿਆ ਦੇਖ ਕੇ ਇਸਨੂੰ ਹੀ ਆਪਣੀ ਗੋਦਤੀ ਬਣਾ ਲੈਂਦੇ ਹਨ। ਸੁਰਤ, ਸ਼ਬਦ ਵਿਚ ਨਿਰੰਤਰ ਜੜੀ, ਹੋਈ ਗਿਆਨ ਦਾ ਭੇਡਾਰਣ (ਖਜ਼ਾਨਾ) ਇਕਠਾ ਕਰਕੇ ਆਪਣੀ ਤ੍ਰਿਸ਼ਨਾ ਅਤੇ ਭੁੱਖ ਪੂਰੀ ਤਰ੍ਹਾਂ ਨਾਲ ਮਿਟਾ ਕੇ ਪਰਮ-ਅਨੰਦ ਦੀ ਪ੍ਰਾਪਤੀ ਕਰ ਲੈਂਦੀ ਹੈ।

ਸਚਾ ਸਾਹਿਬ ਭਾਵ ਸਚਾ ਗਿਆਨ ਜਾਂਦੇ ਹਿਰਦੇ ਵਿਚ ਭਰਪੂਰ ਹੋ ਜਾਂਦਾ ਹੈ। ਫਿਰ ਉਹ ਸੰਸਾਰ ਦੇ ਸਾਰੇ ਗੁਰੂਆਂ ਦੇ ਖਰੇ ਅਤੇ ਖੋਟੇ ਉਪਦੇਸ਼ ਦੀ ਪਰਖ ਕਰਨ ਦੇ ਸਮਰੋਬਿ ਹੁੰਦਾ ਹੈ। ਉਸਨੂੰ ਫਿਰ ਕੋਈ ਗਲਤ ਉਪਦੇਸ਼ ਨਾਲ ਆਪਣੇ ਪਿੱਛੇ ਨਹੀਂ ਲਗਾ ਸਕਦਾ। ਉਹ ਤਾਂ ਕਰਤੇ ਪੁਰਖ ਦਾ ਹੀ ਸਰੂਪ ਹੁੰਦਾ ਹੈ।

" ਉਪਉ ਖਪਰੁ ਪੰਚ ਭੂ ਟੋਪੀ ॥ ਕਾਇਆ ਕਤਾਸਣੁ ਮਨੁ ਜਾਗੋਟੀ ॥
ਸਤੁ ਸੰਤੋਖੁ ਸੰਸਾਮੁ ਹੈ ਨਾਲਿ ॥ ਨਾਨਕ ਗੁਰਮੁਖਿ ਨਾਮੁ ਸਮਾਲਿ ॥ ੧੧ ॥"

ਆਪਣੀ ਗੇਲ ਨੂੰ ਹੋਰ ਅੱਗੇ ਵਧਾਉਂਦੇ ਹੋਏ ਸਤਿਗੁਰੂ ਜੀ ਜੋਗੀ ਨੂੰ ਆਖਦੇ ਹਨ ਕਿ ਤੁਹਾਡੇ ਹੋਥ ਵਿਚਲ ਖੱਪਰ ਭੀ ਬਾਹਰਲੇ ਸਰੀਰ ਦੀ ਆਪਣੀ ਪੂਰਤੀ ਲਈ ਹੀ ਤੁਸੀਂ ਰੱਖਦੇ ਹੋ। ਪਰਮੇਸ਼ਰ ਨਾਲ ਜੋਗ (ਮਿਲਾਪ) ਕਰਾ ਦੇਣ ਵਿਚ ਇਸ ਦਾ ਕੋਈ ਯੋਗਦਾਨ ਸਾਨੂੰ ਨਜ਼ਰ ਨਹੀਂ ਆਉਂਦਾ। ਅਸਲੀ ਖੱਪਰ ਤਾਂ ਤੁਹਾਡੇ ਅੰਦਰ ਤੁਹਾਡਾ ਮਨ ਹੈ, ਜਿਸਦੀ ਤ੍ਰਿਪਤੀ ਲਈ ਹੀ ਕੋਈ ਧਰਮ ਮਾਰਗ ਅਪਣਾਈਦਾ ਹੈ। ਮਾਇਆ ਨਾਲ ਇਸਦੀ ਤ੍ਰਿਪਤੀ ਜੇਕਰ ਹੋ ਜਾਂਦੀ ਹੋਵੇ ਤਾਂ ਧਰਮ ਧਾਰਨ ਕਰਨ ਦੀ ਕੋਈ ਲੋੜ ਹੀ ਨਹੀਂ, ਪਰ ਤੁਸੀਂ ਤਾਂ ਜੋਗ-ਮੱਤ ਧਾਰਨ ਕਰਕੇ ਭੀ ਇਸ ਖੱਪਰ ਨੂੰ ਮਾਇਕ ਪਦਾਰਥਾਂ ਨਾਲ ਹੀ ਭਰਕੇ ਤ੍ਰਿਪਤ ਹੋ ਜਾਣ ਦੇ ਉਨਟੇ ਰਸਤੇ ਪੈ ਗਏ ਹੋ। ਜੇ ਤੁਸੀਂ ਆਪਣੇ ਮਨ ਨੂੰ ਤ੍ਰਿਪਤ ਕਰਨਾ ਚਾਹੁੰਦੇ ਹੋ, ਤਾਂ ਇਸਨੂੰ ਮਾਇਆ ਵਲੋਂ ਪਲਟ ਕੇ ਗੁਰ-ਸ਼ਬਦ (ਗੁਰ-ਉਪਦੇਸ਼) ਸੁਣ ਕੇ ਗੁਰ-ਗਿਆਨ ਨਾਲ ਭਰਨਾ ਸ਼ੁਰੂ ਕਰ ਦੇਵੇ ਅਤੇ ਪੰਜ ਤੌਤਿਕ ਸਰੀਰ ਨੂੰ ਹੀ ਆਪਣੀ ਅੰਦਰਲੀ ਕਾਇਆ(ਸਰੀਰ) ਦੀ ਟੋਪੀ ਬਣਾ ਕੇ, ਅੰਦਰਲੀ ਕਾਇਆ ਨੂੰ ਆਪਣੇ ਮਨ ਦੀ ਕਤਾਸਣ (ਟੇਕ) ਬਣਾ ਲਵੇ ਅਤੇ ਆਪਣੇ ਸੁੱਤੇ ਹੋਏ ਮਨ ਨੂੰ (ਜਾਗੋਟੀ) ਜਗਾ ਕੇ ਸਹਜ-ਸਮਾਧ ਲਗਾ ਲਵੇ। ਇਸ ਤਰੀਕੇ ਨਾਲ ਤੁਸੀਂ ਨਿਰਕਾਰੀ ਗਿਆਨ-ਜੋਗ ਦੇ ਜੋਗੀ ਬਣ ਜਾਓਗੇ। ਇਹੀ ਜੋਗ ਸਦਾ ਬਿਰ ਰਹਿਣ ਵਾਲਾ ਸਹਜ-ਜੋਗ ਹੁੰਦਾ ਹੈ।

ਸਤਿਗੁਰੂ ਜੀ ਨੇ ਜੋਗੀਆਂ ਦੇ ਸਾਰੇ ਚਿੰਨਾਂ ਦੇ ਨਿਰਕਾਰੀ ਰੂਪ ਜੋਗੀਆਂ ਨੂੰ ਸਮਝਾ ਕੇ ਅਤੇ ਮਨ ਨੂੰ ਅਸਲੀ ਜੋਗੀ ਬਣਾ ਕੇ ਜੋਗ-ਮਾਰਗ ਦਾ ਗਿਆਨ-ਜੋਗ ਹੀ ਸਮਝਾਇਆ

ਹੈ। ਸਤਿਗੁਰੂ ਜੀ ਦਾ ਭਾਵ ਹੈ ਕਿ ਲੀਨ ਤਾਂ ਨਿਰਾਕਾਰੀ ਮਨ ਨੇ, ਨਿਰਾਕਾਰ ਪਰਮੰਪਰਾ ਨਾਲ ਹੋਣਾ ਹੈ ਭਾਵ ਮਨ ਦੇ ਗਿਆਨ ਨੇ ਗੁਰ-ਉਪਦੇਸ਼ ਲੈ ਕੇ ਗੁਰ-ਗਿਆਨ ਵਿਚ ਹੀ ਅਪਣੇ ਆਪ ਨੂੰ ਲੀਨ ਕਰ ਦੇਣਾ ਹੈ। ਇਸ ਵੇਲੇ ਮਨ ਅੰਦਰ ਗਿਆਨ ਤਾਂ ਹੈ ਪਰ ਬੋਤਾ ਹੋਣ ਕਰਕੇ ਹਿਰਦਾ ਗਿਆਨ ਨਾਲ ਭਰਪੂਰ ਨਹੀਂ ਹੈ। ਜਦੋਂ ਗੁਰ-ਉਪਦੇਸ਼ ਦੁਆਰਾ ਹੋਰ ਗਿਆਨ ਪ੍ਰਾਪਤ ਹੋ ਕੇ ਹਿਰਦਾ ਭਰ ਜਾਵੇਗਾ, ਪਹਿਲਾ ਗਿਆਨ ਭੀ ਇਸ ਗਿਆਨ ਵਿਚ ਹੀ ਸਮਾ ਜਾਵੇਗੈ, ਇਸੇ ਨੂੰ ਮਨ ਦਾ ਸਮਾਅ ਜਾਣਾ ਆਖਿਆ ਗਿਆ ਹੈ। ਮਨ ਦਾ ਪਹਿਲਾ ਗਿਆਨ ਹੀ ਮਨ ਹੁੰਦਾ ਹੈ, ਬਾਅਦ ਵਿਚ ਪ੍ਰਾਪਤ ਹੋਇਆ ਗਿਆਨ ਗੁਰ-ਰੂਪ ਹੁੰਦਾ ਹੈ। ਇਸ ਤਰੀਕੇ ਨਾਲ ਪਹਿਲਾ ਬੋਤਾ ਗਿਆਨ, ਬਾਅਦ ਵਿਚ ਪ੍ਰਾਪਤ ਹੋਏ ਬਹੁਤੇ ਗਿਆਨ ਵਿਚ ਹੀ ਮੌਜੂਦ ਰਹਿੰਦਾ ਹੈ, ਸਮਾਇਆ ਰਹਿੰਦਾ ਹੈ।

"ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥
ਕਵਨੁ ਸੁ ਆਵੈ ਕਵਨੁ ਸੁ ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥ ੧੨ ॥"

ਭਾਵੇਂ ਹੁਣ ਤੇਕ ਦੀ ਚਰਚਾ ਭੀ ਕੋਈ ਘਟ ਮੱਹਤਵ-ਪੂਰਨ ਨਹੀਂ ਸੀ। ਜੋਗੀਆਂ ਦੇ ਸਵਾਲ ਤਾਂ ਜਿਆਦਾ ਕਰਕੇ ਸਰੀਰਕ ਭੇਖ ਜਾਂ ਬਾਹਰਲੇ ਸਰੀਰ ਤੱਕ ਹੀ ਸੀਮਤ ਸਨ ਪਰ ਸਤਿਗੁਰੂ ਜੀ ਨੇ ਆਪਣੇ ਬੁੱਧ-ਬਲ ਨਾਲ ਉਹਨਾਂ ਨੂੰ ਗਿਆਨ ਮਾਰਗ ਨਾਲ ਜੋਤ ਕੇ, ਗੁਰਮਤਿ ਅਨੁਸਾਰ ਉਹਨਾਂ ਦੇ ਉਤਰ ਦੇ ਕੇ ਗੋਸ਼ਟੀ ਨੂੰ ਅਤਿੰਤ ਮੱਹਤਵ-ਪੂਰਨ ਬਣਾ ਦਿਤਾ। ਜੋਗੀਆਂ ਨੇ ਸਤਿਗੁਰੂ ਜੀ ਦੀ ਕਿਸੇ ਭੀ ਗਲ ਦੀ ਕਾਟ ਨਹੀਂ ਕੀਤੀ, ਕਿਉਂਕਿ ਐਸੀ ਕੋਈ ਕੱਚੀ ਗਲ ਸਤਿਗੁਰੂ ਜੀ ਨੇ ਜਵਾਬ ਦੇਣ ਸਮੇਂ ਕੀਤੀ ਹੀ ਨਹੀਂ ਸੀ, ਜਿਸਨੂੰ ਕਿ ਕੱਟਿਆ ਜਾ ਸਕਦਾ ਹੋਵੇ। ਹਰ ਕਿਸੇ ਪੁਸ਼ਨ ਦਾ ਉਤਰ ਸਤਿਗੁਰੂ ਜੀ ਨੇ "ਸਾਚ ਸ਼ਬਦ ਬਿਨੁ ਮੁਕਤਿ ਨ ਕੋਇ" ਦੀ ਧਾਰਨਾ ਨੂੰ ਆਧਾਰ ਬਣਾ ਕੇ ਹੀ ਦਿਤਾ। ਗੁਰ-ਸ਼ਬਦ ਅਤੇ ਗੁਰ-ਗਿਆਨ ਨਾਲ ਹੀ ਗਿਆਨ-ਜੋਗ ਨਾਲ ਸੰਬੰਧਤ ਹਰ ਪੁਸ਼ਨ ਦਾ ਉਤਰ ਸਤਿਗੁਰੂ ਜੀ ਦਿੰਦੇ ਰਹੇ। ਕਿਸੇ ਇਕ ਥਾਂ ਭੀ ਜੋਗੀਆਂ ਨੂੰ ਕਿੱਤੂ ਕਰਨ ਦਾ ਮੌਕਾ ਨਹੀਂ ਦਿਤਾ। ਹੁਣ ਜੋਗੀਆਂ ਦਾ ਮੁਖੀ ਲੋਹਾਰੀਪਾ ਭੀ ਨਿਰਾਕਾਰੀ ਪੁਸ਼ਨਾਂ ਦਾ ਪ੍ਰਹਾਰ ਕਰਨ ਲੇਗ ਪਿਆ ਦਿਖਾਈ ਦਿੰਦਾ ਹੈ। ਜਿਸ ਨਾਲ ਚਰਚਾ ਦਾ ਵਿਸ਼ਾ ਅਤਿੰਤ ਸੁਖਮ ਅਤੇ ਮੱਹਤਵਪੂਰਨ ਦੌਰ ਵਿਚ ਪਹੁੰਚ ਗਿਆ ਲੁਗਦਾ ਹੈ।

ਲੋਹਾਰੀਪਾ ਦੇ ਇਹ ਪੁਸ਼ਨ ਨਿਰਾਕਾਰ ਬਾਰੇ ਹਨ, ਜਿਨ੍ਹਾਂ ਵਿਚ ਉਸਨੇ ਪੁੱਛਿਆ ਹੈ, "ਕਵਨੁ ਸੁ ਗੁਪਤਾ" ਭਾਵ ਉਹ ਨਿਰਾਕਾਰ ਕੀ ਚੀਜ਼ ਹੈ ਜਿਹਤਾ ਕਿ ਸਰਬ-ਵਿਆਪੀ ਹੁੰਦਾ ਹੋਇਆ ਭੀ ਸਾਡੇ ਲਈ ਗੁਪਤਾ ਭਾਵ ਇਕ ਬੁਝਾਰਤ ਬਣਿਆ ਹੋਇਆ ਹੈ। "ਕਵਨੁ ਸੁ ਮੁਕਤਾ" ਜਿਸਨੂੰ ਤੁਸੀਂ ਜੀਵਨ-ਮੁਕਤ ਆਖਦੇ ਹੋ, ਉਹ ਕੌਣ ਹੈ। ਜਦ ਕਿ ਇਹ ਦੌਨੋਂ 'ਗੁਪਤਾ ਅਤੇ ਮੁਕਤਾ' ਨਿਰਾਕਾਰ ਹੀ ਹਨ। "ਕਵਨੁ ਸੁ ਅੰਤਰਿ ਬਾਹਰਿ ਜੁਗਤਾ" ਭਾਵ ਜਿਸ ਤਰੀਕੀਬ (ਜੁਗਤੀ) ਨਾਲ ਉਹ ਨਿਰਾਕਾਰ ਸਰਬ-ਵਿਆਪੀ ਭੀ ਹੈ ਅਤੇ ਸਭ ਦੇ ਅੰਦਰ ਭੀ ਮੌਜੂਦ ਹੈ। "ਕਵਨੁ ਸੁ ਆਵੈ ਕਵਨੁ ਸੁ ਜਾਇ" ਤੋਂ ਜੋਗੀ ਦਾ ਭਾਵ ਇਹ ਹੈ

ਕਿ ਜੀਵ ਜਨਮ ਕਿਉਂ ਲੈਂਦਾ ਹੈ ਅਤੇ ਮਰਦਾ ਕਿਉਂ ਹੈ । "ਕਵਨੁ ਸੁ ਤ੍ਰਿਭਵਣ ਰਹਿਆ
ਸਮਾਇ" ਇਹ ਜੀਵ ਸਰਬ-ਵਿਆਪੀ ਪਰਮੇਸ਼ਰ ਵਿਚ ਕਿਸ ਤਰੀਕੇ ਨਾਲ ਸਮਾਅ ਜਾਂਦਾ
ਹੈ । ਲੋਹਾਰੀਪਾ ਦੇ ਪ੍ਰਸ਼ਨਾਂ ਦਾ ਉਤਰ ਦਿੰਦੇ ਹੋਏ ਸਤਿਗੁਰੂ ਜੀ ਆਖਦੇ ਹਨ :-

"ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥
ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥ ੧੩ ॥

ਜਿਸਨੂੰ ਤੁਸੀਂ ਗੁਪਤ ਆਖਦੇ ਹੋ ਉਹ ਹਰ ਹਿਰਦੇ ਵਿਚ ਮੌਜੂਦ ਹੈ ਅਤੇ ਜਦ ਮਨ
ਆਪ ਹੁਦਰਾ ਚਲਣਾ ਛੱਡ ਦੇਵੇ, ਗੁਰੂ ਦੀ ਮੱਤ ਦਾ ਅਨੁਸਾਰੀ ਹੋ ਕੇ ਚਲ ਫਿਰ ਉਸਨੂੰ ਜੀਵਨ
ਮੁਕਤ ਹੀ ਸਮਝਣਾ ਚਾਹੀਦਾ ਹੈ । ਗੁਰੂ ਕੀ ਮੱਤ ਨਾਲ ਚੁਤਿਆ ਹੋਇਆ ਮਨ ਪਰਮੇਸ਼ਰ
ਵਿਚ ਲੀਨ ਹੁੰਦਾ ਹੈ । ਬ੍ਰਹਮ-ਗਿਆਨ ਸਰੂਪ ਪਰਮੇਸ਼ਰ ਆਪਣਾ ਅੰਤਰ-ਮੁਖੀ ਰੂਪ,
ਆਪਣੇ ਹੁਕਮ 'ਸਬਦ' ਦੁਆਰਾ ਸਿਸ਼ਟੀ ਰਚ ਕੇ ਪ੍ਰਗਟ ਕਰ ਦਿੰਦਾ ਹੈ । ਫੁਰਮਾਨ ਹੈ, "ਜੇ
ਦੀਸੈ ਸੇ ਤੇਰਾ ਕੁਥੁ ॥ ਗੁਣ ਨਿਧਨ ਗੋਵਿੰਦ ਅਨੂਪ ॥" ਇਸੇ ਨੂੰ ਹੀ ਸਤਿਗੁਰੂ ਜੀ ਸ਼ਬਦ
ਦੀ ਜੁਗਤੀ ਨਾਲ ਪ੍ਰਮੇਸ਼ਰ ਦਾ ਗੁਪਤ ਤੋਂ ਪ੍ਰਗਟ ਹੋ ਜਾਣਾ ਆਖਦੇ ਹਨ । ਕਿਸੇ ਗੁਪਤ
ਗਿਆਨ ਨੂੰ ਉਪਦੇਸ਼ ਦੁਆਰਾ ਪਰਗਟ ਕਰ ਦੇਣਾ ਭੀ ਇਸੇ ਵਿਧੀ ਦਾ ਨਾਉਂ ਹੈ । ਸਤਿਗੁਰੂ
ਜੀ ਦਾ ਕਹਿਣਾ ਹੈ ਕਿ ਜਿਨ੍ਹਾਂ ਚਿਰ ਜੀਵ ਆਪਣੀ ਖੋਟੀ ਮੱਤ ਅਧੀਨ ਚਲਦਾ ਹੈ, ਉਹ
ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ਪਰ ਗੁਰੂ ਕੀ ਮੱਤ (ਗੁਰ-ਸ਼ਬਦ) ਲੈਕੇ,
ਗੁਰਮੁਖ ਬਣ ਜਾਣ ਉਪਰੰਤ ਆਪਣੀ ਹੁਉਮੈ (ਆਪਣੇ ਕੁ-ਗਿਆਨ) ਦਾ ਨਾਸ ਕਰਕੇ, ਸੱਚ
ਸਰੂਪ ਸਦਾ ਬਿਰ ਰਹਿਣ ਵਾਲੇ ਪਰਮੇਸ਼ਰ ਵਿਚ ਸਮਾਅ ਜਾਂਦਾ ਹੈ ।

ਜੋਗੀਆਂ ਦੇ ਮੁਖੀ ਲੋਹਾਰੀਪਾ ਦਾ ਖਿਆਲ ਹੋਵੇਗਾ ਕਿ ਮੇਰੇ ਇਸ ਪ੍ਰਸ਼ਨ ਵਿਚੋਂ
ਸਤਿਗੁਰੂ ਜੀ ਕੋਈ ਐਸਾ ਨੁਕਤਾ ਨਹੀਂ ਉਠਾ ਸਕਣਗੇ, ਜਿਸ ਨਾਲ ਜੋਗੀਆਂ ਦੀ ਮੱਤ ਨੂੰ
ਸੈਟ ਵਜਦੀ ਹੋਵੇ, ਪਰ ਸਤਿਗੁਰੂ ਜੀ ਨੇ 'ਘਟਿ ਘਟਿ ਗੁਪਤਾ' ਆਖ ਕੇ ਜੋਗ ਮੱਤ ਉੱਤੇ
ਆਪਣੀ ਗਿਆਨ ਖਤਗ ਦਾ ਪ੍ਰਹਾਰ ਕਰ ਦਿਤਾ । ਜਿਸ ਵਿਚੋਂ ਤਰਕ ਇਹ ਹੈ ਕਿ ਜੇ
ਪਰਮੇਸ਼ਰ ਨੂੰ ਘਟਿ ਭਾਵ ਹਿਰਦੇ ਅੰਦਰ ਗੁਪਤ ਮੰਨ ਲਈਏ ਤਾਂ ਉਸਦੀ ਆਵਾਜ਼ (ਸ਼ਬਦ)
ਕਿਵੇਂ ਸੁਣੀ ਜਾ ਸਕਦੀ ਹੈ, ਜਿਹੜੀ ਤੁਸੀਂ ਸੁਨ ਸਮਾਧੀ ਸਮੇਂ ਸੁਣਨ ਦੀ ਗੱਲ ਕਰਦੇ ਹੋ ।
ਕਿਉਂਕਿ ਗੁਪਤਾ ਉਸੇ ਨੂੰ ਹੀ ਕਿਹਾ ਜਾ ਸਕਦਾ ਹੈ ਜਿਹੜਾ ਕਿਸੇ ਭੀ ਤਰਾਂ ਨਾਲ ਸਾਡੇ
ਗਿਆਨ ਇੰਦਿਆਂ ਅਤੇ ਮਨ ਬੁਧੀ ਦੀ ਪਕਤ ਤੋਂ ਪਰੋ ਹੋਵੇ । ਜਿਸਤੋਂ ਸਿਧ ਇਹ ਹੁੰਦਾ ਹੈ
ਕਿ ਸੁਨ ਸਮਾਧੀ ਸਮੇਂ ਜੋ ਕੁਝ ਤੁਹਾਨੂੰ ਸੁਣਾਈ ਦਿੰਦਾ ਹੈ ਉਹ ਸਭ ਮਾਇਆ -ਰੂਪ
ਨਿਰਾਰਬਕ ਸ਼ਬਦ ਹੈ । ਜਿਸ ਵਿਚੋਂ ਗਿਆਨ ਪ੍ਰਾਪਤ ਨਹੀਂ ਹੋ ਸਕਦਾ । ਉਸਨੂੰ ਸਾਚ
ਸ਼ਬਦ ਨਹੀਂ ਮੰਨਿਆ ਜਾ ਸਕਦਾ । ਜਦ ਕਿ ਮੁਕਤੀ ਤਾਂ ਸਾਚ-ਸ਼ਬਦ ਨਾਲ ਮਿਲਣੀ ਹੀ
ਸੰਭਵ ਹੈ । ਇਸਤੋਂ ਭੀ ਅਗਲੀ ਗੱਲ ਇਹ ਹੈ ਕਿ ਤੁਹਾਡੇ ਇਸ ਸ਼ਬਦ ਨਾਲ ਸੁਰਤ ਉਤਨੀ
ਦੇਰ ਹੀ ਚੁੜੀ ਰਹਿ ਸਕਦੀ ਹੈ, ਜਿਤਨੀ ਦੇਰ ਉਸਦਾ ਸਰੀਰ ਨਾਲ ਸੰਬੰਧ ਹੈ । ਜੇ ਇਸ
ਸ਼ਬਦ ਨੂੰ ਮੁਕਤੀ ਦਾ ਆਧਾਰ ਬਣਾ ਲਿਆ ਜਾਵੇ ਤਾਂ ਫਿਰ ਸਰੀਰ ਬਿਨਸ ਜਾਣ ਤੋਂ ਬਾਅਦ

ਸੁਰਤ ਕਿਸ ਜਗ੍ਹਾ ਚੁਡਕੇ ਰਹਿ ਸਕੇਗੀ । ਇਸ ਤੋਂ ਭੀ ਇਹੀ ਸਿਧ ਹੁੰਦਾ ਹੈ ਕਿ ਤੁਹਾਡੀ ਜੋਗ-ਮੱਤ ਦੀ ਵਿਧੀ ਦੁਆਰਾ ਮੁਕਤੀ ਪ੍ਰਾਪਤੀ ਨਹੀਂ ਕੀਤੀ ਜਾ ਸਕਦੀ ।

"ਕਿਉ ਕਰਿ ਬਾਧਾ ਸਰਪਨਿ ਖਾਧਾ ॥
 ਕਿਉ ਕਰਿ ਬੋਇਆ ਕਿਉ ਕਰਿ ਲਾਧਾ ॥
 ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥
 ਇਹੁ ਤਤ ਬੀਜਾਰੈ ਸੁ ਗੁਰੂ ਹਮਾਰਾ ॥੧੪ ॥"

ਜੋਗੀਆਂ ਦੇ ਮੁਖੀ ਲੋਹਾਰੀਪਾ ਨੂੰ ਪਹਿਲੀ ਵਾਰ ਇਤਨੇ ਸੁਖਸ਼ਮ ਤਰੀਕੇ ਨਾਲ ਜੋਗ-ਮੱਤ ਨੂੰ ਕਿਸੇ ਵਿਅਕਤੀ ਨੇ ਗਲਤ ਸਿਧ ਕਰ ਕੇ ਦਰਸਾਇਆ ਸੀ । ਇਤਨੀ ਬੁਰੀ ਤਰ੍ਹਾਂ ਨਾਲ ਲਾ-ਜਵਾਬ ਹੋਇਆ ਲੋਹਾਰੀਪਾ, ਸਤਿਗੁਰੂ ਜੀ ਅੱਗੇ ਧਰਮ ਚਰਚਾ ਦਾ ਅਗਲਾ ਪ੍ਰਸ਼ਨ ਇਹ ਕਹਿਕੇ ਪੇਸ਼ ਕਰਦਾ ਹੈ ਕਿ ਜਿਹਤਾ ਸਾਨੂੰ ਇਸ ਪ੍ਰਸ਼ਨ ਦਾ ਉਤਰ ਦੇ ਦੇਵੇ ਤਾਂ ਅਸੀਂ ਸਾਚੇ ਜੋਗ-ਮੱਤ ਵਾਲੇ ਉਸਨੂੰ ਆਪਣਾ ਗੁਰੂ ਮੰਨ ਲੈਣ ਲਈ ਤਿਆਰ ਹਾਂ । "ਇਹੁ ਤਤ ਬੀਜਾਰੈ ਸੁ ਗੁਰੂ ਹਮਾਰਾ " ਕਹਿਕੇ ਜੋਗੀ ਆਪਣੇ ਪ੍ਰਸ਼ਨ ਦਾ ਉਤਰ, ਤਤ-ਗਿਆਨ ਵਿਚੋਂ ਦੇਣ ਦੀ ਬੇਨਤੀ ਕਰਦਾ ਹੈ । ਕਿਉਂਕਿ ਸਤਿਗੁਰੂ ਜੀ ਨੇ ਪਿਛਲੇ ਸਾਰੇ ਪ੍ਰਸ਼ਨਾਂ ਦੇ ਉਤਰ ਤਤ-ਗਿਆਨ ਦੀ ਰੋਸ਼ਨੀ ਵਿਚੋਂ ਹੀ ਦਿੱਤੇ ਸਨ । ਤਤ-ਗਿਆਨ ਦੀ ਰੋਸ਼ਨੀ ਵਿਚੋਂ ਦਿੱਤਾ ਹੋਇਆ ਉਤਰ ਮੁਕੰਮਲ ਅਤੇ ਸਹੀ (Final) ਹੁੰਦਾ ਹੈ ਭਾਵ ਉਸ ਉਤੇ ਅੱਗੇ ਕਿੰਤੂ ਨਹੀਂ ਕੀਤਾ ਜਾ ਸਕਦਾ । ਜਿਨ੍ਹੇ ਕੀ ਜਵਾਬ ਸਤਿਗੁਰੂ ਜੀ ਨੇ ਹੁਣ ਤੇਕ ਦੀ ਚਰਚਾ ਵਿਚ ਦਿੱਤੇ ਹਨ ਉਹਨਾਂ ਉਤੇ ਇਕ ਜਗ ਭੀ ਕਿੰਤੂ ਜੋਗੀਆਂ ਵਲੋਂ ਨਹੀਂ ਹੋ ਸਕਿਆ ਪਰ ਜੋਗੀਆਂ ਦੀ ਇਕ ਭੀ ਗੱਲ ਐਸੀ ਨਹੀਂ ਜਿਸ ਨੂੰ ਸਤਿਗੁਰੂ ਜੀ ਨੇ ਆਪਣੇ ਤਰਕ ਨਾਲ ਕੇਂਟ ਕੇ ਉਸਨੂੰ ਗਲਤ ਸਿਧ ਨਾ ਕਰ ਦਿੱਤਾ ਹੋਵੇ । ਇਥੋਂ ਤੇਕ ਕਿ ਪਿਛਲੇ ਅਤਿਅੰਤ ਸੁਖਸ਼ਮ ਸਵਾਲ ਵਿਚੋਂ ਭੀ ਗੁਰੂ ਜੀ ਨੇ ਥੋੜ੍ਹ ਸਿਧ ਕਰ ਦਿੱਤੀ । ਹੁਣ ਤਾਂ ਕੇਵਲ ਇਕੋ ਰਸਤਾ ਜੋਗੀਆਂ ਕੌਲ ਬਚਿਆ ਸੀ, ਕਿ ਉਹ ਆਪਣਾ ਆਖਰੀ ਸਵਾਲ ਪੇਸ਼ ਕਰਕੇ ਸਤਿਗੁਰੂ ਜੀ ਦੀ ਮੱਤ ਅੱਗੇ ਆਪਣੀ ਹਾਰ ਮੰਨ ਲੈਣ । ਇਹੀ ਗੱਲ ਜੋਗੀ ਕਰ ਰਹੇ ਹਨ ।

"ਕਿਉ ਕਰਿ ਬਾਧਾ ਸਰਪਨਿ ਖਾਧਾ" ਆਖ ਕੇ ਜੋਗੀਆਂ ਦਾ ਮੁਖੀ ਪੁੱਛ ਰਿਹਾ ਹੈ ਕਿ ਇਹ ਜੀਵ ਜੰਮਣ ਮਰਨ ਦੇ ਗੇਤ੍ਰ ਵਿਚ ਕਿਉਂ ਪੈ ਗਿਆ । ਇਹ ਤਾਂ ਪਰਮੇਸ਼ਰ ਵਿਚ ਲੀਨ ਸੀ ਫਿਰ ਮਾਇਆ-ਰੂਪੀ ਸੱਪਣੀ ਇਸਨੂੰ ਕਿਵੇਂ ਨਿਗਲ ਗਈ । "ਕਿਉ ਕਰਿ ਬੋਇਆ" ਇਸ ਜੀਵ ਨੇ ਆਪਣਾ ਗਿਆਨ ਰਤਨ ਕਿਵੇਂ ਗੁਆ ਲਿਆ । "ਕਿਉ ਕਰਿ ਲਾਧਾ" ਹੁਣ ਕਿਸ ਤਰੀਕੇ ਨਾਲ ਇਸ ਜੀਵ ਨੂੰ ਇਸਦਾ ਗਿਆਨ ਰਤਨ ਪ੍ਰਾਪਤ ਹੋਵੇ । "ਕਿਉ ਕਰਿ ਨਿਰਮਲੁ" ਇਹ ਜੀਵ ਕਿਵੇਂ ਨਿਰਮਲ ਹੋਵੇਗਾ । "ਕਿਉ ਕਰਿ ਅੰਧਿਆਰਾ" ਅਤੇ ਜੀਵ ਅੰਦਰ (ਅਗਿਆਨਤਾ) ਅੰਧਕਾਰ ਦਾ ਕੀ ਕਾਰਨ ਹੈ । ਇਹਨਾਂ ਗੱਲਾਂ ਦਾ ਸਹੀ ਉਤਰ ਦੇ ਕੇ ਜੇ ਕੋਈ ਸਾਡੀ ਤਸਲੀ ਕਰਵਾ ਦੇਵੇ ਤਾਂ ਅਸੀਂ ਉਸਨੂੰ ਗੁਰੂ ਮੰਨ ਲਵਾਂਗੇ ।

ਧਰਮ ਚਰਚਾ ਦੀ ਦੁਨੀਆਂ ਵਿਚ ਇਹ ਸਭ ਤੋਂ ਵੱਡਾ ਅਤੇ ਆਖਰੀ ਪ੍ਰਸ਼ਨ ਹੈ । ਇਥੇ ਆ ਕੇ ਧਰਮ ਚਰਚਾ ਦਾ ਵਿਸਾ ਉਲੜਿਆ ਹੀ ਰਹਿੰਦਾ ਹੈ । ਕੋਈ ਭੀ ਦਿਸ਼ਾ-ਹੀਨ ਮੱਤ ਇਥੇ ਅਪਤ ਕੇ ਆਪਣੇ ਅਪਣੇ ਨੂੰ ਬਚਾਉਣ ਲਈ, ਆਪਾ ਵਿਚੋਂਧੀ ਦਲੀਲਾਂ ਹੀ ਦਿੰਦੀ ਹੈ । ਇਸ ਲਈ ਇਸ ਪੜਾ ਤੇ ਧਰਮ ਚਰਚਾ, ਗੋਰਖ ਧੰਦਾ ਬਣ ਕੇ ਰਹਿ ਜਾਂਦੀ ਹੈ । ਜਿਸ ਕਿਸੇ ਕੋਲ ਇਸਦਾ ਸਹੀ ਉਤਰ ਹੋਵੇਗਾ, ਕੁਦਰਤੀ ਗੱਲ ਹੈ ਦੂਸਰੇ ਲੋਕ (ਹੋਰ ਮੱਤਾਂ ਵਾਲੇ) ਉਸਦੇ ਅਗੇ ਸਿਰ ਛੁਕਾ ਕੇ ਆਪਣੀ ਹਾਰ ਮੰਨ ਲੈਣਗੇ । ਇਸੇ ਲਈ ਜੋਗੀਆਂ ਨੇ ਭੀ ਸਹੀ ਉਤਰ ਮਿਲਣ ਉਪਰੰਤ ਹੀ, ਸਤਿਗੁਰੂ ਜੀ ਦੀ ਵਿਚਾਰ-ਧਾਰਾ ਨੂੰ ਸੋਧ ਵਿਚਾਰ-ਧਾਰਾ ਮੰਨ ਕੇ ਆਪਣਾ ਲੈਣ ਲਈ ਵਾਦਾ ਕੀਤਾ । ਸਤਿਗੁਰੂ ਜੀ ਨੇ ਭੀ ਜੋਗੀਆਂ ਦੀ ਪੂਰੀ ਤਾਸੀਲੀ ਆਪਣੇ ਜਵਾਬ ਰਾਹੀਂ ਕਰਵਾ ਦਿੱਤੀ । ਇਸਤੋਂ ਅਗਲਾ ਗੋਸ਼ਟੀ ਦਾ ਭਾਗ, ਉਪਦੇਸ਼ ਰੂਪ ਹੀ ਹੈ ਭਾਵ ਇਸਤੋਂ ਅਗੇ ਜੋਗੀ ਸਤਿਗੁਰੂ ਜੀ ਨੂੰ ਆਪਣੇ ਨਾਲੋਂ ਸ੍ਰੇਸ਼ਟ ਗਿਆਨ-ਵਾਨ ਮੰਨ ਕੇ ਉਹਨਾਂ ਕੋਲ ਜਾਣਕਾਰੀ ਪ੍ਰਾਪਤ ਕਰਦੇ ਹਨ ਅਤੇ ਆਪਣੀਆਂ ਸੰਕਾਵਾਂ ਦਾ ਨਿਵਾਰਨ ਕਰ ਰਹੇ ਹਨ ।

"ਦੁਰਮਤਿ ਬਾਧਾ ਸਰਪਨਿ ਖਾਧਾ ॥
ਮਨਮੁਖਿ ਖੋਇਆ ਗੁਰਮੁਖਿ ਲਾਧਾ ॥
ਸਤਿਗੁਰੂ ਮਿਲੈ ਅੰਧੇਰਾ ਜਾਇ ॥
ਨਾਨਕ ਹਉਮੈ ਮੇਟਿ ਸਮਾਇ ॥ ੧੫ ॥"

ਪਿਛਲੇ ਪਦੇ ਵਿਚ ਕੀਤੇ ਪ੍ਰਸ਼ਨ "ਕਿਉ ਕਰਿ ਬਾਧਾ ਸਰਪਨਿ ਖਾਧਾ" ਦੇ ਉਤਰ ਵਿਚ ਸਤਿਗੁਰੂ ਜੀ ਆਖ ਰਹੇ ਹਨ "ਦੁਰਮਤਿ ਬਾਧਾ ਸਰਪਨਿ ਖਾਧਾ" ਕਿ ਖੋਟੀ ਮੱਤ (ਮਨ-ਮੱਤ) ਅਤੇ ਮਨ ਜਿਹਤੇ, ਸੁਨ ਹੋ ਕੇ ਚਿੱਤ ਵਿਚ ਸਮਾਏ ਹੋਏ ਸਨ, ਜੇ ਫਿਰ ਜਾਗ ਪੈਣ ਭਾਵ ਮਨ ਦੀ ਮੱਤ ਸੱਪਣੀ ਜੇ ਫਿਰ ਪਰਗਟ ਹੋ ਜਾਵੇ ਤਾਂ ਇਹ ਜੀਵ ਨੂੰ ਆਪਣੇ ਲੋਪੇਟੇ ਵਿਚ ਲੈਕੇ ਉਲਟ ਰਸਤੇ ਪਾ ਦਿੰਦੀ ਹੈ । ਜਿਸ ਉਤੇ ਚਲਕੇ ਜੀਵ ਆਪਣਾ ਗਿਆਨ ਰਤਨ ਖੋ ਬੈਠਦਾ ਹੈ । ਕਿਉਂਕਿ ਇਸਦੇ ਅੰਦਰ ਦੂਸਰੀ ਭਾਵਨਾ ਜਾਗ ਪੈਂਦੀ ਹੈ । ਸਰਤੀ ਨਾਮ-ਰਸ ਨਾਲੋਂ ਟੁੱਟਣ ਸਾਰ, ਜੀਵ ਦਾ ਕੁਨੈਕਸ਼ਨ (ਮੇਲ) ਪਰਮੇਸ਼ਰ ਨਾਲੋਂ ਟੁੱਟ ਜਾਂਦਾ ਹੈ । "ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ" ਦੀ ਹਾਲਤ ਪੈਦਾ ਹੋ ਜਾਂਦੀ ਹੈ ।

ਅਗਲਾ ਸਵਾਲ ਜੋਗੀ ਦਾ "ਕਿਉਂ ਕਰਿ ਖੋਇਆ ਕਿਉਂ ਕਰਿ ਲਾਧਾ" ਸੀ । ਸਤਿਗੁਰੂ ਜੀ ਦਾ ਉਤਰ ਹੈ "ਮਨਮੁਖਿ ਖੋਇਆ ਗੁਰਮੁਖਿ ਲਾਧਾ" ਕਿ ਮਨ ਦੀ ਮੱਤ ਦੇ ਜਾਗ ਪੈਣ ਕਾਰਨ ਜੀਵ ਮਨਮੁਖ ਹੋ ਗਿਆ ਜਿਸ ਤੇ ਗਿਆਨ ਸਰੂਪ ਪਰਮੇਸ਼ਰ ਵੱਲ ਇਸ ਨੇ ਪਿੱਠ ਕਰ ਲਈ । ਪਰਮੇਸ਼ਰ ਤੋਂ ਮਿਲਣ ਵਾਲੀ ਰੌਸ਼ਨੀ ਇਸ ਜੀਵ ਨੂੰ ਮਿਲਣੀ ਬੰਦ ਹੋ ਗਈ । ਭਰਮ ਦਾ ਅੰਧਕਾਰ ਇਸਦੇ ਹਿਰਦੇ(ਬ੍ਰਹਮੰਡ) ਵਿਚ ਛਾ ਗਿਆ ਤੇ ਇਸਦਾ ਕੁਨੈਕਸ਼ਨ ਪਾਰਬ੍ਰਹਮ ਨਾਲੋਂ ਕੱਟਿਆ ਗਿਆ । ਇਸ ਤਰੀਕੇ ਨਾਲ ਆਪਣੀ ਮਨਮੁਖਤਾ ਕਾਰਨ ਆਪਣੇ ਹਿਰਦੇ ਵਿਚਲਾ ਗਿਆਨ-ਰਤਨ ਖੋ ਲਿਆ । ਹੁਣ ਜੇ ਇਹ ਜੀਵ ਗੁਰਮੁਖ

ਬਣ ਜਾਵੇ, ਗੁਰਮਤਿ ਗੁਹਿਣ ਕਰ ਲਵੇ ਤਾਂ ਫੇਰ ਇਸਦਾ ਗਿਆਨ ਰਤਨ, ਗੁਰਬਾਣੀ (ਗਰ-ਉਪਦੇਸ਼) ਵਿਚੋਂ ਇਸਨੂੰ ਪ੍ਰਾਪਤ ਹੋ ਸਕਦਾ ਹੈ। ਤਦ ਉਪਰੰਤ ਇਸਦਾ ਅੰਦਰਲਾ ਹਨੇਰਾ ਨਸ਼ਟ ਹੋ ਜਾਵੇਗਾ। ਇਸੇ ਲਈ ਸਤਿਗੁਰੂ ਜੀ ਆਖਦੇ ਹਨ "ਸਤਿਗੁਰ ਮਿਲੈ ਅੰਧੇਰਾ ਜਾਇ" ਭਾਵ ਗੁਰਬਾਣੀ ਵਿਚੋਂ ਤਤ-ਗਿਆਨ ਦੀ ਪ੍ਰਾਪਤੀ ਹੋਣ ਨਾਲ ਹਿਰਦੇ ਵਿਚੋਂ ਅੰਧਕਾਰ ਸਮਾਪਤ ਹੋ ਜਾਵੇਗਾ। "ਨਾਨਕ ਹਉਮੈ ਮੇਟਿ ਸਮਾਇ" ਹਿਰਦੇ ਵਿਚਲਾ ਇਹ ਹਨ੍ਹੇਰਾ ਹੀ ਜੀਵ ਦੀ ਹਉਮੈ ਦਾ ਕਾਰਨ ਹੁੰਦਾ ਹੈ, ਜਿਸਦੇ ਨਸ਼ਟ ਹੋ ਜਾਣ ਨਾਲ ਹਉਮੈ ਮਿਟ ਜਾਂਦੀ ਹੈ ਅਤੇ ਮਨ ਆਪਣੇ ਅੰਦਰ ਹੀ ਸੁਰਤ ਟਿਕਾ ਕੇ, ਸਹਜ ਸਮਾਧ ਹੋ ਜਾਂਦਾ ਹੈ।

ਗੁਰਮਤਿ ਨੇ ਹਉਮੈ ਰੋਗ ਦੀ ਜੜ੍ਹੀ, ਭਰਮ ਨੂੰ ਮੰਨਿਆ ਹੈ। ਅਗਿਆਨ ਭਰਮ ਦਾ ਬੀਜ-ਰੂਪ ਹੈ, ਜਿਸਤੋਂ ਹਉਮੈ ਦਾ ਜਨਮ ਹੁੰਦਾ ਹੈ ਅਤੇ ਹਉਮੈ ਭਰਮ ਦਾ ਅੰਕੁਰ ਬਣ ਕੇ ਪਰਗਟ ਹੋ ਜਾਂਦਾ ਹੈ। "ਕਾਮ ਕੋਥੇ ਲੋਭ ਮੌਹ" ਇਹ ਹਉਮੈ ਦੇ ਚਾਰ ਵੱਡੇ ਟਾਹਣੇ ਹਨ, ਜਿਸਤੋਂ ਅਗੇ ਛੋਟੇ ਟਾਹਣੇ ਟਾਹਣੀਆਂ ਪੱਤੇ ਢੁਲ ਫਲ ਆਦਿ ਸਾਰੇ ਇਸ ਬ੍ਰਿਛ ਦੇ ਹਿੱਸੇ ਹਨ। ਇਹ ਵਿਕਾਰ ਰੂਪੀ ਬ੍ਰਿਛ, ਮਨੁਖੀ ਮਨ ਅੰਦਰ ਹੈ। ਇਹ ਮਾਇਆ ਰੂਪੀ ਬ੍ਰਿਛ ਭਰਮ (ਅਗਿਆਨਤਾ) ਰੂਪੀ ਜਤ ਵਿਚੋਂ ਰਸ ਪ੍ਰਾਪਤ ਕਰਕੇ ਫਲਦਾ-ਫਲਦਾ ਰਹਿੰਦਾ ਹੈ। ਗੁਰਮਤਿ ਵਿਚ ਹੰਕਾਰ ਮਾਰਨ ਲਈ ਇਸਦੀ ਜੜ੍ਹੀ, ਅਗਿਆਨਤਾ ਨੂੰ ਹੀ ਨਸ਼ਟ ਕਰ ਦੇਣ ਦਾ ਉਪਦੇਸ਼ ਹੈ। ਜਿਸਦੇ ਨਸ਼ਟ ਹੋ ਜਾਣ ਨਾਲ ਇਹ ਸਾਰਾ ਬ੍ਰਿਛ ਆਪਣੇ ਆਪ ਹੀ ਨਸ਼ਟ ਹੋ ਜਾਂਦਾ ਹੈ। ਇਸੇ ਲਈ ਭਗਤ ਕਬੀਰ ਜੀ ਨੇ ਕਿਹਾ ਹੈ, "ਧੀਨ ਜਨਮੁ ਤਾਹੀ ਕੈ ਗਵੈ॥ ਮਾਰੈ ਏਕਹਿ ਤਜਿ ਜਾਇ ਘਵੈ॥" ਕਿ ਉਸ ਵਿਅਕਤੀ ਦਾ ਜਨਮ ਧੀਨ ਗਿਣਿਆ ਜਾਵੇਗਾ, ਜਿਸਨੇ ਭਰਮ ਦਾ ਨਾਸ ਕਰਕੇ ਬਾਕੀ ਸਮਸਤ ਵਿਕਾਰਾਂ ਨੂੰ ਆਪਣੇ ਅੰਦਰੋਂ ਨਸ਼ਟ ਕਰ ਦਿਤਾ ਹੈ। ਇਕ ਹੋਰ ਸਲੋਕ ਵਿਚ ਭਗਤ ਕਬੀਰ ਜੀ ਆਖਦੇ ਹਨ, "ਕਬੀਰ ਏਕ ਮਰੰਤੇ ਦੁਇ ਮੂਝੇ ਦੋਇ ਮਰੰਤਹ ਚਾਰਿ॥ ਚਾਰਿ ਮਰੰਤਹ ਛਹ ਮੂਝੇ ਚਾਰਿ ਪੁਰਖ ਦੁਇ ਨਾਰਿ॥" ਭਾਵ ਕਿ ਇਕ ਦੇ ਮਾਰਨ ਉਪਰੰਤ ਪੰਜ ਵੱਡੇ ਵਿਕਾਰ ਆਪਣੇ ਆਪ ਹੀ ਮਰ ਜਾਂਦੇ ਹਨ। ਇਸ ਤਰਾਂ ਮਰਨ ਵਾਲਿਆਂ ਦੀ ਗਿਣਤੀ ਛੇ ਹੋ ਜਾਂਦੀ ਹੈ, ਜਿਨ੍ਹਾਂ ਵਿਚ ਚਾਰ ਪੁਰਖ ਵਾਚਕ ਅਤੇ ਦੋ ਇਸਤਰੀ ਵਾਚਕ ਹੁੰਦੇ ਹਨ।

ਪਰ ਗੁਰਮਤਿ ਨੂੰ ਛੋਡ ਕੇ ਬਾਕੀ ਸਾਰੀਆਂ ਮੱਤਾਂ ਨੇ ਵੋਡੇ ਵਿਕਾਰਾਂ ਦੀ ਗਿਣਤੀ ਕੇਵਲ ਪੰਜ ਹੀ ਮੰਨੀ ਹੈ। ਇਹਨਾਂ ਪੰਜਾਂ ਦੀ ਜਤ ਛੇਵਾਂ ਭਰਮ, ਉਹਨਾਂ ਅਨਮਤੀਆਂ ਦੀ ਬੁਧੀ ਦੀ ਪਕਤ ਵਿੱਚ ਨਹੀਂ ਆ ਸਕਿਆ। ਉਹ ਹੰਕਾਰ ਦਾ ਇਲਾਜ ਕਰਨ ਵਿੱਚ ਹੀ ਲੱਗੇ ਰਹੇ। ਮਨ ਤਾਂ ਆਪ ਹੀ ਹੰਕਾਰ-ਸਰੂਪ ਹੈ, ਪਰ ਮਨ ਨੇ ਸਰੀਰ ਨੂੰ ਨਿਸ਼ਾਨਾ ਬਣਾ ਕੇ ਆਪਣੀ ਮੰਤ ਦੁਆਰਾ ਸਰੀਰਕ ਕੁਆਵਾਂ ਚਾਹੀਂ ਆਪਣਾ ਇਲਾਜ ਕਰਨ ਦਾ ਉਪਰਾਲਾ ਵਿੱਚੀ ਰੱਖਿਆ। ਜਿਥੇ ਮਨ ਦੀ ਸੁਧਤਾ ਦੀ ਜ਼ਰੂਰਤ ਸੀ, ਉਥੇ ਤੀਰਥ ਇਸ਼ਨਾਨ ਚਾਹੀਂ ਪਿੰਡਾ ਯੋ ਕੇ ਹੀ ਸੁਧੀ ਪ੍ਰਾਪਤ ਕਰ ਲੈਣ ਵਿਚ ਵਿਸ਼ਵਾਸ ਕਰ ਲਿਆ ਗਿਆ।

ਮਨ ਦੇ ਮਾਰਨ ਦਾ ਜਦੋਂ ਸਵਾਲ ਆਇਆ ਤਾਂ ਸਰੀਰਕ ਕਸ਼ਟਾਂ ਰਾਹੀਂ, ਮਨ ਦੇ ਮਰ ਜਾਣ ਦੇ ਸੰਕਲਪ ਪੈਦਾ ਕਰ ਲਏ। ਕਹਿਣ ਦਾ ਭਾਵ ਇਹ ਹੈ ਕਿ ਮਨ ਦੀ ਬਜਾਏ ਤਨ ਨਾਲ ਜੁੜ ਗਏ। ਜਿਵੇਂ :-

"ਪਾਨੁ ਪਤਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁੰਗਮ ਸਾਧੇ ॥ ਪੰਚ ਜਨਾ ਸਿਉ
ਸੰਗੁ ਨ ਛੁਟਿਓ ਅਧਿਕ ਅੰਹਬੁਧਿ ਬਾਧੇ ॥ ੧ ॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ
ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ॥
ਰਹਾਉ ॥ ਮੌਨਿ ਭਿਓ ਕਰਪਾਤੀ ਰਹਿਓ ਨਗਨ ਫਿਚਿਓ ਬਨ ਮਾਹੀ ॥ ਤਟ ਤੀਰਬ ਸਭ
ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥ ੨ ॥ ਮਨ ਕਾਮਨਾ ਤੀਰਬ ਜਾਇ ਬਸਿਓ ਸਿਰਿ
ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥ ੩ ॥
ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭ੍ਰਮਿ ਬਹੁ ਅਰਪੇ
ਨਹ ਮਿਲੀਐ ਹਰਿ ਦੁਆਰਾ ॥ ੪ ॥ ਪੂਜਾ ਅਰਚਾ ਬੰਦਨ ਢੰਡਉਤ ਖਟ ਕਰਮਾ ਰਤੁ
ਰਹਤਾ ॥ ਹੁਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥ ੫ ॥ ਜੋਗ
ਸਿਧ ਆਸਣ ਚਉਰਸੀਹੀ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਵਿਰਿ ਵਿਰਿ
ਜਨਮੈ ਹਰਿ ਸਿਉ ਸੰਗੁ ਨ ਗਹਿਆ ॥ ੬ ॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ
ਹੁਕਮੁ ਅਫਾਰਾ ॥ ਸੋਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥ ੭ ॥ ਹਰਿ
ਕੀਰਤਿ ਸਾਧਮੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ
ਜਿਸੁ ਪੁਰਬ ਲਿਖੇ ਕਾ ਲਹਨਾ ॥ ੮ ॥ ਤੇਰੇ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ
ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥

(ਪੰਨਾ ੯ ੧-੯ ੮ ੮ ੨)

ਇਸ ਸ਼ਬਦ ਵਿਚ ਸਾਰੇ ਯਤਨ (ਸਾਧਨ) ਜਿਹਤੇ ਕਿ ਵਖਰੀਆਂ- 2 ਮੱਤਾਂ ਦੁਆਰਾ
ਮੁਕਤੀ ਪ੍ਰਾਪਤੀ ਲਈ ਅਪਣਾਏ ਜਾਂਦੇ ਰਹੇ, ਦਾ ਜਿਕਰ ਕੀਤਾ ਗਿਆ ਹੈ। ਗੁਰੂ ਅਰਜਨ
ਦੇਵ ਜੀ ਅਨੁਸਾਰ, ਇਹਨਾਂ ਵਿਚੋਂ ਇਕ ਭੀ ਸਾਧਨ ਮੁਕਤੀ ਪ੍ਰਾਪਤ ਕਰਾ ਦੇਣ ਦੇ ਸਮਰੱਬ
ਨਹੀਂ ਹੈ। ਕੇਵਲ ਇਕੋ ਵਿਧੀ ਮੁਕਤੀ ਪ੍ਰਾਪਤੀ ਦੀ ਇਸ ਸ਼ਬਦ ਅਨੁਸਾਰ ਜੋ ਮੌਨੀ ਗਈ
ਹੈ, ਉਹ ਇਹ ਹੈ ਕਿ ਪਰਮੇਸ਼ਰ ਦੇ ਦੁਆਰੇ ਤੇ ਜੀਵ ਢਹਿ ਪਵੇ ਅਤੇ ਉਸ ਪਾਸੋਂ ਬਿਬੇਕ-
ਬੁਧੀ (ਗੁਰਮਤਿ) ਦੀ ਪ੍ਰਾਪਤੀ ਲਈ ਅਰਦਾਸ ਕਰੇ।

ਗੁਰਮਤਿ ਦਾ ਸ਼ਬਦ-ਭੇਦ ਇਸ ਜੀਵ ਦੇ ਸਮਝ ਵਿਚ ਆ ਜਾਵੇ, ਤਦ ਹੀ
ਬਿਬੇਕ-ਬੁਧ ਦੀ ਪ੍ਰਾਪਤੀ ਹੋਇਆ ਕਰਦੀ ਹੈ। ਪਰਮੇਸ਼ਰ ਦੀ ਕ੍ਰਿਪਾ ਨਾਲ ਹੀ ਸ਼ਬਦ -
ਭੇਦ ਦਾ ਸਮਝ ਵਿਚ ਆਉਣਾ ਗੁਰਬਾਣੀ ਅਨੁਸਾਰ ਮੰਨਿਆ ਗਿਆ ਹੈ। ਇਸੇ ਲਈ
ਪਰਮੇਸ਼ਰ ਅੰਗੇ ਅਰਦਾਸ ਕਰਨ ਦੀ ਲੋਤ ਹੁੰਦੀ ਹੈ। ਗੁਰਬਾਣੀ ਦਾ ਉਪਦੇਸ਼,
ਮਾਇਆ ਵਿਚੋਂ ਹੀ ਪ੍ਰਮਾਣ ਦੇ ਕੇ ਸਮਝਾਇਆ ਹੋਇਆ ਹੈ। ਇਸ ਲਈ ਹਰ ਸ਼ਬਦ ਦੇ ਦੋ
ਅਰਬ ਬਣ ਜਾਣੇ ਕੁਦਰਤੀ ਗਲ ਹੈ। ਗੁਰਬਾਣੀ ਦੇ ਅੰਖਰੀ ਅਰਬ ਸੰਸਾਰੀ ਭਾਸ਼ਾ ਅਨੁਸਾਰ

ਜਦ ਅਸੀਂ ਮੰਨ ਲੈਂਦੇ ਹਾਂ ਤਾਂ ਗੁਰਬਾਣੀ ਵਿਚ ਆਪਾ ਵਿਰੋਧੀ ਖਿਆਲ ਮਾਲੂਮ ਹੋਣ ਲੋਗਦੇ ਹਨ। ਪਰ ਜੇ ਇਨ੍ਹਾਂ ਦੇ ਨਿਰਾਕਾਰੀ ਅਰਥ ਖੋਜ ਕੇ, ਜਿਹਡੇ ਕਿ ਗੁਰਬਾਣੀ ਵਿਚ ਹੀ ਸੌਜ਼ੁਦ ਹਨ, ਗੁਰਬਾਣੀ ਨੂੰ ਸਮਝਿਆ ਜਾਵੇ ਤਾਂ ਆਪਾ ਵਿਰੋਧੀ ਅਰਥ ਨਿਕਲਣੇ ਬੰਦ ਹੋ ਜਾਂਦੇ ਹਨ। ਜੇ ਕਿ ਬਾਣੀ ਦੀ ਸਹੀ ਸੋਭੀ ਕਰਵਾ ਦਿੰਦੇ ਹਨ। ਜਿਹਡੇ ਲੋਕ ਸਰੀਰ ਨਾਲ ਜੁੜ ਕੇ ਗੁਰਬਾਣੀ ਦੇ ਬਾਹਰੀ ਅਰਥ ਲੈ ਕੇ ਚੱਲ ਪਏ, ਉਹਨਾਂ ਦੇ ਰਸਤੇ ਦਿਸ਼ਾ-ਹੀਣ ਅਤੇ ਆਪਾ ਵਿਰੋਧੀ ਖਿਆਲਾਂ ਨਾਲ ਭਰੇ ਹੋਏ ਹਨ।

ਉਪਰੋਕਤ ਸ਼ਬਦ ਵਿਚ ਦਰਸਾਏ ਹੋਏ ਮਾਰਗਾਂ ਦੇ ਧਾਰਨੀ ਭੀ ਇਸੇ ਬਿਮਾਰੀ ਤੋਂ ਗ੍ਰਾਸਤ ਹੋਣ ਕਰਕੇ ਭਰਮ ਨੂੰ ਨਹੀਂ ਸਮਝ ਸਕੇ। ਕਿਉਂਕਿ ਭਰਮ ਦਾ ਕਾਲਾ ਚਸ਼ਮਾ ਤਾਂ ਉਹਨਾਂ ਦੇ ਮਨ ਦੀ ਅੱਖ ਉਤੇ ਲੱਗਾ ਹੋਇਆ ਸੀ। ਉਸਨੂੰ ਤਾਂ ਕੋਈ ਪੂਰਾ ਗੁਰੂ ਹੀ ਦੱਸ (ਸਮਝਾ) ਕੇ ਉਤਰਵਾ ਸਕਦਾ ਸੀ। ਇਹੀ ਕਾਰਨ ਸੀ, ਭਰਮ ਗਿਆਨੀਆਂ ਦਾ ਇਹਨਾਂ ਉਪਰੋਕਤ ਸਵਾਲਾਂ ਨੂੰ ਵਿਚਾਰਨ ਸਮੇਂ ਕੇਵਲ ਗੁਰੂ ਨਾਨਕ ਦੇਵ ਜੀ ਤੋਂ ਬਿਨਾਂ, ਇਸ ਉਲਝੀ ਹੋਈ ਗੁੱਥੀ ਨੂੰ ਸਮਝਾਉਣ ਵਾਲਾ ਹੋਰ ਉਸ ਵੇਲੇ ਕੋਈ ਹੋਵੇ, ਐਸਾ ਸਬੂਤ ਨਹੀਂ ਮਿਲਦਾ। ਇਸੇ ਲਈ ਜੋਗੀਆਂ ਨੇ ਸਤਿਗੁਰੂ ਜੀ ਦੀ ਸਾਰੀ ਗੱਲ ਸੁਣਕੇ ਚੋਪ ਧਾਰੀ ਰੱਖੀ, ਕਿਉਂਕਿ ਜੋ ਕੁਝ ਉਹ ਸੁਣ ਰਹੇ ਸੀ, ਉਸ ਨਾਲ ਉਹ ਭੀ ਸਹਿਮਤ ਸਨ। ਕੋਈ ਭੀ ਟਿੱਪਣੀ ਜਾਂ ਕਿੰਤੂ ਜੋਗੀਆਂ ਵਲੋਂ ਕੀਤਾ ਹੋਇਆ ਇਥੇ ਸੌਜ਼ੁਦ ਨਹੀਂ ਹੈ। ਜਿਸਤੋਂ ਸਤਿਗੁਰੂ ਜੀ ਦੇ ਉਤਰਾਂ ਨਾਲ ਜੋਗੀਆਂ ਦੀ ਸਹਿਮਤੀ ਅਤੇ ਸੰਤੁਸ਼ਟੀ ਦਾ ਆਭਾਸ ਹੁੰਦਾ ਹੈ। ਸਤਿਗੁਰੂ ਜੀ ਹੋਰ ਵਿਸਥਾਰ ਨਾਲ ਜੋਗੀਆਂ ਨੂੰ ਸੁੰਨ ਬਾਰੇ ਗਿਆਨ ਕਰਵਾ ਰਹੇ ਹਨ।

"ਸੁਨ ਨਿਰਤਰਿ ਦੀਜੈ ਬੰਧੁ ॥ ਉਛੈ ਨ ਹੰਸਾ ਪੜੈ ਨ ਕੰਧੁ ॥
ਸਹਜ ਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ ਸਾਚਾ ॥ ੧੯ ॥"

ਜੋਗੀ ਸੁਨ ਸਮਾਧ ਨੂੰ ਸਭ ਤੋਂ ਵੱਡੀ ਉਪਲਭਧੀ ਜਾਂ ਟੀਚਾ ਮੰਨਦੇ ਸਨ ਪਰ ਗੁਰਮਤਿ ਅਨੁਸਾਰ ਸੁਨ ਤੋਂ ਬਾਅਦ ਹੀ ਗਿਆਨ ਪ੍ਰਾਪਤੀ ਦਾ ਕੰਮ ਸੁਰੂ ਹੁੰਦਾ ਹੈ। ਸੁਨ ਤਾਂ ਕੇਵਲ ਇਕ ਮਨ ਇਕ ਚਿੱਤ ਹੋ ਕੇ ਬੈਠ ਜਾਣਾ ਹੀ ਹੈ। ਗੁਰੂ ਦਾ ਉਪਦੇਸ਼ ਧਾਰਨ ਕਰਨ ਤੋਂ ਪਹਿਲਾਂ ਮਨ ਅਤੇ ਚਿੱਤ ਇਕ ਹੋ ਕੇ ਪੂਰੇ ਧਿਆਨ ਨਾਲ ਗੁਰੂ ਦਾ ਉਪਦੇਸ਼ ਗ੍ਰਹਿਣ ਕਰਨ। ਜਿਤਨਾਂ ਚਿਰ ਉਹ ਗੁਰ-ਉਪਦੇਸ਼ ਨਾਲ ਆਪਣੀ ਸੁਰਤ ਜੋੜ ਕੇ ਗੁਰ-ਉਪਦੇਸ਼ ਸੁਣਦੇ ਰਹਿੰਦੇ ਹਨ, ਗੁਰਮਤਿ ਅਨੁਸਾਰ ਇਹੀ ਸਹਜ-ਸਮਾਧ ਹੁੰਦੀ ਹੈ। "ਸਹਜ ਸਮਾਧ ਉਪਾਧੀ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥" ਇਥੋਂ ਭਗਤ ਰਵਿਦਾਸ ਜੀ ਆਪਣੀ 'ਸਹਜ ਸਮਾਧੀ' ਦਾ ਬਿਛਿਓ ਦੇ ਰਹੇ ਹਨ ਕਿ ਮੇਰੇ ਧੰਨ ਭਾਗ ਹਨ, ਜੇ ਮੇਰੀ ਸੁਰਤ ਹੁਣ ਉਪਾਧੀ ਰਹਿਤ ਹੋ ਕੇ ਮਨ ਅੰਦਰ ਜੁੜ ਗਈ ਹੈ। ਹੁਣ ਮੇਰੇ ਹਿਰਦੇ ਵਿਚ ਬ੍ਰਹਮ-ਗਿਆਨ ਦਾ ਪੂਰਾ ਪ੍ਰਕਾਸ਼ ਹੈ ਅਤੇ ਮੈਨੂੰ ਜਨਮ-ਮਰਨ ਦਾ ਕੌਂਝ ਨਹੀਂ ਰਿਹਾ। ਮਰਨ ਦਾ ਤਾਂ ਕੇਵਲ ਭਰਮ ਹੀ

ਜੀ ਜੇ ਗਿਆਨ ਦੀ ਰੋਸ਼ਨੀ ਵਿਚ ਹੁਣ ਨਹੀਂ ਰਿਹਾ। ਇਥੇ ਇਹ ਸਾਫ਼ ਸਿੱਧ ਹੋ ਗਿਆ ਹੈ ਕਿ ਗਿਆਨ ਪ੍ਰਾਪਤੀ ਤੋਂ ਬਿਨਾਂ ਸਮਾਧੀ ਲੇਗ ਹੀ ਨਹੀਂ ਸਕਦੀ। ਇਹਨਾਂ ਪੰਗਤੀਆ ਵਿਚ ਰਵਿਦਾਸ ਜੀ ਦਾ ਵਰਤਿਆ ਹੋਇਆ ਲਫਜ਼ 'ਉਪਾਧਿ ਰਹਤ' ਵਿਸ਼ੇਸ਼ ਮਹੱਤਵ ਰੱਖਦਾ ਹੈ। ਜੋਗੀਆਂ ਦੀ ਸੁਨ ਸਮਾਧ ਉਪਾਧੀ ਰਹਿਤ ਨਹੀਂ ਹੁੰਦੀ। ਉਹ ਤਾਂ ਸਗੋਂ ਮਨ ਨੂੰ ਹਰ ਵੇਲੇ ਉਪਾਧੀ ਤੋਂ ਵਰਜਨ ਭਾਵ ਸੁਰਤ ਨੂੰ ਰੋਕਣ ਦੇ ਯਤਨ ਕਰਦੇ ਰਹਿੰਦੇ ਹਨ, ਪਰ ਜਦੋਂ ਗੁਰ-ਉਪਦੇਸ ਸੁਣੀਦਾ, ਪੜ੍ਹੀਦਾ ਹੈ ਜਾਂ ਉਸਨੂੰ ਆਪਣੇ ਚਿੱਤ ਵਿਚ ਵਿਚਾਰੀਦਾ ਹੈ, ਉਸ ਸਮੇਂ ਮਨ ਅਤੇ ਚਿੱਤ ਇਕ ਜਗ ਰਹਿ ਕੇ ਹੀ ਕੰਮ ਕਰਦੇ ਹਨ। ਮਨ ਉਪਾਧੀ ਕਰਨ ਲਈ ਵਿਹਲਾ ਹੀ ਨਹੀਂ ਹੁੰਦਾ। ਉਪਾਧੀ ਤਾਂ ਮਨ ਵਿਚ ਉਦੋਂ ਜਾਗਦੀ ਹੈ ਜਦੋਂ ਇਹ ਵਿਹਲਾ ਹੋਵੇ। ਇਸੇ ਲਈ ਆਖਦੇ ਹਨ, "An Ideal brain is devil's workshop" ਵਿਹਲਾ ਦਿਮਾਗ ਸੈਡਾਨ ਦਾ ਕਾਰਖਾਨਾ ਹੈ। ਸੁਨ ਸਮਾਧ ਸਮੇਂ ਕਿਉਂਕਿ ਮਨ ਵਿਹਲਾ ਹੁੰਦਾ ਹੈ, ਇਸ ਕਰਕੇ 'ਉਪਾਧੀ ਰਹਿਤ' ਉਸ ਸਮੇਂ ਇਸ ਦਾ ਹੋ ਜਾਣਾ ਸੰਭਵ ਹੀ ਨਹੀਂ।

ਪਰ ਗੁਰਮਤਿ ਅਨੁਸਾਰ ਗੁਰ-ਸਬਦ ਦੇ ਗਿਆਨ ਨਾਲ ਮਨ ਨੂੰ ਸਮਝਾ ਕੇ, ਸੰਸਾਰੀ ਪਦਾਰਥਾਂ ਦੀ ਭੁਖ ਤੋਂ ਇਸਨੂੰ ਮੁਕਤ ਕਰਨ ਲਈ ਸੰਤੋਖ ਧਾਰਨ ਕਰਨਾ ਪਹਿਲਾ ਪਤਾਅ ਹੈ। ਸੰਤੋਖੀ ਮਨ ਮਾਇਕ ਪਦਾਰਥਾਂ ਪਿੱਛੇ ਨਹੀਂ ਭੜਿਆ ਕਰਦਾ। ਇਸ ਤਰੀਕੇ ਨਾਲ ਗੁਰਮੁਖ, ਗੁਰਮਤਿ ਦੇ ਗਿਆਨ ਮਾਰਗ ਤੇ ਚਲਦਾ ਹੋਇਆ, ਨਿਰਤਰ ਅੱਗੇ ਵੱਧਦਾ ਰਹਿੰਦਾ ਹੈ ਅਤੇ ਆਪਣੀ ਸੁਰਤ ਨੂੰ ਭੀ ਨਿਰਤਰ ਗੁਰ-ਉਪਦੇਸ ਨਾਲ ਜੁੜੀ ਰਹਿਣ ਵਾਸਤੇ ਸਮਝਾ ਕੇ ਰੱਖਦਾ ਹੈ। ਮਨ ਗੁਰ-ਸਬਦ ਨਾਲ ਜੁਤਿਆ ਹੋਣ ਕਰਕੇ, ਮਾਇਆ ਦੀ ਕਲਪਨਾ ਨਹੀਂ ਕਰਦਾ। ਇਸ ਲਈ ਇਸ ਨੂੰ ਦੂਸਰੇ ਜਨਮ ਵਿਚ ਨਹੀਂ ਪਾਇਆ ਜਾ ਸਕਦਾ। ਸਹਜ-ਅਵਸਥਾ ਵਿਚ ਮਨ ਹਿਰਦੇ (ਨਿਜ-ਘਰ) ਨੂੰ ਹੀ ਸਾਚੇ ਦਾ ਘਰ ਜਾਣ (ਸਮਝ) ਲੈਂਦਾ ਹੈ। ਇਸ ਲਈ ਸੰਚ ਨਾਲ ਜੁਤਿਆ ਹੋਇਆ ਮਨ ਸੰਚੇ ਸਾਹਿਬ ਨੂੰ ਭਾਅ ਜਾਂਦਾ ਹੈ, ਚੰਗਾ ਲੰਗ ਪੈਂਦਾ ਹੈ ਅਤੇ ਪਰਮੇਸ਼ਰ ਉਸਨੂੰ ਆਪਣੇ ਖਜ਼ਾਨੇ ਵਿਚ ਪਾ ਲੈਂਦਾ ਹੈ।

"ਕਿਸੁ ਕਾਰਣਿ ਗਿਹੁ ਤਜਿਓ ਉਦਾਸੀ ॥
 ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥
 ਕਿਸੁ ਵਖਰ ਕੇ ਤੁਮ ਵਣਜਾਰੇ ॥
 ਕਿਉ ਕਰਿ ਸਾਬੁ ਲੰਘਾਵੁ ਪਾਰੇ ॥੧੨॥"

ਪਿੱਛੇ ਚੌਧਵੇਂ ਪਦੇ ਵਿਚ ਕੀਤੇ ਹੋਏ ਜੋਗੀਆਂ ਦੇ ਪ੍ਰਸ਼ਨਾਂ ਦੇ ਉਤਰ ਸਤਿਗੁਰੂ ਜੀ ਨੇ ਗੁਰਮਤਿ ਦੀ ਦਿਸ਼ਟੀ ਨਾਲ ਦਿੱਤੇ ਹਨ, ਜਿਹਤੇ ਕਿ ਸਹੀ ਸੱਚ ਨੂੰ ਪ੍ਰਗਟ ਕਰਦੇ ਹਨ। ਜੋਗੀਆਂ ਕੇਲ ਇਨ੍ਹਾਂ ਪ੍ਰਸ਼ਨਾਂ ਦੇ ਉਤਰਾਂ ਨੂੰ ਮੈਨ ਕੇ ਇਨ੍ਹਾਂ ਅੱਗੇ ਸਿਰ ਝੁਕਾ ਦੇਣ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ। ਇਸੇ ਲਈ ਜੋਗੀਆਂ ਦਾ ਮੁਖੀ ਲੋਹਾਰੀਪਾ ਇਕ ਨਵੇਂ ਪ੍ਰਸ਼ਨ ਦੁਆਰਾ ਸੰਕਾ ਪਰਗਟ ਕਰਦਾ ਹੋਇਆ ਆਖਦਾ ਹੈ ਕਿ ਮੈਨੂੰ ਸਮਝ ਨਹੀਂ ਆ ਰਹੀ, ਕਿ ਇਕ ਪਾਸੇ ਤਾਂ ਤੁਸੀਂ ਘਰ ਬਾਰ ਛੇਡ ਕੇ ਜੰਗਲਾਂ ਵਿੱਚ ਜਾਂ ਤੀਰਥਾਂ ਉਤੇ ਘੁਸਦੇ

ਰਹਿਣ ਦੇ ਖਿਲਾਫ਼ ਹੋ ਅਤੇ ਦੂਜੇ ਪਾਸੇ ਤੁਸੀਂ ਖੁਦ ਘਰ ਬਾਰ ਛੱਡ ਕੇ ਉਦਾਸੀ ਹੋਏ ਫਿਰਦੇ ਹੋ। ਇਹਨਾਂ ਦੋਹਾਂ ਗਲਾਂ(ਹਾਲਤਾਂ) ਵਿਚ ਕੀ ਭੇਦ ਹੈ।

ਜੋਗੀਆਂ ਦਾ ਕਹਿਣਾ ਹੈ ਕਿ ਅਸੀਂ ਇਤਨਾ ਤਾਂ ਕਹਿ ਸਕਦੇ ਹਾਂ ਕਿ ਤੀਰਥਾਂ ਉਤੇ ਜਾਂ ਜੰਗਲਾਂ ਵਿਚ ਸਿਆਇਆਂ ਬੰਦਿਆ ਨਾਲ ਮਿਲ ਬੈਠ ਕੇ ਗਿਆਨ ਚਰਚਾ ਦੁਆਰਾ ਗਿਆਨ ਵਿਚ ਵਾਧਾ ਕੀਤਾ ਜਾ ਸਕਦਾ ਹੈ, ਪਰ ਇਸਦੀ ਤਾਂ ਉਤਨੀ ਦੇਰ ਹੀ ਲੋੜ ਮੌਨੀ ਜਾ ਸਕਦੀ ਹੈ ਜਦੋਂ ਤੱਕ ਗਿਆਨ ਅਧੂਰਾ ਹੋਵੇ। ਤੁਸੀਂ ਤਾਂ ਪੂਰਨ ਗਿਆਨ ਦੇ ਧਨੀ ਹੋਣ ਕਰਕੇ, ਇਹ ਦਲੀਲ ਭੀ ਨਹੀਂ ਦੇ ਸਕਦੇ।

ਅਸਲ ਵਿਚ ਇਹੀ ਸਵਾਲ ਸਤਿਗੁਰੂ ਜੀ ਵਲੋਂ ਜੋਗੀਆਂ ਤੋਂ ਪੁੱਛਿਆ ਗਿਆ ਸੀ। ਜਿਹਤਾ ਇਸ ਚਰਚਾ ਦਾ ਸਭ ਤੋਂ ਮੱਦਲਾਂ ਸਵਾਲ ਹੈ ਅਤੇ ਸਾਰੀ ਗੋਸ਼ਟੀ ਦਾ ਕੇਂਦਰ ਬਿੰਦੂ ਹੈ। ਜੋਗੀਆਂ ਕੋਲ ਜਿਸਦਾ ਕੋਈ ਉਤਰ ਨਹੀਂ ਸੀ। ਸਵਾਲ ਇਹ ਸੀ "ਕਿਆ ਭਵੀਐ ਸਚਿ ਸੂਚਾ ਹੋਇ" 'ਭਵੀਐ' ਲੜਜ਼ ਦਾ ਅਰਥ ਜੋਗੀਆਂ ਨੇ ਗੁਰਮੁਖੀ ਭਾਸ਼ਾ ਦੀ ਥਾਂ ਸੰਸਾਰੀ ਭਾਸ਼ਾ ਵਾਲ ਮੰਨ ਲਿਆ। ਇਸ ਲਈ ਸ਼ਬਦ-ਭੇਦ ਕਾਰਨ ਅਸਲੀ ਮਾਰਗ ਤੋਂ ਭਟਕ ਕੇ ਜੋਗੀ ਦਿਸ਼ਾ-ਹੀਣ ਹੋ ਗਏ। ਜੋਗੀਆਂ ਨੇ ਮਨ ਨੂੰ ਸੰਸਾਰ ਵਲੋਂ ਮੇਤ ਕੇ ਪਰਸੋਸ਼ਰ ਵੱਲ ਲਿਆਉਣ ਲਈ; ਘਰ-ਬਾਰ ਛੱਡ ਕੇ ਮਾਇਆ ਦਾ ਮੌਹ ਹਿਰਦੇ ਵਿਚੋਂ ਸਮਾਪਤ ਹੋ ਜਾਵੇਗਾ, ਨੂੰ ਮੰਨ ਲਿਆ ਅਤੇ ਗਿਆਨ ਪ੍ਰਾਪਤੀ ਦਾ ਸਾਧਨ ਸੁਨ ਸਮਾਧ ਨੂੰ ਬਣਾ ਲਿਆ। ਜਿਸ ਵਿਚ ਉਹਨਾਂ ਨੂੰ ਕੋਈ ਸਫਲਤਾ ਨਹੀਂ ਮਿਲ ਸਕੀ। ਇਸੇ ਲਈ ਇਸ ਸਵਾਲ ਅੰਗੇ ਜੋਗੀ ਲਾ-ਜਵਾਬ ਹੋ ਗਏ। ਸਤਿਗੁਰੂ ਜੀ ਦੇ ਸਾਹਮਣੇ ਜੋਗੀਆਂ ਨੇ ਮੰਨ ਲਿਆ ਕਿ ਜੋ ਕੁਝ ਅਸੀਂ ਕਰ ਰਹੇ ਹਾਂ ਜਾਂ ਜਿਸ ਰਸਤ ਉਤੇ ਚਲਕੇ ਅਸੀਂ ਮੁਕਤੀ ਪ੍ਰਾਪਤ ਕਰ ਲੈਣਾ ਚਾਹੁੰਦੇ ਹਾਂ, ਜਾਂ ਸਾਡੇ ਵੱਡੇ ਵਡੇ ਕਰ ਲੈਣਾ ਚਾਹੁੰਦੇ ਰਹੇ ਹਨ, ਇਸ ਰਸਤੇ ਮੁਕਤੀ ਪ੍ਰਾਪਤ ਹੋਣੀ ਸੰਭਵ ਹੀ ਨਹੀਂ ਹੈ। ਸਤਿਗੁਰੂ ਜੀ ਤੋਂ ਜੋਗੀਆਂ ਦਾ ਇਹ ਪ੍ਰਸ਼ਨ ਕਰਨ ਪਿੱਛੇ ਕਾਰਨ ਇਹ ਸੀ ਕਿ ਜਿਹਤਾ ਆਦਮੀ ਖੁਦ ਘਰ-ਬਾਰ (ਗ੍ਰਿਹਸਤੀ) ਛੱਡ ਕੇ ਬਾਹਰ ਘੰਮੰਣ ਫਿਰਨ ਦੇ ਖਿਲਾਫ਼ ਹੋਵੇ ਤੇ ਫਿਰ ਖੁਦ ਭੀ ਆਪ ਉਹੀ ਕੰਮ ਕਰਦਾ ਹੋਵੇ। ਉਸਨੂੰ ਸਹੀ ਕਿਵੇਂ ਮੰਨਿਆ ਜਾ ਸਕਦਾ ਹੈ। ਇਹੀ ਇਕ ਸਵਾਲ ਜਾਂ ਸੰਕਾ ਜੋਗੀਆਂ ਕੋਲ ਬਚਿਆ ਸੀ ਜਿਹਤਾ ਕਿ ਉਹਨਾਂ ਨੇ ਸਤਿਗੁਰੂ ਜੀ ਅੰਗੇ ਪੇਸ਼ ਕਰਕੇ ਉਸਦਾ ਉਤਰ ਮੰਗਿਆ। "ਕਿਸੁ ਕਾਰਣਿ ਗਿਹੁ ਤਜਿਓ ਉਦਾਸੀ" ਲੇਹਾਰੀਪਾ ਪੁੱਛ ਰਿਹਾ ਹੈ ਕਿ ਤੁਸੀਂ ਆਪਣਾ ਘਰ-ਗ੍ਰਿਹਸਤ ਛੱਡਕੇ ਬਾਹਰ ਕਿਉਂ ਫਿਰਦੇ ਹੋ। "ਕਿਸੁ ਕਾਰਣਿ ਇਹੁ ਭੇਖੁ ਨਿਵਾਸੀ" ਇਹ ਭੇਖ ਧਾਰਨ ਕਰਨ ਪਿੱਛੇ ਕੀ ਰਾਜ ਹੈ। "ਕਿਸੁ ਵਖਰ ਕੇ ਤੁਮ ਵਣਜਾਰੇ" ਅਜਿਹੀ ਕਿਹੜੀ ਵਸਤੂ ਹੈ ਜਿਸਦਾ ਤੁਸੀਂ ਵਣਜ ਕਰਦੇ ਹੋ ਜਾਂ ਤੁਹਾਨੂੰ ਵਣਜ ਕਰਨ ਦੀ ਲੋੜ ਹੈ। "ਕਿਉਂ ਕਰਿ ਸਾਬੁ ਲੰਘਾਵਹੁ ਪਾਰੇ" ਤੁਸੀਂ ਆਪਣੇ ਪੰਥ ਦੇ ਧਾਰਨੀਆ ਨੂੰ ਕਿਸ ਤਰੀਕੇ ਨਾਲ ਸੰਸਾਰ ਸਾਗਰ ਤੋਂ ਪਾਰ ਕਰੋਗੇ।

ਸਤਿਗੁਰੂ ਜੀ ਨੇ ਆਪਣੇ ਇਸ ਦੇਸ਼ - ਵਿਦੇਸ਼ ਦੇ ਦੌਰੇ ਨੂੰ ਗਿਆਨ ਪ੍ਰਾਪਤੀ ਦਾ ਸਾਧਨ ਬਣਾਇਆ ਹੁੰਦਾ, ਤਾਂ ਜੋਗੀਆਂ ਦੇ ਤਰਕ ਆਪਣੀ ਜਗ੍ਹਾ ਠੀਕ ਸਨ, ਪਰ ਸਤਿਗੁਰੂ

ਜੀ ਤਾਂ ਉਲਟਾ ਸੱਚਾ ਉਪਦੇਸ਼ ਦੇਣ ਲਈ ਘਰ-ਬਾਰ ਛੇਡ ਕੇ ਨਿਕਲੇ ਸਨ। ਤਾਂ ਕਿ ਦੀਵੇ ਨਾਲ ਦੀਵਾ ਜਗਾ ਕੇ ਇਸ ਬੁਹਮ-ਗਿਆਨ ਦੀ ਰੋਸ਼ਨੀ ਨਾਲ ਸਾਰੇ ਸੰਸਾਰ ਦੇ ਮਨੁਖੀ ਹਿਰਦਿਆਂ ਨੂੰ ਰੋਸ਼ਨ ਕੀਤਾ ਜਾ ਸਕੇ ਅਤੇ ਇਸ ਵਿਚਾਰ-ਧਾਰਾ ਦੀ ਬਾਕਾਇਦਾ ਇਕ ਤਕਤੀ ਜੱਬੇਬੰਦੀ ਬਣਾਈ ਜਾਵੇ, ਜਿਹੜੀ ਕਿ ਇਸ ਵਿਚਾਰ-ਧਾਰਾ ਉਤੇ ਪਰਦਾ ਪਾਉ ਕੌਸ਼ਿਸ਼ਾਂ ਨੂੰ ਨਾਕਾਮ ਬਣਾਉਂਦੀ ਰਹੇ।

"ਗੁਰਮੁਖਿ ਖੋਜਤ ਭਏ ਉਦਾਸੀ ॥ ਦਰਸਨ ਕੈ ਤਾਈ ਭੇਖ ਨਿਵਾਸੀ ॥
ਸਾਚ ਵਖਰ ਕੇ ਹਮ ਵਣਜਾਰੇ ॥ ਨਾਨਕ ਗੁਰਮੁਖਿ ਉਤਰਸਿ ਪਾਰੇ ॥ ੧੮ ॥

ਸਤਿਗੁਰੂ ਜੀ ਨੇ ਜੋਗੀਆਂ ਨੂੰ ਦੱਸਿਆ ਕਿ ਮੈਂ ਤਾਂ ਗੁਰਮੁਖਾਂ ਦੀ ਭਾਲ ਵਿਚ ਘਰ-ਬਾਰ ਛੇਡਣ ਲਈ ਬੋਵੇਸ ਹੋਇਆ ਹਾਂ, ਕਿਉਂਕਿ ਅਜ ਸੰਸਾਰ ਦੇ ਸਾਰੇ ਅਖੋਤੀ ਧਰਮ ਪਰਚਾਰਕ, ਸੱਚ (ਪਰਮੇਸ਼ਰ) ਪ੍ਰਾਪਤੀ ਦੀ ਇਸ ਸਹੀ ਵਿਚਾਰਧਾਰਾ ਨੂੰ ਜਾਣ ਬੁੱਝ ਕੇ ਤੋਤ ਮਰੋਤ ਕੇ ਪੇਸ਼ ਕਰ ਰਹੇ ਹਨ। ਜਿਸ ਨਾਲ ਆਮ ਲੋਕਾਂ ਦੇ ਜੀਵਨ ਨਸ਼ਟ ਹੋ ਰਹੇ ਹਨ। ਭਗਤਾਂ ਦੇ ਪਿੱਛੋਂ ਇੰਨੀ ਤੇਜ਼ੀ ਨਾਲ ਇਸ ਵਿਚਾਰ ਧਾਰਾ ਦੇ ਲੁਪਤ ਹੋ ਜਾਣ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਅਖੋਤੀ ਧਰਮ ਪ੍ਰਚਾਰ ਦੀਆਂ ਸਾਰੀਆਂ ਸੰਸਥਾਵਾਂ ਅਸਲ ਵਿਚ ਇਸਦਾ ਪ੍ਰਚਾਰ ਨਹੀਂ ਸੀ ਕਰਨਾ ਚਾਹੁੰਦੀਆਂ। ਜਿਸ ਪਿੱਛੇ ਕਾਰਨ ਉਹਨਾਂ ਪ੍ਰਚਾਰਕਾਂ ਦੀਆਂ ਆਪਣੇ ਅੰਦਰ ਸਾਂਭ ਕੇ ਰੱਖੀਆਂ ਹੋਈਆ ਖੋਟਾਂ (ਕਮੀਆਂ) ਸਨ। ਇਹ ਵਿਚਾਰ ਧਾਰਾ ਨਾ ਤਾਂ ਕਿਸੇ ਨਾਲ ਭੇਦ-ਭਾਵ ਰੱਖਦੀ ਹੈ ਅਤੇ ਨਾ ਹੀ ਕਿਸੇ 'ਕਮੀ ਜਾਂ ਗਲਤੀ' ਨਾਲ ਕਿਸੇ ਭੀ ਕੀਮਤ ਤੇ ਕੋਈ ਸਮਝੇਤਾ ਕਰਦੀ ਹੈ। ਇਸੇ ਲਈ "ਖੰਨਿਅਹੁ ਤਿਖੀ ਵਾਲਹੁ ਨਿਕੀ" ਵਿਚਾਰਧਾਰਾ ਤੇ ਚੇਲਣਾ ਅਤਿ ਕਠਨ ਤਾਂ ਜ਼ਰੂਰ ਹੈ ਪਰ ਅਸੰਭਵ ਨਹੀਂ। ਜਨਮ ਮਰਨ ਦਾ ਗੋੜ (ਜਮ ਦਾ ਭੈਅ) ਮਿਟਾ ਦੇਣ ਵਾਲੀ ਇਹ ਵਿਚਾਰ-ਧਾਰਾ ਆਪਣੀ ਪੂਰੀ ਕੀਮਤ ਬਦਲੇ ਹੀ ਪ੍ਰਾਪਤ ਹੋਇਆ ਕਰਦੀ ਹੈ। ਦੋਹਾਂ ਹੱਥਾਂ ਵਿਚ ਲੱਡੂ ਫੜੀ ਰੱਖਣ ਦੀ ਇੱਛਾ ਰੱਖਣ ਵਾਲੇ ਲੋਕ ਸੰਸਾਰੀ ਮੱਤਾਂ ਦੇ ਧਾਰਨੀ, ਆਪਣੀਆਂ ਕਮੀਆਂ ਢੁਪਾਉਣ ਲਈ ਇਸ ਮੱਤ ਦਾ ਤੋਤ ਮਰੋਤ ਕੇ ਆਪਣੇ ਮਨ ਭਾਉਦਾ ਸਰੂਪ ਬਣਾਉਂਦੇ ਰਹਿੰਦੇ ਹਨ, ਤਾਂ ਕਿ ਇਹ ਸਿਧ ਕੀਤਾ ਜਾ ਸਕੇ ਕਿ ਉਹਨਾਂ ਦੀਆਂ ਆਪਣੀਆਂ ਮੱਤਾਂ ਵਿਚ ਕੋਈ ਕਮੀ ਨਹੀਂ ਹੈ। ਇਹੀ ਕਾਰਨ ਹੈ ਕਿ ਹੁਣ ਸਮੇਂ ਦੀ ਲੋੜ ਅਨੁਸਾਰ ਆਪਣੇ ਗ੍ਰਿਹਸਤੀ ਸੁੱਖਾਂ ਦਾ ਤਿਆਗ ਕਰਕੇ ਪਰਉਪਕਾਰ ਦੇ ਇਸ ਹਰਵਨ ਵਿਚ ਉਨ੍ਹਾਂ ਸੁੱਖਾਂ ਦੀ ਆਹੂਤੀ ਦੇ ਕੇ, ਸੰਸਾਰ ਦੇ ਗੁਰਮੁਖਾਂ ਨੂੰ ਲਾਮਬੰਦ ਕੀਤਾ ਜਾਵੇ ਤਾਂ ਕਿ ਇਨ੍ਹਾਂ ਸੰਸਾਰੀ ਮੱਤਾਂ ਦੇ ਕੁ-ਗਿਆਨ ਦੇ ਪ੍ਰਚਾਰ ਦਾ ਪ੍ਰਭਾਵ, ਇਸ ਪਰਮੇਸ਼ਰ ਦੀ ਮੱਤ ਉਤੇ ਪੈਣ ਤੋਂ ਰੋਕਿਆ ਜਾ ਸਕੇ।

"ਗੁਰਮੁਖਿ ਖੋਜਤ ਭਏ ਉਦਾਸੀ" ਅਸੀਂ ਇਸੇ ਲਈ ਗੁਰਮੁਖਾਂ ਦੀ ਖੋਜ ਕਾਰਨ ਘਰ-ਬਾਰ ਛੇਡ ਕੇ ਸਾਰੇ ਹਿੰਦੋਸਤਾਨ ਦੇ ਕੋਨੇ-ਕੋਨੇ ਵਿਚ ਜਾਵਾਂਗੇ। ਤੁਹਾਡੇ ਨਾਲ ਗੋਸ਼ਟੀ ਕਰਨ ਪਿੱਛੇ ਭੀ ਸਾਡਾ ਇਹੀ ਮੰਤਵ ਹੈ ਕਿ ਆਪਣੇ ਸਾਰੇ ਇੱਕਠੇ ਹੋ ਕੇ ਇਸ ਵਿਚਾਰ-

ਧਾਰਾ ਨੂੰ ਪਹਿਲਾਂ ਆਪ ਸਮਝੀਏ ਤੇ ਉਸਤੋਂ ਬਾਅਦ ਸੰਸਾਰੀ ਲੋਕਾਂ ਨੂੰ ਇਸ ਤੋਂ ਜਾਣੂ ਕਰਵਾ ਕੇ ਆਪਣਾ ਅਤੇ ਉਹਨਾਂ ਲੋਕਾਂ ਦਾ ਜੀਵਨ ਸਫਲਾ ਕਰਨ ਵਿਚ ਜੁਟ ਜਾਈਏ ।

"ਦਰਸਨ ਕੈ ਤਾਈ ਭੇਖ ਨਿਵਾਸੀ" ਇਹ ਭੇਖ ਧਾਰਨ ਕਰਨ ਪਿਛੇ ਸਾਡਾ ਮਨੋਰਬ ਗੁਰਮੁਖਾਂ ਵਿਚੋਂ ਪਰਮੇਸ਼ਰ ਦੇ ਦਰਸ਼ਨ ਕਰਨਾ ਹੈ । ਗੁਰਮੁਖ ਦੇ ਹਿਰਦੇ ਵਿਚ ਜਾਂ ਸੈਤ ਦੇ ਹਿਰਦੇ ਵਿਚ ਪਰਮੇਸ਼ਰ ਆਪ ਵੱਸਦਾ ਹੁੰਦਾ ਹੈ । "ਕਹਿ ਕਬਾਰਿ ਅਬ ਜਾਨਿਆ ਸੰਤਨ ਰਿਦੈ ਮਝਾਰਿ ॥ ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥" ਇਸੇ ਲਈ ਅਸੀਂ ਗੁਰਮੁਖਾਂ ਦੇ ਦਰਸ਼ਨਾਂ ਲਈ ਨਿਕਲੇ ਹਾਂ । "ਸਾਚ ਵਖਰ ਕੇ ਹਮ ਵਣਜਾਰੇ" ਉਸੇ ਸੱਚੇ ਗਿਆਨ ਦਾ ਅਸੀਂ ਗੁਰਮੁਖਾਂ ਨਾਲ ਵਣਜ ਕਰਦੇ ਹਾਂ, ਜਾਂ ਕਰਨ ਦੀ ਇਛਾ ਰੱਖਦੇ ਹਾਂ, ਕਿਉਂਕਿ ਗੁਰਮੁਖ ਹੀ ਕੇਵਲ ਇਸ ਭਵ-ਸਾਗਰ ਤੋਂ ਤਰਨ-ਤਾਰਨ ਦੇ ਸਮਰੱਬ ਹੁੰਦੇ ਹਨ । "ਨਾਨਕ ਗੁਰਮੁਖਿ ਉਤਰਸਿ ਪਾਰੇ ॥"

"ਕਿਤੁ ਬਿਧਿ ਪੁਰਖਾ ਜਨਮ ਵਟਾਇਆ ॥ ਕਾਹੇ ਕਉ ਤੁਤੁ ਇਹੁ ਮਨੁ ਲਾਇਆ ॥
ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥
ਬਿਨੁ ਦੰਤਾ ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ ਬੀਜਾਰ ॥ ੧੯ ॥"

ਜੋਗੀਆਂ ਦਾ ਮੁਖੀ ਲੋਹਾਰੀਪਾ ਸਤਿਗੁਰੂ ਜੀ ਦੇ ਉਤਰਾਂ ਨਾਲ ਸੰਤੁਸ਼ਟ ਹੋ ਗਿਆ, ਉਸਨੂੰ ਸਮਝ ਆ ਗਈ ਕਿ ਸਤਿਗੁਰੂ ਜੀ ਨੇ ਜਦੋਂ ਇਹ ਆਖਿਆ ਸੀ, "ਜੈਸੇ ਜਲ ਮਹਿ ਕਮਲ ਨਿਰਾਲਮੁ ਮੁਰਗਾਈ ਨੈ ਸਾਣੇ" ਉਦੋਂ ਹੀ ਉਹਨਾਂ ਨੇ ਅਸਲ ਵਿਚ ਸਮਝਾ ਦਿੱਤਾ ਸੀ ਕਿ ਜਿਵੇਂ ਮੁਰਗਾਈ ਅਤੇ ਕਮਲ ਜਲ ਵਿਚ ਰਹਿੰਦੇ ਹੋਏ ਭੀ ਜਲ ਨਾਲ ਪੱਕਾ ਸੰਬੰਧ ਨਹੀਂ ਬਣਾਉਂਦੇ, ਇਸੇ ਤਰ੍ਹਾਂ ਗੁਰਮੁਖ ਭੀ ਸੰਸਾਰ ਵਿਚ ਰਹਿੰਦੇ ਹੋਏ ਸੰਸਾਰੀ ਕੰਮ ਕਰਾਂ ਨੂੰ, ਗੁਰਮਤਿ ਦੀ ਦਿਸ਼ਟੀ ਧਾਰਨ ਕਰਕੇ, ਕਰਿਆ ਕਰਦੇ ਹਨ । ਇਸੇ ਲਈ ਮਨੁਸਥ ਅਤੇ ਗੁਰਮੁਖ ਇਕੋ ਜਿਹੇ ਕੰਮ ਕਰਦੇ ਹੋਏ ਭੀ ਵੱਖਰੇ ਵੱਖਰੇ ਰਹਿੰਦੇ ਹਨ । ਕਿਉਂਕਿ ਉਹ ਉਸੇ ਕੰਮ ਨੂੰ ਵਖਰੇ-ਵਖਰੇ ਦ੍ਰਿਸ਼ਟੀ ਕੋਣਾਂ ਨਾਲ ਕਰਿਆ ਕਰਦੇ ਹਨ । ਇਥੇ ਭੀ ਸਤਿਗੁਰੂ ਜੀ ਦਾ ਘਰ-ਬਾਰ ਛੋਡਣ ਬਾਰੇ ਦ੍ਰਿਸ਼ਟੀ ਕੋਣ ਜੋਗੀਆਂ ਨਾਲੋਂ ਵੱਖਰਾ ਹੈ । ਵੱਖਰੇ ਦ੍ਰਿਸ਼ਟੀ ਕੋਣ ਦਾ ਨਿਸ਼ਾਨ ਭੀ ਵੱਖਰਾ ਹੀ ਹੁੰਦਾ ਹੈ, ਇਸੇ ਲਈ ਦੋਹਾਂ ਨੂੰ ਇਕੋ ਦਿਸ਼ਾ ਵਿਚ ਜਾ ਰਹੇ ਨਹੀਂ ਮੰਨਿਆ ਜਾ ਸਕਦਾ । ਇਹੀ ਭੇਦ ਸੀ ਸਤਿਗੁਰੂ ਜੀ ਦੇ ਅਤੇ ਜੋਗੀਆਂ ਦੇ ਘਰ-ਬਾਰ ਛੋਡ ਕੇ ਬਾਹਰ ਜਾਣ ਦਾ । "ਕਿਤੁ ਬਿਧਿ ਪੁਰਖਾ ਜਨਮ ਵਟਾਇਆ" ਸਤਿਗੁਰੂ ਜੀ ਦੇ ਗਿਆਨ ਤੋਂ ਹੈਰਾਨ ਹੋ ਕੇ ਲੋਹਾਰੀਪਾ ਨੇ ਪੁੱਛਿਆ, ਕਿ ਤੁਸੀਂ ਇਹੋ ਜਿਹੀ ਅਵਸਥਾ, ਇਹੋ ਜਿਹਾ ਗਿਆਨ ਕਿਵੇਂ ਪ੍ਰਾਪਤ ਕਰ ਲਿਆ । ਅਸੀਂ ਜੋਗੀ ਲੋਕ ਸਾਰੇ ਭਾਰਤ ਵਿਚ ਘੁੰਮਦੇ ਰਹਿੰਦੇ ਹਾਂ, ਸਾਗੀਆ ਮੌਤਾਂ ਦੇ ਗਿਆਨ ਤੋਂ ਅਸੀਂ ਜਾਣੂੰ ਹਾਂ, ਪਰ ਤੁਹਾਡਾ ਇਹ ਬ੍ਰਹਮ ਗਿਆਨ ਜਿਸਦਾ ਜਵਾਬ ਦੂਨੀਆਂ ਵਿਚ ਨਹੀਂ ਮਿਲ ਸਕਦਾ, ਇਸ ਬ੍ਰਹਮ ਗਿਆਨ ਦਾ ਮੁਕਾਬਲਾ ਕਰ ਲੈਣਾ ਸੰਸਾਰ ਵਿਚ ਕਿਸੇ ਭੀ ਮੱਤ ਦੇ ਵੱਸ ਤੋਂ ਬਾਹਰ ਦੀ ਗੱਲ ਹੈ । ਤੁਸੀਂ ਤਾਂ ਆਪਣਾ ਜਨਮ ਹੀ ਵਟਾ ਲਿਆ ਹੈ, ਭਾਵ ਸੰਸਾਰੀ ਜਨਮ ਦੀ ਜਗ ਇਸ ਗਿਆਨ ਦੇ ਪ੍ਰਗਟ ਹੋ ਜਾਣ

ਨਾਲ ਤੁਹਾਡਾ ਸਦਾ ਬਿਰ ਰਹਿਣ ਵਾਲਾ ਨਿਰੰਕਾਰੀ ਸਰੀਰ ਪ੍ਰਗਟ ਹੋ ਗਿਆ ਹੈ। ਜਿਸਦੇ ਪਰਗਟ ਹੋ ਜਾਣ ਪਿੱਛੋਂ ਇਸ ਪੇਜ਼ ਤਤਾਂ ਦੇ ਸਰੀਰ ਦਾ ਹੋਣਾ ਜਾਂ ਨਾ ਹੋਣਾ ਕੋਈ ਮੌਹਤਵ ਨਹੀਂ ਰੱਖਦਾ। ਇਹ ਸਭ ਕੁਝ ਤੁਸੀਂ ਕਿਵੇਂ ਬਦਲ ਲਿਆ। "ਕਹੇ ਕਉ ਤੁਝੁ ਇਹੁ ਮਨੁ ਲਾਇਆ" ਅੱਗੇ ਜੋਗੀ ਹੋਰ ਪੁੱਛਦਾ ਹੋਇਆ ਬੋਲਿਆ ਕਿ ਤੁਸੀਂ ਆਪਣੇ ਮਨ ਨੂੰ ਕਿਸ ਚੀਜ਼ ਨਾਲ ਜੋਤ ਦਿਤਾ ਹੈ। ਜਿਸ ਵਿੱਚ ਕੋਈ ਸੰਸਾਰੀ ਫੁਰਨਾ ਉਠਦਾ ਹੀ ਨਹੀਂ। ਅਸੀਂ ਲੋਕ ਸਾਧਨ ਰਾਹੀਂ ਸਾਰੀ ਜਿੰਦਗੀ ਮਨ ਵਿੱਚੋਂ ਫੁਰਨੇ ਸਮਾਪਤ ਕਰ ਦੇਣ ਦੇ ਯਤਨ ਕਰਦੇ ਰਹਿੰਦੇ ਹਾਂ ਪਰ ਮਨ ਦੇ ਬੂਝੇ ਬੰਦ ਨਹੀਂ ਹੁੰਦੇ। ਸਮਾਧੀ ਸਮੇਂ ਭੀ ਮਨ ਦੇ ਫੁਰਨੇ ਬੰਦ ਰੇਖਣ ਲਈ ਸਾਨੂੰ ਨਸ਼ਿਆਂ ਦਾ ਸਹਾਰਾ ਲੈਣਾ ਪੈਂਦਾ ਹੈ। ਜਿਸ ਨਾਲ ਬੋੜਾ ਬਹੁਤ ਆਰਜੀ ਅਸਰ ਉਹਨਾਂ ਫੁਰਨਿਆਂ ਦੇ ਬੰਦ ਕਰਨ ਲਈ ਸਹਾਈ ਹੁੰਦਾ ਹੈ। ਸਮਾਧੀ ਤੋਂ ਉਪਰੰਤ ਮਨ ਆਪਣੀ ਪਹਿਲੀ ਦਸ਼ਾ ਵਿੱਚ ਹੀ ਕਲਪਨਾ ਵਿੱਚ ਲੱਗ ਜਾਂਦਾ ਹੈ ਪਰ ਇਸਦੇ ਉਲਟ ਤੁਹਾਡਾ ਮਨ ਅਨਹਦ ਸੁਨ ਅਵਸਥਾ ਵਿੱਚ ਚਲਾ ਗਿਆ, ਸਾਡੇ ਲਈ ਬਹੁਤ ਹੈਰਾਨੀ ਵਾਲੀ ਗੱਲ ਹੈ। ਤੁਸੀਂ ਆਪਣਾ ਮਨ ਕਿਥੇ ਰੱਖ ਦਿਤਾ ਜਾਂ ਕਿਸ ਚੀਜ਼ ਨਾਲ ਬੰਨ ਦਿਤਾ, ਇਸਦੀ ਪੂਰੀ ਜਾਣਕਾਰੀ ਦਿਓ। "ਕਿਤੁ ਬਿਧਿ ਆਸਾ ਮਨਸਾ ਖਾਈ" ਤੁਸੀਂ ਆਪਣੀ ਆਸਾ ਤੇ ਮਨਸਾ ਕਿਵੇਂ ਖਾ ਲਈ, ਇਹ ਆਸਾ ਅਤੇ ਮਨਸਾ ਤਾਂ ਉਲਟਾ ਸੰਸਾਰ ਨੂੰ ਖਾ ਜਾਣ ਵਾਲੀ ਹੈ। ਇਹ ਮਾਇਆ ਦੀ ਮਮਤਾ ਤਾਂ ਨਾਗਣੀ ਹੈ, ਇਹ ਤਾਂ ਸਾਰੇ ਸੰਸਾਰ ਨੂੰ ਹੀ ਖਾ ਜਾਣ ਵਾਲੀ ਹੈ। ਤੁਸੀਂ ਉਸਨੂੰ ਕਿਵੇਂ ਖਾ ਗਏ। "ਕਿਤੁ ਬਿਧਿ ਜੋਤਿ ਨਿਰੰਤਰਿ ਪਾਈ" ਇਹ ਪਰਚੰਡ ਗਿਆਨ ਤੁਹਾਡੇ ਹਿਰਦੇ ਵਿੱਚ ਜੋ ਬਣਿਆ ਰਹਿੰਦਾ ਹੈ ਭਾਵ ਇਨੀ ਉਚ ਕੋਟੀ ਦੀ ਗਿਆਨ ਅਵਸਥਾ ਜੋ ਤੁਹਾਡੀ ਹਰ ਸਮੇਂ ਬਣੀ ਰਹਿੰਦੀ ਹੈ। ਇਸ ਪਿੱਛੇ ਕੀ ਕਾਰਨ ਹੈ। ਕਿਹੜੀ ਐਸੀ ਵਿਧੀ ਹੈ ਜਿਸ ਦੁਆਰਾ ਹਰ ਸਮੇਂ ਇਹ ਅਵਸਥਾ ਪ੍ਰਾਪਤ ਹੋ ਜਾਇਆ ਕਰਦੀ ਹੈ।

"ਬਿਨੁ ਦੰਤਾ ਕਿਉ ਖਾਈਐ ਸਾਰੁ" ਇਕ ਸਾਡੀ ਸੰਕਾ ਇਹ ਭੀ ਹੈ ਕਿ ਜੋ ਇਹ ਕਿਹਾ ਜਾਂਦਾ ਹੈ ਕਿ ਦੰਦਾਂ ਤੋਂ ਬਿਨਾਂ ਸਾਰ(ਲੋਹਾ) ਖਾਇਆ ਜਾ ਸਕਦਾ ਹੈ, ਉਸਦਾ ਅਰਥ ਕੀ ਹੈ। ਉਹ ਕਿਵੇਂ ਖਾਧਾ ਜਾਂਦਾ ਹੈ। ਇਸ ਸਾਰੀ ਸੰਕਾ ਦਾ ਸਮਾਧਾਨ ਆਪਣੇ ਸੱਚੇ ਉਪਦੇਸ਼ ਰਾਹੀਂ ਕਰਾਉ। "ਨਾਨਕ ਸਾਚਾ ਕਰਹੁ ਬੀਜਾਰ" ਜੋਗੀਆਂ ਨੇ ਆਖਿਆ।

"ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥ ਅਨਹਤਿ ਰਾਤੇ ਇਹੁ ਮਨੁ ਲਾਇਆ ॥
ਮਨਸਾ ਆਸਾ ਸਬਦਿ ਜਲਾਈ ॥ ਗੁਰਮੁਖਿ ਜੋਤਿ ਨਿਰੰਤਰਿ ਪਾਈ ॥
ਤੈ ਗੁਣ ਮੇਟੇ ਖਾਈਐ ਸਾਰੁ ॥ ਨਾਨਕ ਤਾਰੇ ਤਾਰਣਡਾਰੁ ॥ ੨੦ ॥"

ਸਤਿਗੁਰੂ ਜੀ ਜੋਗੀ ਦੀ ਗੱਲ ਦਾ ਉਤਰ ਦਿੱਦੇ ਹੋਏ ਆਖਦੇ ਹਨ ਕਿ ਜਦੋਂ ਮਨ ਵਿੱਚ ਸਤਿਗੁਰ (ਗਿਆਨ) ਦਾ ਜਨਮ ਹੋ ਜਾਵੇ, ਭਾਵ ਹਿਰਦੇ ਵਿੱਚ ਪੂਰਨ ਗਿਆਨ ਦੀ ਰੋਸ਼ਨੀ ਪਰਗਟ ਹੋ ਜਾਵੇ ਫਿਰ ਮਨ, ਮਾਇਆ ਦੀ ਅਸਲੀਅਤ ਨੂੰ ਸਮਝਦਾ ਹੋਇਆ ਇਸ ਵੱਲ ਝਾਕਦਾ ਹੀ ਨਹੀਂ। ਉਹ ਇਕ ਰਸ ਹਿਰਦੇ (ਨਿਜ-ਘਰ) ਵਿੱਚ ਹੀ ਟਿਕਿਆ

ਰਹਿੰਦਾ ਹੈ । ਇਸ ਅਵਸਥਾ ਵਿੱਚ ਤਾਂ ਗੁਰਮੁਖ ਸੰਸਾਰੀ ਲੋਕਾਂ ਨੂੰ ਮਾਇਆ ਤੋਂ ਬਚ ਕੇ ਰਹਿਣ ਦਾ ਉਪਦੇਸ਼ ਕਰਦਾ ਹੈ । ਉਹ ਇਸ ਮਾਇਆ ਦੀ ਖੇਡ ਨੂੰ ਦੇਖ ਰਿਹਾ ਹੁੰਦਾ ਹੈ । ਜਿਵੇਂ ਕਿ ਇਸ ਸ਼ਬਦ ਵਿੱਚ ਦੰਮਿਆ ਗਿਆ ਹੈ :-

"ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥
 ਕੁਝੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥
 ਬਹੁ ਵਧਹਿ ਵਿਕਾਰਾ ਸਹਜਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥
 ਪਤਿ ਪਤਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥
 ਆਵਣ ਜਾਣਾ ਕਦੇ ਨ ਚੁਕੈ ਮਾਇਆ ਮੋਹੁ ਪਿਆਰਾ ॥
 ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥"(ਪੰਨਾ 420)

ਉਪਰੋਕਤ ਪੰਗਤੀਆਂ ਵਿੱਚ ਮਾਇਆ ਨੂੰ ਦੁਖ ਰੂਪ ਆਖਿਆ ਗਿਆ ਹੈ । ਸੁਖਾਂ ਦੀ ਪ੍ਰਾਪਤੀ ਲਈ ਮਾਇਆ ਦਾ ਮੋਹ ਛੇਡਣਾ ਅਤਿ ਜ਼ਰੂਰੀ ਹੈ । ਮਾਇਆ ਇਕੱਠੀ ਕਰਨ ਲਈ ਤੁਲ ਬੋਲਦੇ ਰਹਿੰਦ ਕਰਕੇ ਵਿਕਾਰ ਵਧਦੇ ਫੁਲਦੇ ਰਹਿੰਦੇ ਹਨ । ਇਹਨਾਂ ਵਿਕਾਰਾਂ (ਅਵਗਣਾਂ) ਦੇ ਵਧਣ ਨਾਲ ਹੀ ਆਦਮੀ ਦੇ ਹਿਰਦੇ ਵਿੱਚ 'ਭੈ' (ਚਿੰਤਾ) ਵਧਦੀ ਰਹਿੰਦੀ ਹੈ । ਗਿਆਨ ਤੋਂ ਬਿਨਾਂ ਆਦਮੀ ਨੂੰ ਥਾਂ-ਥਾਂ ਤੇ ਬੇ-ਇੰਜਤੀ ਦਾ ਮੂੰਹ ਦੇਖਣਾ ਪੈਂਦਾ ਹੈ । ਪੰਡਿਤਾਂ ਨੇ ਪੜ੍ਹ ਪੜ੍ਹ ਕੇ ਆਪਣੇ ਗਿਆਨ ਨੂੰ ਵਾਦ-ਵਿਵਾਦ ਦਾ ਵਿਸ਼ਾ ਤਾਂ ਬਣਾ ਲਿਆ ਪਰ ਆਪਣੇ ਆਚਰਣ ਨੂੰ ਸੁਧਾਰਨ ਹਿਤ ਕੋਈ ਉਪਰਾਲਾ ਨਹੀਂ ਕੀਤਾ । ਇਸ ਤਰ੍ਹਾਂ ਮਾਇਆ ਦਾ ਮੋਹ ਹਿਰਦੇ ਵਿੱਚ ਰੱਖ ਕੇ ਨਿਰਾ ਪੁਰਾ ਗ੍ਰੰਥਾਂ ਦੇ ਪੜ੍ਹਨ ਨਾਲ ਜੰਮਣਾ ਮਰਨਾ ਨਹੀਂ ਮਿਟਿਆ ਕਰਦਾ । ਇਹ ਤਾਂ ਸਭ ਖੋਟਾ ਵਾਪਾਰ, ਦੁਖ ਇਕੱਠੇ ਕਰਨ ਵਾਲਾ ਧੰਦਾ ਹੀ ਹੈ ।

ਐਸਾ ਉਪਦੇਸ਼ ਉਦੋਂ ਹੀ ਮਨ ਅੰਦਰ ਪ੍ਰਗਟ ਹੁੰਦਾ ਹੈ ਜਦੋਂ ਮਨ ਅੰਦਰ ਪੂਰਨ ਗਿਆਨ ਦਾ ਪ੍ਰਕਾਸ਼ ਹੋ ਜਾਵੇ । ਉਪਦੇਸ਼ ਕਰਨ ਵਾਲੇ ਦਾ ਮਨ ਮਾਇਆ ਵੇਲ ਨਫਰਤ ਦੀ ਦਿਸ਼ਟੀ ਨਾਲ ਹੀ ਦੇਖ ਸਕਦਾ ਹੈ । ਇਸ ਲਈ ਉਸਦੀ ਦਿਸ਼ਟੀ ਮਾਇਆ ਵੇਲ ਜਾਣ ਤੋਂ ਆਪਣੇ ਆਪ ਹੀ ਰੁਕ ਕੇ ਬਿਰ ਹੋ ਜਾਂਦੀ ਹੈ । ਹੁਣ ਸਵਾਲ ਇਹ ਪੈਂਦਾ ਹੁੰਦਾ ਹੈ ਕਿ ਮਨ ਵਿਹਲਾ ਕਿਵੇਂ ਰਹਿ ਸਕਦਾ ਹੈ । ਇਸੇ ਲਈ ਇਸਦੀ 'ਅਨਹਤ ਰਾਤੇ' ਅਨਹਤ ਸ਼ਬਦ ਨਾਲ ਜੋੜ ਲਿਆ ਜਾਂਦਾ ਹੈ । ਇਹ ਅਨਹਤ ਸ਼ਬਦ ਨਿਰੰਤਰ ਚਲਦਾ ਰਹਿੰਦਾ ਵਾਲਾ ਹੈ, ਕਦੇ ਬੰਦ ਨਹੀਂ ਹੁੰਦਾ । ਇਸ ਲਈ ਮਨ ਨਿਰੰਤਰ ਇਸ ਨਾਲ ਜੁਤ ਕੇ ਇਸਨੂੰ ਸੁਣ ਸਕਦਾ ਹੈ । ਇਦਾਂ ਕਰਨ ਵਾਲੇ ਗੁਰਮੁਖ ਦਾ ਮਨ ਪਰਮੇਸ਼ਰ ਦੀ ਸਾਰੀ ਖੇਡ (ਪਰਚੰਦ) ਨੂੰ ਸਮਝਦਾ ਰਹਿੰਦਾ ਹੈ ਅਤੇ ਇਹ ਸਿਲਸਿਲਾ ਉਦੋਂ ਤੱਕ ਚਲਦਾ ਰਹਿੰਦਾ ਹੈ ਜਦੋਂ ਤੱਕ ਸ਼੍ਰੀਸ਼ਟੀ ਦੀ ਖੇਡ ਚਲਦੀ ਰਹਿੰਦੀ ਹੈ । ਕਿਉਂਕਿ ਇਸ ਕੰਮ ਵਿੱਚ ਹੁਣ ਸਰੀਰ ਦੇ ਹੋਣ ਜਾਂ ਨਾ ਹੋਣ ਦਾ ਕੋਈ ਮਹੱਤਵ ਨਹੀਂ ਰਹਿੰਦਾ । ਸਰੀਰ ਦਾ ਮਹੱਤਵ ਤਾਂ ਗਿਆਨ ਪਰਚੰਡ ਹੋਣ ਤੱਕ ਹੀ ਸੀਮਤ ਹੈ ।

ਗੁਰਮੁਖ ਦੇ ਹਿਰਦੇ ਵਿੱਚੋਂ ਮਾਇਆ ਦੀ ਲਾਲਸਾ ਨੂੰ ਗੁਰ-ਉਪਦੇਸ਼ ਸਾਡ ਕੇ ਰੱਖ ਦਿੰਦਾ ਹੈ ਅਤੇ ਹੁਣ ਗੁਰਮੁਖ ਨਿਰੰਤਰ ਗਿਆਨ ਸਰੂਪ, ਪਰਚੰਡ ਗਿਆਨ ਦੀ ਅਵਸਥਾ ਵਿੱਚ ਟਿਕਿਆ ਰਹਿੰਦਾ ਹੈ ।

ਪਿਛਲੇ ਪਦੇ ਵਿਚ ਗੈਰਖ ਦੇ ਚੇਲੇ ਨੇ ਪੁੱਛਿਆ ਸੀ "ਬਿਨੁ ਦੰਤਾ ਕਿਉ ਖਾਈਐ ਸਾਰੁ" ਇਉਂ ਲੱਗਦਾ ਹੈ ਕਿ ਜੋਗੀਆਂ ਕੌਲ ਸੁਣੀਆਂ ਕੁਝ ਕਹਾਵਤਾਂ ਸਨ, ਜਿਨ੍ਹਾਂ ਨੂੰ ਉਹ ਆਮ ਲੋਕਾਂ ਵਿੱਚ ਆਖ ਕੇ ਆਪਣੇ ਵੱਡੇ ਪਣ ਦਾ ਪਰਦਾਸ਼ਨ ਕਰਦੇ ਰਹਿੰਦੇ ਸਨ ਪਰ ਉਹਨਾਂ ਕਹਾਵਤਾਂ ਪਿਛੇ ਛੁਪਿਆ ਰਹੇ ਸਨ ਉਹ ਭੀ ਨਹੀਂ ਸਨ ਜਾਣਦੇ। ਹੁਣ ਸੰਸਾਰੀ ਬੋਲੀ ਵਿਚ 'ਸਾਰ' ਕਿਸੇ ਤੱਤ ਨੂੰ ਆਖਿਆ ਜਾਂਦਾ ਹੈ, ਆਮ ਕਰਕੇ ਲੋਹੇ ਨੂੰ ਭੀ ਸਾਰ ਮੰਨ ਲਿਆ ਗਿਆ ਹੈ। ਇਸ ਲਈ ਜੋਗੀ ਇਸ ਕਹਾਵਤ ਨੂੰ 'ਲੋਹੇ ਦੇ ਚਨੇ ਚਥਾਉਣੇ' ਦੇ ਅਰਥਾਂ ਵਿੱਚ ਵਰਤਦੇ ਸਨ। ਜਦ ਕਿ 'ਲੋਹੇ ਦੇ ਚਨੇ ਚਥਾਉਣੇ' ਦਾ ਅਰਥ ਇਹ ਨਹੀਂ ਕਿ ਸੱਚਮੁੱਚ ਹੀ ਕੋਈ ਲੋਹੇ ਦੇ ਚਨੇ ਖਾਣ ਦੀ ਗੱਲ ਹੁੰਦੀ ਹੈ, ਮੁਹਾਵਰਿਆਂ ਦਾ ਤੁਂ ਭਾਵ ਅਰਥ ਹੀ ਲਿਆ ਜਾਂਦਾ ਹੈ। ਇਸੇ ਨੂੰ ਗੁਰਬਾਣੀ ਵਿੱਚ ਸ਼ਬਦ - ਭੇਦ ਮੰਨਿਆ ਹੈ। ਸ਼ਬਦ - - ਭੇਦ ਤੋਂ ਗ੍ਰਾਸਤ ਜੋਗੀ ਦੰਦਾਂ ਤੋਂ ਬਿਨਾਂ 'ਸਾਰ' ਲੋਹਾ ਖਾਣ ਦੇ ਅਰਥਾਂ ਵਿੱਚ ਹੀ ਇਸ ਮੁਹਾਵਰੇ ਨੂੰ ਸਮਝ ਰਹੇ ਸਨ। ਪਰ ਸਤਿਗੁਰੂ ਜੀ ਨੇ "ਤ੍ਰੈ ਗੁਣ ਮੇਟੇ ਖਾਈਐ ਸਾਰੁ" ਆਖ ਕੇ ਇਸ ਦੇ ਭਾਵ ਅਰਥ ਸਮਝਾਏ ਹਨ। ਸਤਿਗੁਰੂ ਜੀ ਦਾ ਕਹਿਣਾ ਹੈ ਕਿ ਜਿਨਾ ਚਿਰ ਮਨ, ਤ੍ਰੈ ਗੁਣੀ ਮਾਇਆ ਦੇ ਤਿਨਾਂ, 'ਰਜੇ ਤਮੇ ਸਤੋਂ' ਗੁਣਾਂ ਅਧੀਨ ਕਰਮ ਧਰਮ ਵਿੱਚ ਉਲਿਆ ਰਹਿੰਦਾ ਹੈ। ਉਨ੍ਹਾਂ ਚਿਰ ਉਸਨੂੰ ਤਤ ਗਿਆਨ ਦੀ ਪਾਪਤੀ ਨਹੀਂ ਹੁੰਦੀ। ਭਾਵੇਂ ਉਹ ਰੋਜ਼ ਗੁਰਬਾਣੀ ਸੁਣਦਾ ਪੜਦਾ ਭੀ ਕਿਉਂ ਨਾ ਰਹੇ। ਉਸਨੂੰ ਬਾਣੀ ਦੇ ਅਰਥ-ਭੇਦ ਦਾ ਗਿਆਨ ਨਹੀਂ ਹੋ ਸਕਦਾ। ਗੁਰਬਾਣੀ ਦੀ ਆਪਣੀ ਭਾਸ਼ਾ, ਸ਼ਾਸਤਰਾਂ ਦੀ ਭਾਸ਼ਾ ਨੂੰ ਗਲਤ ਸਿੱਧ ਕਰਦੀ ਹੈ। ਗੁਰਬਾਣੀ ਦੀ ਭਾਸ਼ਾ ਦੀ ਸਹੀ ਜਾਣਕਾਰੀ ਤੋਂ ਬਿਨਾਂ, ਗੁਰਬਾਣੀ ਵਿਚਲਾ ਤਤ-ਸਾਰ ਨਹੀਂ ਵਿਚਾਰਿਆ (ਖਾਧਾ) ਜਾ ਸਕਦਾ। ਇਹੋ ਹੀ ਸਤਿਗੁਰੂ ਜੀ ਜੋਗੀਆਂ ਨੂੰ ਆਖ ਰਹੇ ਹਨ। ਕਿਉਂਕਿ "ਰਜ ਗੁਣ ਤਮ ਗੁਣ ਸਤ ਗੁਣ ਕਰੀਐ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੇ ਨਰ ਬੀਨ੍ਹੈ ਤਿਨ ਹੀ ਧਰਮ ਪਦ ਪਾਇਆ ॥ ਤੀਰਬ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤੁਸਨਾ ਅਰੁ ਮਾਇਆ ਭ੍ਰਮ ਚੂਕਾ ਚਿਤਵਤ ਆਤਮ ਰਾਮਾ ॥ ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ ਨਿਰਭਉ ਪੂਰਿ ਰਹੇ ਭ੍ਰਮ ਭਾਗਾ ਕਹਿ ਕਬੀਰ ਜਨ ਦਾਸਾ ॥"(ਪੰਨਾ ੧੧੨੩)

ਇਹ 'ਰਜੇ ਤਮੇ ਸਤੋਂ' ਗੁਣਾਂ ਦੇ ਤਹਿਤ ਤੀਰਬ ਬਰਤ ਨੇਮ ਸੁਚ ਸੰਜਮ ਕਰਨ ਵਾਲੇ ਲੋਕ, ਜਿਤਨਾ ਚਿਰ ਆਪਣੇ ਅੰਦਰੋਂ ਇਹਨਾਂ ਕੰਮਾਂ ਦੇ ਕਰਨ ਦੀ ਮਹੱਤਤਾ ਨੂੰ ਨਸ਼ਟ ਨਹੀਂ ਕਰ ਦਿੱਦੇ ਉਨਾਂ ਚਿਰ ਉਹ ਮਾਇਆ ਦੇ ਭਰਮ ਵਿੱਚ ਫਸੇ ਹੋਏ ਹੁੰਦੇ ਹਨ। ਇਸ ਭਰਮ ਨੂੰ ਮਿਟਾ ਦੇਣ ਤੋਂ ਬਾਅਦ ਹੀ ਉਹ ਤਤ-ਸਾਰ 'ਗਿਆਨ ਭੋਜਨ' ਪ੍ਰਾਪਤ ਕਰ ਸਕਦੇ ਹਨ। ਜਿਸ ਮਨ (ਹਿਰਦੇ) ਵਿੱਚ ਗਿਆਨ ਦਾ ਦੀਪਕ ਜਲ ਜਾਵੇ, ਉਸਦੇ ਅੰਦਰੋਂ ਭਰਮ ਦਾ ਅੰਧਕਾਰ ਮਿਟ ਜਾਂਦਾ ਹੈ। ਉਹ ਰਜੇ ਤਮੇ ਸਤੋਂ ਤਿਨਾਂ ਗੁਣਾਂ ਦੀ ਮਨੌਤ ਨੂੰ ਆਪਣੇ ਅੰਸਰੋਂ ਤਿਆਗ ਦਿੰਦਾ ਹੈ। ਉਸਦੇ ਹਿਰਦੇ ਵਿੱਚ ਨਿਰਭਉ ਪਾਰਬ੍ਰਹਮ ਆਪ ਪ੍ਰਗਟ ਹੋ ਜਾਂਦਾ ਹੈ।

ਅੰਤ ਵਿੱਚ ਸਤਿਗੁਰੂ ਜੀ ਆਖਦੇ ਹਨ ਕਿ ਜਦ ਉਹ ਤਾਰਨ-ਹਾਰਾ ਆਪ ਹੀ ਹਿਰਦੇ ਵਿੱਚ ਆ ਬੈਠਦਾ ਹੈ, ਫਿਰ ਉਸ ਤੋਂ ਅਗਲਾ ਕੰਮ ਉਸਦੇ ਹੱਥ ਵਿੱਚ ਹੀ ਹੁੰਦਾ ਹੈ।

"ਆਦਿ ਕਉ ਕਵਨੁ ਬੀਚਾਰੁ ਕਬੀਅਲੇ ਸੁਨ ਕਹਾ ਘਰ ਵਾਸੋ ॥
 ਗਿਆਨ ਕੀ ਮੁਦ੍ਰਾ ਕਵਨ ਕਬੀਅਲੇ ਘਟਿ ਘਟਿ ਕਵਨ ਨਿਵਾਸੋ ॥
 ਕਾਲ ਕਾ ਠੀਗਾ ਕਿਉ ਜਲਈਅਲੇ ਕਿਉ ਨਿਰਭਉ ਘਰਿ ਜਾਈਐ ॥
 ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥
 ਗੁਰ ਕੈ ਸਬਦਿ ਹਉਮੈ ਖਿਥੁ ਮਾਰੈ ਤਾ ਨਿਜ ਘਰਿ ਹੋਵੈ ਵਾਸੇ ॥
 ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੇ ॥ ੨੯ ॥"

ਇਸ ਪਦੇ ਦੀਆਂ ਪਹਿਲੀਆਂ ਚਾਰ ਪੰਗਤੀਆਂ ਵਿੱਚ ਜੋਗੀਆਂ ਦੇ ਮੁਖੀ ਲੋਹਾਰੀਪਾ ਨੇ ਅਠ ਪ੍ਰਸਨ ਸਤਿਗੁਰੂ ਜੀ ਪਾਸੋਂ ਪੁੱਛੇ ਹਨ । ਜਿਨ੍ਹਾਂ ਵਿੱਚੋਂ ਸਭ ਤੋਂ ਪਹਿਲਾ ਪ੍ਰਸਨ ਨਿਰਾਕਾਰ ਦੀ ਜਾਣਕਾਰੀ ਪ੍ਰਤਿ ਹੈ । ਲੋਹਾਰੀਪਾ ਪੁੱਛਦਾ ਹੈ ਕਿ ਸ਼ਿਸ਼ਟੀ ਦੇ ਸਿਰਜਣਹਾਰ (ਆਦਿ) ਜਾਂ ਇਉਂ ਕਹਿ ਲਵੇ ਕਿ ਸ਼ਿਸ਼ਟੀ ਦੇ ਰਚਣ ਤੋਂ ਪਹਿਲਾਂ ਦੀ ਕੋਈ ਗੱਲ ਦੱਸੇ । ਇਹ ਜੜ ਮਾਇਆ ਉਸ ਸਮੇਂ ਕਿਸ ਅਵਸਥਾ (ਘਰ) ਵਿੱਚ ਵਸਿਆ ਕਰਦੀ ਹੈ । ਬੁਹਮ -ਗਿਆਨ ਦੀ ਮੁਦ੍ਰਾ ਜੋ ਕਬਨ ਕਰਨੀ ਹੋਵੇ, ਭਾਵ ਜੋਗੀਆਂ ਨੂੰ ਗਿਆਨ ਦੀ ਮੁਦ੍ਰਾ ਧਾਰਨ ਕਰਵਾਉਣ ਵਾਸਤੇ ਕਿਸ ਤਰੀਕੇ ਨਾਲ ਬੋਲ ਕੇ ਸਮਝਾਇਆ ਜਾ ਸਕਦਾ ਹੈ, ਜਿਸ ਨੂੰ ਸੁਣ ਕੇ ਉਹ ਗਿਆਨ ਦੀ ਮੁਦ੍ਰਾ ਧਾਰਨ ਕਰ ਸਕਣ । ਜਿਸਦਾ ਤੁਸੀਂ ਘਟ ਘਟ ਵਿੱਚ ਨਿਵਾਸ ਦੇਸਦੇ ਹੋ, ਉਹ ਕੌਣ ਹੈ । ਕਿਸ ਤਰੀਕੇ ਨਾਲ ਘਟ ਘਟ ਵਿੱਚ ਵਸਿਆ ਹੋਇਆ ਹੈ । ਕਾਲ ਦਾ ਡੰਡਾ ਕਿਵੇਂ ਜਲਾਇਆ ਜਾ ਸਕਦਾ ਹੈ, ਭਾਵ ਕਾਲ ਤੋਂ ਛੁਟਕਾਰਾ ਕਿਸ ਤਰੀਕੇ ਨਾਲ ਪਾਇਆ ਜਾ ਸਕਦਾ ਹੈ । ਸਹਜ ਅਤੇ ਸੰਤੋਖ ਦੀ ਅਵਸਥਾ ਬਣੀ ਰਹੇ । ਇਹ ਵਿਧੀ ਕਿਵੇਂ ਜਾਣੀ ਜਾ ਸਕਦੀ ਹੈ । ਆਪਣੇ ਵੈਰੀਆਂ ਨੂੰ ਆਪਣੇ ਅੰਦਰੋਂ ਕਿਵੇਂ ਭਜਾਇਆ ਜਾਵੇ । ਇਹਨਾਂ ਸਾਰੇ ਸਵਾਲਾਂ ਦਾ ਸਮਾਧਾਨ ਸਤਿਗੁਰੂ ਜੀ ਕਰਦੇ ਹੋਏ ਆਖ ਰਹੇ ਹਨ ਕਿ ਗੁਰੂ ਦਾ ਉਪਦੇਸ਼ ਮਨ ਵਿੱਚੋਂ ਹੋਕਾਰ ਦੀ ਜਹਿਰ ਨੂੰ ਨਸ਼ਟ ਕਰ ਦਿੰਦਾ ਹੈ । ਤਦ ਉਪਰੰਤ ਸੁਰਤ ਸਬਦ ਨਾਲ ਹਿਰਦੇ ਵਿੱਚ ਹੀ ਟਿਕੀ ਰਹਿੰਦੀ ਹੈ । ਜਿਸ ਨੇ ਸੰਸਾਰ ਦੀ ਰਚਨਾ ਰਚੀ ਹੈ, ਉਸ ਸਾਚ ਸ਼ਬਦ ਨੂੰ ਉਸੇ ਦੇ ਹੀ ਪ੍ਰਗਟ ਰੂਪ (ਗੁਰਬਾਣੀ) ਵਿੱਚੋਂ ਪਛਾਣ ਲਵੇ ਭਾਵ ਗੁਰਬਾਣੀ ਵਿਚਲਾ ਗਿਆਨ ਹੀ ਸੰਸਾਰ ਦੇ ਰਚਣ-ਹਾਰੇ ਦਾ ਗਿਆਨ ਹੈ । ਜਿਹੜਾ ਇਸ ਗੱਲ (ਤੱਥ) ਨੂੰ ਗੁਰਬਾਣੀ ਵਿੱਚੋਂ ਸਮਝ ਲਵੇਗਾ, ਸਤਿਗੁਰੂ ਜੀ ਆਖ ਰਹੇ ਹਨ ਕਿ ਮੈਂ ਉਸਦਾ ਦਾਸ ਹਾਂ ।

ਜੋਗ ਮੱਤ ਅਨੁਸਾਰ ਜੋਗੀ ਲੋਕ ਪ੍ਰਾਣ - ਵਾਯੂ ਨੂੰ ਸੁਖਮਨਾ ਨਾਤੀ ਵਿੱਚ ਚੜ੍ਹਾ ਲੈਣ ਦੀ ਗੱਲ ਕਰਦੇ ਹਨ । ਉਹਨਾਂ ਅਨੁਸਾਰ ਸਮਾਧੀ ਸਮੇਂ ਜੋਗੀ ਆਪਣੇ ਪ੍ਰਾਣਾਂ ਨੂੰ ਸੁਖਮਨਾ ਨਾਤੀ ਵਿੱਚ ਰੱਖਣ ਕਰਕੇ ਕਾਲ ਦੀ ਪੰਚੁੱਚ ਤੋਂ ਪਰੇ ਹੁੰਦਾ ਹੈ, ਪਰ ਸਮਾਧੀ ਤੋਂ ਪਿੱਛੋਂ ਪ੍ਰਾਣਾਂ ਦੀ ਸੁਰਖਿਆ ਦਾ ਉਪਾਖ ਜੋਗ ਮੱਤ ਵਿੱਚ ਨਹੀਂ ਦੱਸਿਆ ਗਿਆ । ਮੱਤ ਦਾ ਤਾਂ ਕੋਈ ਨਿਸਚਿਤ ਸਮਾਂ ਹੀ ਨਹੀਂ ਅਤੇ ਨਾ ਹੀ ਐਸਾ ਕੋਈ ਪ੍ਰਬੰਧ ਹੋ ਸਕਦਾ ਹੈ ਕਿ ਲਗਾਤਾਰ ਸਮਾਧੀ ਲਗਾਈ ਜਾ ਸਕੇ । ਇਸੇ ਲਈ ਜੋਗ ਮੱਤ ਦਾ ਮਾਰਗ ਅੱਜ ਤੱਕ ਕਿਸੇ ਨੂੰ ਭੀ

ਬਚਾਉਣ ਵਿੱਚ ਸਫਲ ਨਹੀਂ ਹੋ ਸਕਿਆ। ਜੋਗੀ ਸਰੀਰ ਦੇ ਬਿਨਸ ਜਾਣ ਨੂੰ ਰੋਕਣ ਭਾਵ ਇਸ ਮਨੁੱਖਾ ਦੇਹੀ ਦੇ ਭਵਸਾਗਰ ਵਿੱਚ ਜਿਉਂਦਾ ਰੋਖਣ ਨੂੰ ਹੀ ਅਮਰਾ-ਪਦ ਦੀ ਪ੍ਰਾਪਤੀ ਮੰਨਦੇ ਸਨ, ਇਸ ਲਈ ਜੋਗ-ਮੱਤ ਦੀ ਮੁਕਤੀ ਸਰੀਰ (ਮਨੁੱਖਾ ਦੇਹੀ) ਨੂੰ ਬਚਾਉਣ ਤੱਕ ਹੀ ਸੀਮਤ ਹੈ। ਜਿਸ ਤੋਂ ਪਤਾ ਲਗੋਦਾ ਹੈ ਕਿ ਜੋਗੀ ਲੋਕ ਕਿਨੀ ਬੁਰੀ ਤਰ੍ਹਾਂ ਨਾਲ ਸੰਸਾਰ ਨਾਲ ਜੁੜੇ ਹੋਏ ਸਨ ਅਤੇ ਸੰਸਾਰ ਛੱਡਣ ਦਾ ਦੁੱਖ ਅਤੇ ਭੈਅ ਉਹਨਾਂ ਦੇ ਹਿਰਦੇ ਵਿੱਚ ਆਮ ਲੋਕਾਂ ਨਾਲੋਂ ਭੀ ਕਿਤੇ ਜਿਆਦਾ ਸੀ।

"ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥
 ਏਸੁ ਸਬਦ ਕਉ ਜੋ ਅਰਬਾਵੈ ਤਿਸੁ ਗੁਰ ਤਿਲੁ ਨ ਤਮਾਈ ॥
 ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੇ ॥
 ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਜਾਰੋ ॥
 ਹੁਕਮੈ ਆਵੈ ਹੁਕਮੈ ਜਾਵੈ ਹੁਕਮੈ ਰਹੈ ਸਮਾਈ ॥
 ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਠਿ ਸਬਦੇ ਪਾਈ ॥ ੨੨ ॥"

ਇਸ ਬਾਣੀ ਦੇ ਚੌਂਧਵੇ ਪਦੇ ਵਿੱਚ ਲੋਹਾਰੀਪਾ ਨੇ ਆਪਣੇ ਸਵਾਲਾਂ ਦੇ ਜਵਾਬ ਦੇਣ ਵਾਲੇ ਨੂੰ ਆਪਣਾ ਗੁਰੂ ਮੰਨ ਲੈਣ ਦਾ ਵਾਅਦਾ ਕੀਤਾ ਸੀ। ਸਤਿਗੁਰੂ ਜੀ ਨੇ ਭੀ ਆਪਣੇ ਉਤਰ ਰਾਹੀਂ ਜੋਗੀ ਦੀ ਤਸੱਲੀ ਕਰਵਾ ਦਿਤੀ ਸੀ। ਉਸਤੋਂ ਬਾਅਦ ਦੇ ਪ੍ਰਸ਼ਨ ਲੋਹਾਰੀਪਾ ਨੇ ਸਤਿਗੁਰੂ ਜੀ ਨੂੰ ਆਪਣੇ ਤੋਂ ਵੰਡਾ ਗਿਆਨ ਵਾਨ ਮੰਨ ਕੇ ਕੇਵਲ ਜਾਣਕਾਰੀ (ਗਿਆਨ) ਪਾਪਤ ਕਰਨ ਲਈ ਹੀ ਕੀਤੇ ਹਨ। ਜਿਨ੍ਹਾਂ ਦੇ ਉਤਰ ਦੇ ਕੇ ਸਤਿਗੁਰੂ ਜੀ ਨੇ ਲੋਹਾਰੀਪਾ ਨੂੰ ਹੈਰਾਨ ਕਰ ਦਿਤਾ ਹੈ। ਜੋਗੀ ਜੀਵਨ ਮੁਕਤੀ ਪ੍ਰਾਪਤ ਹੋ ਜਾਣ ਵਾਲੀ ਗੱਲ ਨੂੰ ਬਿਲਕੁਲ ਨਹੀਂ ਸਨ ਮੰਨਦੇ। ਜੋਗੀਆਂ ਅਨੁਸਾਰ ਜੀਵਨ ਮੁਕਤ ਹੋ ਜਾਣ ਦਾ ਖਿਆਲ ਹੀ ਗਲਤ ਸੀ। ਪਰ ਹੁਣ ਲੋਹਾਰੀਪਾ ਨੂੰ ਇਹ ਭਾਸਣ ਲੱਗ ਪਿਆ ਹੈ ਕਿ ਅਸਲ ਵਿੱਚ ਮੁਕਤੀ ਤਾਂ ਜੀਵਨ ਸਮੇਂ ਹੀ ਮਿਲ ਸਕਦੀ ਹੈ, ਸਗੋਂ ਮਰਨ ਉਪਰੰਤ ਮੁਕਤੀ ਦਾ ਖਿਆਲ ਮੁਰਖਾਂ ਵਾਲੀ ਗੱਲ ਹੈ। ਕੁਝ ਇਹੋ ਜਿਹਾ ਹੀ ਸੰਕੇਤ ਇਸ ਪਦੇ ਵਿੱਚ ਲੋਹਾਰੀਪਾ ਵਲੋਂ ਕੀਤਾ ਗਿਆ ਮਾਲੂਮ ਦਿੰਦਾ ਹੈ, ਜਦੋਂ ਉਹ ਕਹਿ ਰਿਹਾ ਹੈ, "ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥" ਏਸੁ ਸਬਦ ਕਉ ਜੋ ਅਰਬਾਵੈ ਤਿਸੁ ਗੁਰ ਤਿਲੁ ਨ ਤਮਾਈ ॥"

ਲੋਹਾਰੀਪਾ ਨੇ ਆਪਣੇ ਪ੍ਰਸ਼ਨ ਰਾਹੀਂ ਸਤਿਗੁਰੂ ਜੀ ਤੋਂ ਤਿੰਨਾ ਲੋਕਾਂ ਦਾ ਗਿਆਨ ਕਰਾ ਦੇਣ ਵਾਲੇ ਨੂੰ ਜੀਵਨ ਮੁਕਤ ਅਵਸਥਾ ਦਾ ਧਾਰਨੀ ਗੁਰੂ ਮੰਨ ਲੈਣ ਦੀ ਗੱਲ ਕੀਤੀ ਹੈ। ਕਹਾ ਤੇ ਆਵੈ ਤੋਂ ਜੋਗੀ ਦਾ ਭਾਵ ਇਹ ਹੈ ਕਿ ਜੀਵ ਸੰਸਾਰ ਵਿੱਚ ਜਨਮ ਲੈਣ ਤੋਂ ਪਹਿਲਾਂ ਕਿਥੋਂ ਅਤੇ ਕਿਵੇਂ ਆਉਂਦਾ ਹੈ ਅਤੇ ਸਰੀਰ ਤਿਆਗਣ ਉਪਰੰਤ ਕਿਥੇ ਜਾਂਦਾ ਹੈ। ਤੁਰੀਆ ਪਦ ਸਮੇਂ ਕਿਥੇ ਸਮਾਇਆ ਰਹਿੰਦਾ ਹੈ। ਇਹ ਸਾਰੀ ਗੱਲ ਜਾਨਣ ਵਾਲਾ ਹੀ ਤਮਾ (ਮਾਇਆ) ਰਹਿਤ, ਜੀਵਨ-ਮੁਕਤ ਅਵਸਥਾ ਦਾ ਧਾਰਨੀ ਮੰਨਿਆ ਜਾ ਸਕਦਾ ਹੈ। ਉਸਨੂੰ ਇਹ ਭੀ ਪਤਾ ਹੋਣਾ ਚਾਹੀਦਾ ਹੈ ਕਿ ਐਸਾ ਤਤ-ਗਿਆਨ ਕਿਵੇਂ ਪ੍ਰਾਪਤ ਕੀਤਾ ਜਾ

ਸਕਦਾ ਹੈ, ਜਿਸ ਨਾਲ ਗੁਰਮੁਖਾਂ ਨੂੰ ਮਾਇਆ ਦਾ ਮੋਹ ਹੀ ਭੁਲ ਜਾਂਦਾ ਹੈ। ਅਪਣੇ ਸਰੀਰ ਤੋਂ ਪਿਆਰੀ ਕੋਈ ਚੀਜ਼ ਸੰਸਾਰ ਵਿੱਚ, ਸੰਸਾਰੀ ਦਿੜ੍ਹਟੀ ਅਨੁਸਾਰ ਨਹੀਂ ਹੈ; ਪਰ ਗੁਰਮੁਖ ਇਸ ਤਤ-ਗਿਆਨ ਦੇ ਪ੍ਰੇਮ ਵਿੱਚ ਸਰੀਰ ਦਾ ਮੋਹ ਭੀ ਛੋਡ ਦਿੰਦੇ ਹਨ। ਗਿਆਨ ਦੇਣ ਵਾਲਾ ਅਤੇ ਗਿਆਨ ਸੁਣਨ ਵਾਲਾ ਦੋਨੋਂ ਪਾਸੇ ਗੁਰਮਤਿ ਅਨੁਸਾਰ ਪ੍ਰਮੇਸ਼ਰ ਆਪ ਹੀ ਹੈ। ਇਸ ਤਬ ਉਪਰ ਭੀ ਰੋਸ਼ਨੀ ਪਾਉ। ਆਪਣੇ ਜਵਾਬ ਵਿੱਚ ਸਤਿਗੁਰੂ ਜੀ ਆਖ ਰਹੇ ਹਨ "ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ" ਕਿ ਜੀਵ ਪਰਮੇਸ਼ਰ ਦੇ ਹੁਕਮ ਨਾਲ ਜਨਮ ਲੈਂਦੇ ਹਨ ਅਤੇ ਉਸਦੇ ਹੁਕਮ ਨਾਲ ਹੀ ਸਰੀਰ ਨੂੰ ਤਿਆਗਦੇ ਹਨ। ਹੁਕਮ ਦੁਆਰਾ ਹੀ ਪਰਮੇਸ਼ਰ (ਹਾਕਮ) ਵਿੱਚ ਲੀਨ ਹੋ ਜਾਂਦੇ ਹਨ। "ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ" ਪੂਰੇ ਗੁਰੂ ਦੇ ਉਪਦੇਸ਼ ਵਿੱਚ ਚੌਲਕੇ ਜਦੋਂ ਜੀਵ ਸੱਚ ਕਮਾਉਂਦਾ ਹੈ ਤਾਂ ਫਿਰ ਗੁਰ-ਉਪਦੇਸ਼ ਨਾਲ ਇਹ ਬਿਰ ਅਵਸਥਾ ਨੂੰ ਪ੍ਰਾਪਤ ਹੋ ਜਾਂਦਾ ਹੈ।

ਇਹਨਾਂ ਪੰਗਤੀਆ ਵਿੱਚ "ਪੂਰੇ ਗੁਰ ਤੇ ਸਾਚੁ ਕਮਾਵੈ" ਦਾ ਵਿਸ਼ੇਸ਼ ਅਰਥ ਹੈ। ਸੰਸਾਰ ਦੇ ਲੋਕਾਂ ਨੇ ਸੱਚ ਦੀ ਪਰਿਭਾਸ਼ਾ ਭੀ ਆਪਣੀ ਆਪਣੀ ਸੱਤ ਅਨੁਸਾਰ ਕੀਤੀ ਹੋਈ ਹੈ। ਇਸ ਲਈ ਗੁਰਮਤਿ ਅਨੁਸਾਰ "ਸਾਚੁ ਕਮਾਵੈ" ਕਹਿਣ ਤੋਂ ਸਤਿਗੁਰੂ ਜੀ ਦਾ ਭਾਵ ਕੀ ਹੈ, ਇਸਨੂੰ ਸਮਝਣ ਦੀ ਲੋੜ ਹੈ। ਗੁਰੂ ਗ੍ਰੰਥ ਸਾਹਿਬ ਦੇ ਆਰੰਭ ਵਿੱਚ ਹੀ ਗੁਰੂ ਨਾਨਕ ਦੇਵ ਜੀ ਨੇ 'ਆਦਿ ਸਚੁ' ਲਿਖ ਕੇ ਇਹ ਦੱਸ ਦਿਤਾ ਕਿ ਸੱਚ ਤੋਂ ਉਹਨਾਂ ਦਾ ਭਾਵ ਸਦਾ ਬਿਰ ਰਹਿਣ ਵਾਲਾ ਬੁਹਮ ਗਿਆਨ, ਨਿਰਾਕਾਰ, ਸਰਬ-ਵਿਆਪਕ, ਕਰਤਾ ਪੁਰਖ, ਅਕਾਲ ਮੂਰਤਿ, ਅਜੂਨੀ ਅਤੇ ਸੈਚੰ ਹੈ। ਸੱਚ ਕਦੇ ਪੁਰਾਣਾ ਨਹੀਂ ਹੁੰਦਾ, ਇਸੇ ਲਈ ਪਰਮੇਸ਼ਰ ਨੂੰ ਜਗਾ ਰੋਗ ਤੋਂ ਮੁਕਤ ਮੰਨਿਆ ਹੈ। ਸੱਚ ਹਮੇਸ਼ਾ ਲਈ ਸੱਚ ਹੀ ਹੁੰਦਾ ਹੈ। ਪਰ ਦੂਨੀਆਂ ਦੇ 'ਪਰਿਭਾਸਤ ਸੱਚ' ਇਸ 'ਪਰਮ-ਸੱਚ' ਦੀ ਕਸ਼ਟੀ ਤੇ ਪੂਰੇ ਨਹੀਂ ਉਤਰਦੇ, ਕਿਉਂਕਿ ਉਹ ਸੱਚ, ਕਿਚੇ ਗੁਰੂਆਂ ਦੇ ਪਰਿਭਾਸਤ ਸੱਚ ਹੁੰਦੇ ਹਨ। ਸੰਸਾਰ ਵਿੱਚ ਅਸੰਖ ਗ੍ਰੰਥ ਮੰਜੂਦ ਹਨ ਪਰ ਅਜ ਦੀ ਘੜੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਹੀ ਸੱਚੀ ਬਾਣੀ ਕਿਹਾ ਗਿਆ ਹੈ। ਭਾਵੇਂ ਹੋਰ ਗ੍ਰੰਥਾਂ ਵਿੱਚ ਭੀ ਕੁਝ ਇਸੇ ਕਿਸਮ ਦਾ ਸੱਚ ਮੰਜੂਦ ਹੈ ਪਰ ਉਹਨਾਂ ਗ੍ਰੰਥਾਂ ਦਾ ਗਿਆਨ ਹੀ ਇਸ ਪਰਮ ਸੱਚ ਦਾ ਵਿਰੋਧ ਭੀ ਕਰਦਾ ਰਹਿੰਦਾ ਹੈ ਭਾਵ ਆਪਾ - ਵਿਰੋਧੀ ਸੱਚ ਪਰਗਟ ਕਰਦਾ ਰਹਿੰਦਾ ਹੈ। ਐਸਾ ਉਪਦੇਸ਼ ਦੇਣ ਵਾਲਿਆਂ ਨੂੰ ਗੁਰਬਾਣੀ ਕੱਚੇ ਗੁਰੂ ਤੇ ਉਹਨਾਂ ਦੇ ਦਿਤੇ ਹੋਏ ਉਪਦੇਸ਼ ਨੂੰ ਕੱਚੀ ਬਾਣੀ ਆਖਦੀ ਹੈ।

"ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥" (ਪੰਨਾ ੯੨੦)

ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਨੇ ਇਹਨਾਂ ਪੰਗਤੀਆਂ ਵਿੱਚ ਕੱਚੇ ਗੁਰੂਆਂ ਦੀ ਪੋਲ ਖੋਲੀ ਹੈ। ਇਹ ਉਹਨਾਂ ਦੀ ਆਪਣੀ ਹੱਡ ਬੀਤੀ ਕਬਾ ਦਾ ਹਿਸਾ ਹੈ। ਇਸ ਵਿੱਚ ਉਹ

ਦੱਸ ਰਹੇ ਹਨ ਕਿ ਕਿਸ ਤਰ੍ਹਾਂ ਸੰਸਾਰ ਵਿੱਚ ਕੱਚੇ ਗੁਰੂਆਂ ਦਾ ਜਾਲ ਵਿਛਿਆ ਪਿਆ ਹੈ, ਜਿਸ ਵਿੱਚ ਉਹ ਖੁਦ ਭੀ ਬਹੁਤ ਦੇਰ ਤੇਕ ਫਸੇ ਰਹੇ। ਜੇ ਉਹਨਾਂ ਦੀ ਇੜਾ ਕਿਸੇ ਘਟੀਆ ਸੱਚ ਨੂੰ ਪ੍ਰਵਾਨ ਕਰ ਲੈਂਦੀ ਤਾਂ ਉਹ ਖੁਦ ਭੀ ਉਹਨਾਂ ਕੱਚੇ ਗੁਰੂਆਂ ਵਿੱਚ ਪਰਪੰਚ ਰਚ ਕੇ ਸ਼ਾਮਲ ਹੋ ਜਾਂਦੇ, ਪਰ ਉਹਨਾਂ ਦੀ ਇੜਾ ਤਾਂ ਕੋਵਲ ਨਿਰੋਲ ਸੱਚ ਦੇ ਦਰਸਨ ਕਰਨ ਦੀ ਸੀ। ਜਿਸ ਦੇ ਦਰਸਨਾਂ ਦੀ ਤਾਂਧ ਲਈ ਉਹਨਾਂ ਨੂੰ ਬੋਅੰਤ ਗੁਰੂਆਂ ਸੌਤਾਂ ਜਾਂ ਗੰਬਾਂ ਨਾਲ ਸੰਪਰਕ ਕਰਨਾ ਪਿਆ। ਪਰ ਨਿਰੋਲ ਸੱਚ ਦੇ ਦਰਸਨ ਜਿਸ ਦਿਨ ਉਹਨਾਂ ਨੂੰ ਹੋਏ, ਉਸ ਬਾਰੇ ਇਸੇ ਬਾਣੀ 'ਅਨੰਦ ਸਾਹਿਬ' ਦੇ ਅੰਡ ਵਿੱਚ ਹੀ ਉਹਨਾਂ ਦੀ ਲਿਖਤ ਮੌਜੂਦ ਹੈ। ਉਹਨਾਂ ਨੇ ਆਖਿਆ ਹੈ, "ਅਨੰਦ ਭਇਆ ਮੇਰੀ ਮਾਣੇ ਸਤਿਗੁਰੂ ਮੈਂ ਪਾਇਆ" ਭਾਵ ਮੇਰੇ ਹਿਰਦੇ ਵਿੱਚ ਪਰਮ ਅਨੰਦ ਦੀ ਅਵਸਥਾ ਇਸ ਲਈ ਪਰਗਟ ਹੋ ਗਈ ਹੈ ਕਿਉਂਕਿ ਮੈਨੂੰ ਸਤਿਗੁਰੂ (ਸੁਚੇ ਗਿਆਨ) ਦੀ ਪ੍ਰਾਪਤੀ ਹੋ ਗਈ ਹੈ। ਹੁਣ ਮੈਂ ਨਿਰੋਲ ਸੱਚ ਨੂੰ ਪਛਾਣ ਲਿਆ ਹੈ। ਨਿਰੋਲ ਸੱਚ ਦੀ ਨਿਸ਼ਾਨੀ ਇਹ ਹੁੰਦੀ ਹੈ ਕਿ ਨਿਰੋਲ ਸੱਚ ਦੀ ਵਿਆਖਿਆ ਕਰਨ ਵਾਲੇ ਦੀ ਗੋਲ ਵਿੱਚੋਂ ਵਿਰੋਧਾ - ਭਾਸ ਸਮਾਪਤ ਹੋ ਜਾਇਆ ਕਰਦਾ ਹੈ। ਗੁਰੂ ਅਮਰ ਦਾ ਸ੍ਰਮ ਜੀ ਦੀ ਅਕਬ-ਕਥਾ (ਗੁਰਬਾਣੀ) ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹੈ। ਅਤੇ ਅੱਜ ਦੁਨੀਆਂ ਦੇ ਸਾਰੇ ਸੁਝਵਾਨ ਲੋਕ ਮੰਨਦੇ ਹਨ ਕਿ ਇਸ ਵਿੱਚ ਵਿਰੋਧਾ ਭਾਸ ਨਹੀਂ ਹੈ। ਇਸ ਪਉਤੀ ਵਿੱਚ ਗੁਰੂ ਅਮਰਦਾਸ ਜੀ ਨੇ ਕੱਚੇ ਗੁਰੂਆਂ ਦਾ ਚਿਤ ਮਾਇਆ ਮੋਹ ਤੋਂ ਗੁਸਤ ਮੰਨਿਆ ਹੈ, ਉਹਨਾਂ ਦੇ ਉਪਦੇਸ਼ ਨੂੰ "ਬੋਲਨਿ ਪਏ ਰਵਾਣੀ" ਆਲ-ਪਤਾਲ ਦੀਆ ਗੋਲਾਂ ਆਖਿਆ ਹੈ। ਜਿਹੜਾ ਗੁਰੂ ਖੁਦ ਹੀ ਮਾਇਆ ਵਿੱਚ ਫਸਿਆ ਹੋਵੇ, ਉਹ ਆਪਣੇ ਸਿੱਖਾਂ ਨੂੰ ਮਾਇਆ ਰਹਿਤ ਕਿਵੇਂ ਕਰ ਸਕਦਾ ਹੈ।

ਇਸੇ ਕਿਸਮ ਦਾ ਸੰਕੇਤ ਸਤਿਗੁਰੂ ਨਾਨਕ ਦੇਵ ਜੀ ਨੇ ਸਿਧਾਂ ਨੂੰ ਕੀਤਾ ਹੈ ਕਿ ਤੁਸੀਂ ਕੱਚੇ ਗੁਰੂਆਂ ਦੇ ਪਿੱਛੇ ਲਗਕੇ ਸੱਚ ਤੋਂ ਕਿੰਨੀ ਢੂਰ ਖੜੇ ਹੋ, ਆਪਣੇ ਅੰਦਰ ਝਾਕ ਕੇ ਵੇਖ ਲਉ। ਹੁਣ ਤੱਕ ਦੀ ਵਿਚਾਰ ਧਾਰਾ ਵਿੱਚ ਅਸੀਂ "ਪੂਰੇ ਗੁਰੂ" ਅਤੇ 'ਨਿਰੋਲ ਸੱਚ' ਬਾਰੇ ਹੀ ਵਿਚਾਰ ਕੀਤੀ ਹੈ। 'ਸਾਚੁ ਕਮਾਵੈ' ਬਾਰੇ ਸਮਝਣਾ ਬਾਕੀ ਹੈ। 'ਸਿਧ ਗੋਸਟਿ' ਬਾਣੀ ਦੇ ਸਤਵੰਜਵੇਂ ਪਦੇ ਵਿੱਚ ਸਤਿਗੁਰੂ ਜੀ ਆਖਦੇ ਹਨ, "ਸਾਚੁ ਵਖਰੁ ਧਨੁ ਪਲੈ ਹੋਇ ॥ ਆਪਿ ਤਰੈ ਤਰੇ ਭੀ ਸੋਇ ॥" ਜਿਸਤੋਂ ਉਹਨਾਂ ਦਾ ਭਾਵ ਇਹ ਹੈ ਕਿ ਜਿਸ ਵਿਅਕਤੀ ਕੋਲ ਸੱਚ ਦਾ ਧਨ (ਨਾਮ ਧਨ) ਬੁਹਾਮ ਗਿਆਨ ਦਾ ਭੇਡਾਰ ਮੌਜੂਦ ਹੋਵੇ ਉਹ ਅਪ ਤਾਂ ਤਰਦਾ ਹੀ ਹੈ ਦੁਸਰਿਆਂ ਨੂੰ ਭੀ ਤਾਰਦਾ ਹੈ। ਇਸਤੋਂ ਇਹ ਸਮਝ ਆ ਜਾਣੀ ਚਾਹੀਦੀ ਹੈ ਕਿ ਗੁਰੂ ਨਾਨਕ ਦੇਵ ਜੀ ਦਾ "ਪੂਰੇ ਗੁਰ ਤੇ ਸਾਚੁ ਕਮਾਵੈ" ਕਹਿਣ ਤੋਂ ਕੀ ਭਾਵ ਹੈ। ਬੁਹਾਮ ਗਿਆਨ ਦਾ ਖਜਾਨਾ ਕਿਸੇ ਪੂਰੇ ਗੁਰੂ ਕੋਲੋਂ ਪ੍ਰਾਪਤ ਕਰ ਲੈਣ ਨੂੰ ਹੀ ਸਤਿਗੁਰੂ ਜੀ "ਪੂਰੇ ਗੁਰ ਤੇ ਸਾਚੁ ਕਮਾਵੈ" ਅਖ ਰਹੇ ਹਨ। ਸਭ ਤੋਂ ਜਿਆਦਾ ਧਿਆਨ ਦੇਣ ਯੋਗ ਜੋ ਗੋਲ ਹੈ, ਉਹ ਇਹ ਹੈ ਕਿ ਸਤਿਗੁਰੂ ਜੀ ਇਥੇ ਸਬਦ ਕਮਾਉਣ ਦੀ ਜਾਂ ਨਾਮ ਜਪਣ ਦੀ ਜਾਂ ਫਿਰ ਸਿਮਰਨ ਕਰਨ ਦੀ ਥਾਂ 'ਸਾਚੁ ਕਮਾਉਣ' ਦੀ ਗੋਲ ਕਰਦੇ ਹਨ। ਜਿਹੜੀ ਕਿ ਗੁਰਮਤਿ ਦੀ ਨਵੀਂ ਵਿਧੀ ਦੀ, ਇਕ ਨਵੀਂ ਗੋਲ ਹੈ। ਗੁਰਮਤਿ ਵਿੱਚ ਸੱਚ ਕਮਾਉਣ ਹੈ, ਗਿਆਨ ਦੀ ਪ੍ਰਾਪਤੀ ਕਰਨੀ ਹੈ, ਜਿਸਦੀ ਪ੍ਰਾਪਤੀ ਗੁਰ-ਉਪਦੇਸ਼ ਵਿੱਚੋਂ ਹੀ ਹੋ ਸਕਦੀ ਹੈ। ਇਸੇ ਲਈ

ਇਸ ਨਵੀਂ ਵਿਧੀ ਦੇ ਧਾਰਨੀ ਗੁਰਸਿੱਖਾਂ ਦੇ ਸਭ ਤੋਂ ਵੱਡੇ ਭਾਗ (ਬਾਵ ਸੰਤਾਂ ਸਾਧਾਂ ਗੁਰਮੁਖਾਂ ਅਤੇ ਭਗਤਾਂ ਦੇ ਮਾਰਗ ਉਤੇ ਚੱਲ ਰਹੇ ਜਾਂ ਤੁਚੇ ਆ ਰਹੇ ਲੋਕਾਂ ਨਾਲੋਂ) ਮੰਨੇ ਗਏ ਹਨ। ਕਿਉਂਕਿ ਗੁਰਸਿੱਖਾਂ ਨੇ ਗੁਰਬਾਣੀ ਨੂੰ ਪੜ੍ਹਨ ਪੜ੍ਹਾਉਣ ਦਾ ਕੰਮ ਵਿਦਿਆਲੇ (ਗੁਰ-ਦੁਵਾਰੇ) ਦੁਆਰਾ ਚਾਲੂ ਬੰਧਿਆ ਹੋਇਆ ਹੈ।

ਜਿਸ ਵਿੱਚ 'ਗਤਿ ਮਿਤਿ ਸਬਦੇ ਪਾਈ' ਵਿਚਲੇ ਦ੍ਰਿਸ਼ਟੀ ਕੋਣ ਦੀ ਪੂਰਤੀ ਲਈ ਉਦਮ ਕੀਤੇ ਜਾਂਦੇ ਹਨ। ਗੁਰਬਾਣੀ ਅਨੁਸਾਰ ਗੁਰ-ਉਪਦੇਸ਼ ਨੂੰ ਸਮਝੇ ਬਿਨਾਂ ਗੁਰਸਿੱਖ, ਸੰਚਾ ਗਿਆਨ ਪ੍ਰਾਪਤ ਨਹੀਂ ਕਰ ਸਕਦਾ। ਗੁਰਬਾਣੀ ਦਾ ਆਪਣਾ ਇਕ ਦ੍ਰਿਸ਼ਟੀ - ਕੋਣ ਹੈ, ਇਸਤੋਂ ਨੀਵੋਂ ਪੱਧਰ ਦੀ ਗੱਲ ਗੁਰ-ਦੁਆਰਿਆਂ ਵਿੱਚ ਕਰਨ ਦੀ ਗੁਰਬਾਣੀ (ਗੁਰਮਤਿ) ਇਜਾਜ਼ਤ ਨਹੀਂ ਦਿੰਦੀ। ਗੁਰਮਤਿ ਦਾ ਦ੍ਰਿਸ਼ਟੀ-ਕੋਣ ਸਿੱਖ ਨੂੰ ਚਤੰਦੀ ਕਲਾ ਵੱਲ ਲੈ ਜਾਣ ਵਾਲਾ ਭਾਵ ਗੁਰਸਿੱਖ ਅੰਦਰ ਹਰ ਰੋਜ਼ ਉਸਦੇ ਸੰਚ ਵਿੱਚ ਵਧਾ ਕਰਨ ਵਾਲਾ ਹੁੰਦਾ ਹੈ। ਗੁਰਸਿੱਖ ਦੇ ਗਿਆਨ ਨੂੰ ਪਰਚੰਡਤਾ ਪ੍ਰਦਾਨ ਕਰਨ ਵਾਲਾ ਹੁੰਦਾ ਹੈ। ਜਦ ਕਿ ਕੱਚੀ ਮੱਤ ਦੀ ਕੱਚੀ ਗੱਲ ਗੁਰਸਿੱਖਾਂ ਨੂੰ ਢਹਿੰਦੀਆਂ ਕਲਾਂ, ਮੋਹ ਮਾਇਆ ਵੱਲ ਧੱਕਦੀ ਹੈ।

"ਆਦਿ ਕਉ ਬਿਸਮਾਦੁ ਬੀਚਾਰੁ ਕਬੀਅਲੇ ਸੁਨ ਨਿਰੰਤਰਿ ਵਾਸੁ ਲੀਆ ॥
 ਅਕਲਪਤ ਮੁਦਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਚਾ ਸਰਬ ਜੀਆ ॥
 ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰਜਨੁ ਸਹਜਿ ਲਹੈ ॥
 ਨਾਨਕ ਦੂਜੀ ਕਾਰ ਨਾ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥
 ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਆ ਚੁਗਤਿ ਸਚੁ ਜਾਣੈ ਸੋਈ ॥
 ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥ ੨੩ ॥

ਪਿਛਲੇ ਇਕੀਵੇਂ ਪਦੇ ਵਿੱਚਲੇ ਲੋਹਾਰੀਪਾ ਦੇ ਸਵਾਲਾਂ ਦਾ, ਸਤਿਗੁਰੂ ਜੀ ਅੰਜੇ ਜਵਾਬ ਹੀ ਦੇ ਰਹੇ ਸਨ, ਕਿ ਲੋਹਾਰੀਪਾ ਨੇ ਸਤਿਗੁਰੂ ਜੀ ਨੂੰ ਅਧ-ਵਿਚਕਾਰ ਰੋਕ ਕੇ ਵਿਸ਼ੇਸ਼ ਪ੍ਰਸ਼ਨ ਜੋ ਉਸਨੂੰ ਫੁਰਿਆ, ਸਤਿਗੁਰੂ ਜੀ ਦੇ ਅੰਗੇ ਰੋਖ ਦਿਤਾ। ਜਿਸਦਾ ਉਤਰ ਸਤਿਗੁਰੂ ਜੀ ਨੇ ਬਾਕੀਵੇਂ ਪਦੇ ਵਿੱਚ ਹੀ ਦਰਜ ਕੀਤਾ ਹੋਇਆ ਹੈ। ਇਕੀਵੇਂ ਪਦੇ ਵਿੱਚਲੇ ਸਵਾਲਾਂ ਦਾ ਬਾਕੀ ਰਹਿੰਦਾ ਉਤਰ ਇਸ ਤੇਈਵੇਂ ਪਦੇ ਵਿੱਚ ਸਤਿਗੁਰੂ ਜੀ ਦੇ ਰਹੇ ਹਨ।

"ਆਦਿ ਕਉ ਬਿਸਮਾਦੁ ਬੀਚਾਰੁ ਕਬੀਅਲੇ ਸੁਨ ਨਿਰੰਤਰਿ ਵਾਸੁ ਲੀਆ" ਭਾਵ ਆਦਿ ਵੱਲ ਵਧਣ ਲੱਗਿਆ, ਅਖਰ ਨੂੰ ਬਿਸਮਾਦ ਹੋ ਜਾਈਦਾ ਹੈ। 'ਬਿਸਮਾਦ' ਅਤਿਅੰਤ ਹੈਰਾਨੀ ਤੋਂ ਉਪਰੰਤ ਹੀ ਪ੍ਰਗਟ ਹੁੰਦਾ ਹੈ। ਭਰਮ ਦਾ ਨਾਸ ਹੋ ਜਾਣ ਨਾਲ ਬਿਸਮਾਦ ਅਵਸਥਾ ਪ੍ਰਗਟ ਹੋਇਆ ਕਰਦੀ ਹੈ।

"ਦੁਤੀਆ ਦੁਹ ਕਰਿ ਜਾਨੈ ਅੰਗਾ" ॥ ਮਾਇਆ ਬ੍ਰਹਮ ਰਮੈ ਸਭ ਸੰਗ ॥" (ਪੰਨਾ ੩੪ ੩)

ਜਦੇ ਮਨ ਸੁਨ ਅਵਸਥਾ ਵਿੱਚ ਹੋ ਕੇ ਚਿੱਤ ਨਾਲ ਅਤੇਦ ਹੋ ਜਾਂਦਾ ਹੈ ਤਾਂ ਮਨ ਦਾ

ਅਸਤਿਤਵ ਨਸ਼ਟ ਹੋਇਆ ਨਹੀਂ ਮੰਨਿਆ ਜਾ ਸਕਦਾ । ਮਨ ਅਤੇ ਚਿਤ ਦੌਨੋਂ ਜੁੜ ਕੇ ਸਾਬਤ ਸੁਰਤ ਬਣਦੇ ਹਨ ਤਦ ਉਪਰਿਤ ਹੀ ਇਕ ਰੂਪ ਵਿੱਚ ਹਿਰਦੇ ਅੰਦਰ ਬੀਜ-ਰੂਪ ਤੋਂ ਬ੍ਰਹਮ ਗਿਆਨ ਦਾ ਬ੍ਰਿਛ - ਰੂਪ ਧਾਰਨ ਕਰਦੇ ਹਨ । ਜਿਵੇਂ ਕਿਸੇ ਦਾਲ (ਅਨਾਜ) ਦੇ ਦੋ ਟੁਕੜੇ ਇਕ-ਰੂਪ ਹੋਣ ਦੀ ਸੁਰਤ ਵਿੱਚ ਹੀ ਉਗਿਆ ਕਰਦੇ ਹਨ । ਇਹਨਾਂ ਦੋਹਾਂ ਦੇ ਅਸਤਿਤਵ ਤੋਂ ਹੀ ਬ੍ਰਿਛ, ਪੈਂਦਾ ਬਣਦਾ ਹੈ । ਇਕ ਹੋਰ ਪਰਮਾਣ ਗੁਰੂ ਨਾਨਕ ਦੇਵ ਜੀ ਇਸ ਪੰਗਤੀ ਵਿੱਚ ਦੋ ਕੇ ਇਸੇ ਗੱਲ ਨੂੰ ਸਮਝਾ ਰਹੇ ਹਨ ।

"ਦਿਨ ਮਹਿ ਰੈਣ ਰੈਣ ਮਹਿ ਦਿਨੀਅਰੂ ਉਸਨ ਸੀਤ ਬਿਧਿ ਸੋਈ ॥ ਤਾ ਕੀ ਗਤਿ ਜਿਤਿ ਅਵਰੂ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥ ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥ ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਬਥ ਕਹਾਨੀ ॥" (ਪੰਨਾ ੮੯)

ਗੁਰਬਾਣੀ ਅੰਦਰ ਮਾਇਆ, ਭਰਮ, ਅਗਿਆਨਤਾ ਅਤੇ ਸੁਨ ਇਕੋ ਅਰਥ ਰੱਖਦੇ ਹਨ। ਬ੍ਰਹਮ ਗਿਆਨ, ਬਿਬੇਕ, ਬੁੱਧ-ਸਬੂਧ ਅਤੇ ਸਹਜ ਭੀ ਇਕੋ ਅਰਥ ਰੱਖਦੇ ਹਨ। ਸਿੱਕੇ ਦਾ ਇਕ ਪਾਸਾ ਜੇ ਮਾਇਆ ਹੈ ਤਾਂ ਦੂਜਾ ਪਾਸਾ ਬ੍ਰਹਮ ਹੈ। ਜੇ ਇਕ ਪਾਸਾ ਭਰਮ ਹੈ ਤਾਂ ਦੂਜਾ ਪਾਸਾ ਗਿਆਨ ਹੈ। ਅਗਿਆਨਤਾ ਦਾ ਦੂਜਾ ਪਾਸਾ ਬਿਵੇਕ ਬੁੱਧ ਜਾਂ ਸੁਬੂਧ ਹੈ ਅਤੇ ਸੁਨ ਰੂਪੀ ਸਿੱਕੇ ਦਾ ਦੂਜਾ ਪਾਸਾ ਸਹਿਜ ਹੈ। ਇਕ ਵਿੱਚ ਦੁਸਰੇ ਤੋਂ ਵਿਰੋਧੀ ਅਰਥ ਰੱਖਣ ਵਾਲੇ ਚਾਰੇ ਸ਼ਬਦਾਂ ਦੀ ਵਰਤੋਂ, ਗੁਰਬਾਣੀ ਵਿੱਚ ਬਹੁਤ ਕੀਤੀ ਗਈ ਹੈ। ਭਗਤ ਕਬੀਰ ਜੀ ਨੇ ਆਪਣੇ ਇਕ ਸਲੋਕ ਵਿੱਚ ਸਹਿਜ ਅਤੇ ਸੁਨ ਨੂੰ ਇਕ ਦਰਿਆ ਦੇ ਦੋ ਕਿਨਾਰੇ ਮੰਨਿਆ ਹੈ ਅਤੇ ਆਖਿਆ ਹੈ, "ਕਬੀਰ ਗੰਗ ਜਸੁਨ ਕੇ ਅੰਤਰੇ ਸਹਜ ਸੁਨ ਕੇ ਘਾਟ ॥ ਤਹਾ ਕਬੀਰੈ ਮਟ ਕੀਆ ਖੋਜਤ ਮੁਨਿ ਜਨ ਬਾਟ ॥" ਜਿਸਤੋਂ ਭਗਤ ਜੀ ਦਾ ਭਾਵ ਇਹ ਹੈ ਕਿ ਸਹਿਜ ਅਤੇ ਸੁਨ ਦਾ ਗਿਆਨ ਮੁਨੀ ਜਨ ਨਹੀਂ ਸਮਝ ਸਕੇ। ਇਸੇ ਲਈ ਸਾਸਤਰਾਂ ਵਿੱਚ ਬ੍ਰਹਮ ਗਿਆਨ ਦੇ ਮਾਰਗ ਨੂੰ ਉਲਭਾ ਕੇ ਰੁਖ ਦਿਤਾ ਹੈ। ਇਸ ਸਲੋਕ ਵਿੱਚ ਕਬੀਰ ਜੀ ਨੇ ਇਹ ਤਾਂ ਮੰਨਿਆ ਹੈ ਕਿ ਮੁਨੀ ਜਨ 'ਸਹਜ ਸੁਨ ਦੇ ਘਾਟ' ਨੂੰ ਖੋਜਦੇ ਰਹੇ। ਉਹ ਸੁਨ ਅਵਸਥਾ ਵਿੱਚੋਂ ਨਿਕਲਕੇ ਸਹਜ ਅਵਸਥਾ ਵਿੱਚ ਅਪਤਨ ਦੀ ਕੋਸ਼ਿਸ਼ ਕਰਦੇ ਰਹੇ ਪਰ ਉਹਨਾਂ ਨੂੰ ਸੁਨ ਤੋਂ ਸਹਿਜ ਦਾ ਘਾਟ (ਬਾਰਡਰ) ਨਹੀਂ ਲੱਭਿਆ, ਜਿਸਨੂੰ ਪਾਰ ਕਰਕੇ ਉਹ ਨੀਜ-ਘਰ (ਬੇ-ਗਮ ਪੂਰਾ) ਨਿਰਾਕਾਰ ਦੇ ਦੇਸ਼ ਵਿੱਚ ਚਲੇ ਜਾਂਦੇ।

ਉਹਨਾਂ ਨੇ ਸਹਿਜ ਅਤੇ ਸੁਨ ਦੇ ਇਕੋ ਹੀ ਅਰਥ ਮੰਨ ਲਏ। ਸੁਨ ਅਵਸਥਾ ਦੀ ਪ੍ਰਾਪਤੀ ਨੂੰ ਹੀ ਆਖਰੀ ਮੰਜ਼ਿਲ ਮੰਨ ਲਿਆ। ਸੁਨ ਦੇ ਅਰਥ ਉਹਨਾਂ ਅਨੁਸਾਰ ਉਹ ਅਵਸਥਾ ਹੈ, ਜਿਥੇ ਜਾ ਕੇ ਮਨ ਬਿਲਕੁਲ ਖਾਲੀ ਹੋ ਜਾਂਦਾ ਹੋਵੇ। ਪਰ ਗੁਰਮਤਿ ਨੇ ਇਸ ਗੱਲ ਨੂੰ ਰੱਦ ਕੀਤਾ ਹੈ। ਕੋਈ ਅਵਸਥਾ ਜਾਂ ਕੋਈ ਜਗ੍ਹਾ ਐਸੀ ਹੋ ਹੀ ਨਹੀਂ ਸਕਦੀ ਜਿਥੇ ਸਰਬ-ਵਿਆਪੀ ਪਰਮੇਸ਼ਰ ਦੀ ਹੋਂਦ ਹੀ ਨਾ ਰਹੇ। ਇਸੇ ਲਈ ਗੁਰਬਾਣੀ ਨੇ ਜਿਥੇ ਮਨ ਸੰਕਲਪ ਤੋਂ ਖਾਲੀ ਹੈ (ਸੁਨ ਹੈ) ਉਥੇ ਸਗੋਂ ਪਰਮੇਸ਼ਰ ਨੂੰ ਆਪ ਵੱਸਦਾ ਦੱਸਿਆ ਹੈ। ਇਹੀ ਫਰਕ ਸੀ ਸਾਸਤਰਾਂ ਦੀ ਮੱਤ ਅਤੇ ਗੁਰਮਤਿ ਵਿਚਕਾਰ। ਗੁਰਮਤਿ ਦਾ ਕਹਿਣਾ ਹੈ ਕਿ

ਸੁਨ ਅਵਸਥਾ ਗਿਆਨ (ਸਹਿਜ) ਦੁਆਰਾ ਹੀ ਪੈਂਦਾ ਕੀਤੀ ਜਾ ਸਕਦੀ ਹੈ । ਗਿਆਨ ਪ੍ਰਾਪਤੀ ਤੋਂ ਬਿਨਾਂ ਮਨ ਦਾ ਸੰਕਲਪ ਰਹਿਤ ਹੋ ਜਾਣਾ ਸੰਭਵ ਹੀ ਨਹੀਂ । ਹਿਰਦੇ ਵਿਚ ਜਿਉਂ-ਜਿਉਂ ਗਿਆਨ ਵੱਧਦਾ ਰਹਿੰਦਾ ਹੈ ਤਿਉਂ-ਤਿਉਂ ਮਨ ਵਿੱਚ ਮਾਇਆ ਦੇ ਫੁਰਨੇ ਆਪਣੇ ਆਪ ਉਠਣੇ ਬੰਦ ਹੁੰਦੇ ਚਲੇ ਜਾਂਦੇ ਹਨ ਅਤੇ ਇਕ ਛਿਨ ਐਸਾ ਭੀ ਆ ਜਾਂਦਾ ਹੈ ਜਦੋਂ ਮਨ ਅੰਦਰ ਗਿਆਨ ਦਾ ਤੂਢਾਨ ਆ ਜਾਂਦਾ ਹੈ । ਜਿਸ ਨਾਲ ਭਰਮ ਦੇ ਸਭ ਪਰਦੇ ਚਾਕ ਹੋ ਜਾਂਦੇ ਹਨ । ਪਰਚੰਡ ਗਿਆਨ ਦਾ ਪਰਕਾਸ਼ ਹੋ ਜਾਂਦਾ ਹੈ । ਇਸ ਛਿਨ ਨੂੰ ਹੀ ਭਗਤ ਕਬੀਰ ਜੀ 'ਸਹਜ ਸੁਨ ਕਾ ਘਟ' ਆਖਦੇ ਹਨ ।

"ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ" ਤੋਂ ਸਤਿਗੁਰੂ ਜੀ ਦਾ ਭਾਵ ਇਹ ਹੈ ਕਿ ਦਿਨ ਅਤੇ ਰਾਤ ਹਰ ਵੇਲੇ, ਹਰ ਜਗ੍ਹਾ ਇਕ ਦੂਸਰੇ ਦੇ ਅੰਦਰ ਮੌਜੂਦ ਰਹਿੰਦੇ ਹਨ । ਜਿਵੇਂ ਰੌਸਨੀ ਵੇਲੇ ਦਿਨ ਹੁੰਦਾ ਹੈ ਪਰ ਜੇ ਅਚਾਨਕ ਸੂਰਜ ਗਾਇਬ ਹੋ ਜਾਵੇ ਤਾਂ ਝਟਪਟ ਰਾਤ (ਅੰਧੇਰਾ) ਛਾ ਜਾਂਦੀ ਹੈ । ਇਹ ਅੰਧੇਰਾ ਕਿਥੋਂ ਆਉਂਦਾ ਹੈ, ਅੰਧੇਰਾ ਤਾਂ ਅਸਲ ਵਿੱਚ ਅਕਾਸ਼ ਵਿੱਚ ਮੌਜੂਦ ਹੀ ਸੀ, ਕੇਵਲ ਸੂਰਜ ਦੀ ਰੌਸਨੀ ਵਿੱਚ ਦਿਖਾਈ ਨਹੀਂ ਸੀ ਦੇ ਰਿਹਾ । ਇਸੇ ਤਰੀਕੇ ਨਾਲ ਅਗਿਆਨਤਾ ਦੇ ਅਧਕਾਰ ਵਿੱਚ ਭਟਕਿਆ ਹੋਇਆ ਮਨ, ਦੁਬਾਰਾ ਗਿਆਨ ਪ੍ਰਾਪਤ ਕਰ ਲੈਣ ਉਪਰੰਤ ਮਾਇਆ ਨੂੰ ਇਸ ਤਰੀਕੇ ਨਾਲ ਹੀ ਦੇਖ ਸਕਦਾ ਹੈ ਜਿਵੇਂ ਅਸੀਂ ਸੂਰਜ ਦੀ ਰੌਸਨੀ ਵਿੱਚ ਰਾਤ ਨੂੰ ਦੇਖ ਸਕਦੇ ਹਾਂ । ਜਿਨਾ ਚਿਰ ਮਨ ਅੰਦਰ ਪਰਚੰਡ ਗਿਆਨ ਦਾ ਪਕਾਸ਼ ਰਹਿੰਦਾ ਹੈ, ਉਤਨੀ ਦੇਰ ਮਾਇਆ ਰੂਪੀ ਕਾਲੀ ਰਾਤ ਅਗਿਆਨਤਾ ਉਸਨੂੰ ਦਿਖਾਈ ਹੀ ਨਹੀਂ ਦਿੰਦੀ । ਕਿਉਂਕਿ ਬੁਹਮ-ਗਿਆਨ ਦੀ ਪਾਰ ਦਰਸ਼ੀ ਦ੍ਰਿਸ਼ਟੀ ਨੂੰ ਮਾਇਆ ਰੋਕਣ ਵਿੱਚ ਕੋਈ ਅੜਚਨ ਨਹੀਂ ਬਣ ਸਕਦੀ । ਮਾਇਆ ਤਾਂ ਕੇਵਲ ਸਰੀਰਕ ਅਖ ਨਾਲ ਹੀ ਦਿਸਿਆ ਕਰਦੀ ਹੈ । ਪਰ ਇਸਦਾ ਅਰਥ ਇਹ ਭੀ ਨਹੀਂ ਕਿ ਦਿਬ-ਦ੍ਰਿਸ਼ਟੀ ਨੂੰ, ਮਾਇਆ ਅੰਦਰ ਜੋ ਕੁਝ ਹੋ ਰਿਹਾ ਹੈ, ਦਿਖਾਈ ਨਹੀਂ ਦਿੰਦਾ । ਫਰਕ ਕੇਵਲ ਇਹ ਹੈ ਕਿ ਜਿਵੇਂ ਐਕਸ-ਰੋਅ ਦੀਆਂ ਕਿਰਨਾਂ ਨੂੰ ਕਈ ਚੀਜ਼ਾਂ ਰੋਕ ਨਹੀਂ ਸਕਦੀਆਂ, ਇਸੇ ਤਰ੍ਹਾਂ ਪਾਰਦਰਸ਼ੀ ਦ੍ਰਿਸ਼ਟੀ ਨੂੰ ਕੁਝ ਭੀ ਰੋਕ ਨਹੀਂ ਸਕਦਾ ।

ਇਸੇ ਤਰੀਕੇ ਨਾਲ ਬਰਫ ਠੰਡੀ ਹੋਣ ਕਰਕੇ ਗਰਮ ਸੁਭਾਅ ਰੱਖਦੀ ਹੈ । ਪਾਣੀ ਜਿਸਨੂੰ ਸੀਤਲ ਜਲ ਮੰਨਿਆ ਗਿਆ ਹੈ, ਨਿਰਾ ਹੀ ਅੰਗ ਰੂਪ ਹੈ । ਜੇਕਰ ਪਾਣੀ ਨੂੰ ਬਿਜਲੀ ਦੁਆਰਾ ਤੋੜ ਕੇ ਹਾਈਡਰੋਜਨ ਅਤੇ ਆਕਸੀਜਨ ਦੋ ਗੈਸਾਂ ਦੇ ਰੂਪ ਵਿੱਚ ਬਦਲ ਲਿਆ ਜਾਵੇ ਤਾਂ ਇਹ ਦੋਵੇਂ ਗੈਸਾਂ ਇਕ ਦੂਸਰੀ ਨਾਲ ਮਿਲਕੇ ਜਲਦੀਆਂ ਹਨ ਅਤੇ ਅੰਗ ਪਗਟ ਹੋ ਜਾਂਦੀ ਹੈ । ਜਦ ਕਿ ਬੰਦਲਾਂ ਦੀ ਰਗਤ ਤੋਂ ਪੈਂਦਾ ਹੋਈ ਬਿਜਲੀ ਅੰਗ ਰੂਪ ਹੁੰਦੀ ਹੈ । ਇਸੇ ਨੂੰ ਸਤਿਗੁਰੂ ਜੀ "ਉਸਨ (ਅੰਗ) ਸੀਤ (ਠੰਡ) ਬਿਧਿ ਸੋਈ" ਆਖਦੇ ਹਨ । ਜਿਵੇਂ ਦਿਨ ਵਿੱਚ ਰਾਤ ਅਤੇ ਰਾਤ ਵਿੱਚ ਦਿਨ, ਇਸੇ ਤਰ੍ਹਾਂ ਗਰਮੀ ਵਿੱਚ ਸਰਦੀ ਅਤੇ ਸਰਦੀ ਵਿੱਚ ਗਰਮੀ ਇਕ ਦੂਜੇ ਨਾਲ ਉਲਟ ਸੁਭਾਅ ਰੱਖਣ ਵਾਲੇ ਮਿਲੇ ਹੋਏ ਹਨ । ਇਸੇ ਤਰੀਕੇ ਨਾਲ ਪਰਮੇਸ਼ਰ ਤੇ ਮਾਇਆ ਵੀ ਇਕ ਰੂਪ ਹੀ ਹਨ । ਸੰਸਾਰੀ ਮਨ ਦਾ ਸੁਭਾਅ, ਪਰਮੇਸ਼ਰ ਦੇ ਆਪਣੇ ਮਨ ਦਾ ਹੀ ਪ੍ਰਤੀਕ ਹੈ । ਇਸੇ ਲਈ ਸੰਸਾਰ ਦੀ ਖੇਡ ਪਰਮੇਸ਼ਰ ਦੇ ਆਪਣੇ ਮਨ

ਦੀ ਇੱਛਾ ਮੁਤਾਬਿਕ ਹੀ ਚਲਦੀ ਰਹਿੰਦੀ ਹੈ। ਉਹ ਖੇਡਣ ਵਾਲਾ ਭੀ ਆਪ ਹੈ, ਖਿਡਾਊਣ ਵਾਲਾ ਉਸਦਾ ਮਨ ਭੀ ਉਹ ਆਪ ਹੈ, ਅਤੇ ਵੇਖਕੇ ਖੁਸ਼ ਹੋਣ ਵਾਲਾ ਉਸਦਾ ਚਿੱਤ ਭੀ ਉਹ ਆਖ ਹੀ ਹੈ। ਗੁਰਬਾਣੀ ਇਸ ਗੇਲ ਨੂੰ ਮੌਨਦੀ ਹੈ : - "ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖ ਬੂਝਹੁ ਬਹੁਮ ਗਿਆਨੀ ॥ ਧੁਨਿ ਮਹਿ ਧਿਆਨੁ ਧਿਆਨੁ ਮਹਿ ਜਾਨਿਆ ਗੁਰਮੁਖਿ ਅਕਬਥ ਕਹਾਨੀ ॥" ਕਰਤੇ ਪੁਰਖ ਪਰਮੇਸ਼ਰ ਵਿੱਚ ਨਾਰਿ (ਮਾਇਆ) ਸਮਾਈ ਰਹਿੰਦੀ ਹੈ ਅਤੇ ਨਾਰਿ (ਮਾਇਆ) ਵਿੱਚ ਕਰਤਾ ਪੁਰਖ ਆਪਣਾ ਅੰਸ ਜੀਵ-ਰੂਪ ਹੋ ਕੇ ਵੇਸਦਾ ਹੈ। ਇਸੇ ਲਈ ਜੀਵ ਅਤੇ ਪਰਮੇਸ਼ਰ ਵਿਚਾਲੇ ਭਰਮ ਦਾ ਪਰਦਾ ਮਾਇਆ ਕਾਰਨ ਬਣਿਆ ਰਹਿੰਦਾ ਹੈ। ਗੁਰਮਤਿ ਦੀ ਪ੍ਰਾਪਤੀ ਮਾਇਆ ਨੂੰ ਭਰਮ ਦੇ ਪਰਦੇ ਦਾ ਕਾਰਨ ਬਣਨ ਤੋਂ ਹਟਾ ਦਿੰਦੀ ਹੈ, ਜਿਸ ਨਾਲ ਜੀਵ ਅਤੇ ਪਾਰਬ੍ਰਹਮ ਇਕ ਹੋ ਜਾਂਦੇ ਹਨ। ਗੁਰ ਸ਼ਬਦ ਦੀ ਧੁਨ ਵਿੱਚ ਹੀ ਧਿਆਨ ਜਦੋਂ ਜੁਤਿਆ ਰਹਿੰਦਾ ਹੈ ਫਿਰ ਉਸ ਧਿਆਨ ਵਿੱਚੋਂ ਹੀ ਗਿਆਨ ਪੈਦਾ ਹੁੰਦਾ ਹੈ ਅਤੇ ਆਪਣਾ ਮੂਲ ਪਛਾਣ ਲਈਦਾ ਹੈ। ਇਹ ਅਕਬਥ ਕਬਾ ਗੁਰਮੁਖਾਂ ਦੀ ਹੈ। ਗੁਰਮੁਖਾਂ ਤੋਂ ਬਿਨਾਂ ਇਸ ਗੁਲਤ ਨੂੰ ਹੋਰ ਕੋਈ ਨਹੀਂ ਸੁਲਭਾ ਸਕਿਆ। ਕਿਉਂਕਿ ਗਿਆਨ ਸਰੂਪ ਗੁਰੂ ਤੋਂ ਬਿਨਾਂ ਇਸਦੀ ਸਮਝ ਨਹੀਂ ਆ ਸਕਦੀ।

"ਅਕਲਪਤ ਮੁਦ੍ਰਾ ਗੁਰ ਗਿਆਨੁ ਬੀਜਾਰੀਅਲੇ ਘਟਿ ਘਟਿ ਸਾਜਾ ਸਰਬ ਜੀਆ ॥"

ਇਕੀਵੇਂ ਪਦੇ ਦੇ ਅਗਲੇ ਪ੍ਰਸ਼ਨ "ਗਿਆਨ ਕੀ ਮੁਦ੍ਰਾ ਕਵਨ ਕਬੀਅਲੇ ਘਟਿ ਘਟਿ ਕਵਨ ਨਿਵਾਸੇ" ਦੇ ਉਤਰ ਵਿੱਚ ਸਤਿਗੁਰੂ ਜੀ ਆਖ ਰਹੇ ਹਨ ਕਿ ਗੁਰ-ਗਿਆਨ ਦੀ ਵੀਚਾਰ ਵਿੱਚ ਲੋਗੇ ਹੋਏ ਮਨ ਦੀ ਮੁਦ੍ਰਾ ਆਪਣੇ ਆਪ ਬਣੀ ਰਹਿੰਦੀ ਹੈ। ਉਸ ਮੁਦ੍ਰਾ ਨੂੰ ਬਣਾਉਣ ਦੀ ਲੇਤ ਨਹੀਂ ਹੁੰਦੀ। ਜਦੋਂ ਇਕ ਮਨ ਇਕ ਚਿੱਤ ਹੋ ਕੇ ਗੁਰ-ਸ਼ਬਦ ਸੁਣੀਏ, ਪੜੀਏ ਜਾਂ ਉਸਦੀ ਵਿਚਾਰ ਕਰੀਏ ਤਾਂ ਉਸ ਵੇਲੇ ਮਨ ਆਪਣੇ ਆਪ ਕਲਪਨਾ ਰਹਿਤ ਹੋ ਕੇ ਗੁਰ-ਸ਼ਬਦ ਨੂੰ ਸਮਝਣ ਵਿੱਚ ਲੰਗਿਆ ਰਹਿੰਦਾ ਹੈ। ਇਸੇ ਦਾ ਨਾਉਂ ਗਿਆਨ ਕੀ ਮੁਦ੍ਰਾ ਹੈ। ਗਿਆਨ ਦੀ ਮੁਦ੍ਰਾ ਕਲਪਨਾ ਵਿੱਚੋਂ ਪੈਦਾ ਨਹੀਂ ਕੀਤੀ ਜਾ ਸਕਦੀ। ਇਸਦਾ ਜਨਮ ਤਾਂ ਕਲਪਨਾ ਦੀ ਗੈਰ-ਮੌਜੂਦਗੀ ਵਿੱਚ ਆਪਣੇ ਆਪ ਹੀ ਹੋਇਆ ਕਰਦਾ ਹੈ। ਅਤੇ ਉਹ ਸਦਾ ਬਿਰ ਰਹਿਣ ਵਾਲਾ ਗਿਆਨ-ਸਰੂਪ ਪਾਰਬ੍ਰਹਮ ਹਰ ਹਿਰਦੇ ਵਿੱਚ ਮੌਜੂਦ ਹੈ।

ਜੋਗ-ਮੋਤ ਦੀ ਪੜ੍ਹਾਈ, ਮੁਦ੍ਰਾ ਦੀ ਪੜਾਈ ਸੀ। ਜੋਗੀ ਲੋਕ ਆਪਣੇ ਚੇਲਿਆਂ ਨੂੰ ਮੁਦ੍ਰਾ ਬਣਾਉਣ ਦੀ ਸਿਖਲਾਈ ਦਿੰਦੇ ਸਨ, ਜੋ ਕਿ ਮਨ ਵਿੱਚ ਕਲਪਨਾ ਧਾਰ ਕੇ ਹੀ ਬਣਿਆ ਕਰਦੀ ਸੀ। ਬਾਣੀ 'ਜਪੁ ਜੀ' ਵਿੱਚ ਸਤਿਗੁਰੂ ਜੀ ਨੇ ਜੋਗੀਆਂ ਨੂੰ ਸੰਤੋਖ ਦੀ ਮੁਦ੍ਰਾ ਧਾਰਨ ਲਈ ਆਖਿਆ ਸੀ ਜਿਸਦਾ ਜਨਮ ਤਾਂ ਭਾਵੇਂ ਕਲਪਨਾ ਵਿੱਚੋਂ ਹੀ ਹੁੰਦਾ ਹੈ ਪਰ ਉਹ ਮਨ ਨੂੰ ਮਾਇਆ ਵਲ ਜਾਣ ਤੋਂ ਵਰਜਣ ਵਾਲੀ ਹੈ। ਸੰਤੋਖ ਦੀ ਮੁਦ੍ਰਾ ਧਾਰ ਕੇ ਜੋਗੀ ਦਰ ਦਰ ਮੰਗਣ ਤੋਂ ਰੁਕ ਸਕਦੇ ਸਨ, ਰਿਧੀਆਂ ਸਿਧੀਆਂ ਤੋਂ ਉਹਨਾਂ ਦਾ ਮਨ ਮੁਤ ਸਕਦਾ ਸੀ। ਪਰ ਜੋਗੀ ਤਾਂ ਕੇਵਲ ਸ਼ਾਤੀ ਦੀ ਮੁਦ੍ਰਾ ਧਾਰਨ ਵਿੱਚ ਹੀ ਬਹੁਤ ਵੱਡੀ ਵਡਿਆਈ

ਸਮਝਦੇ ਸਨ। ਭਿੰਡਿਆ ਮੰਗਣ ਗਏ ਜੋਗੀ ਨੂੰ ਭਾਵੇਂ ਕੋਈ ਜੋ ਮਰਜ਼ੀ ਕੁਝ ਬੁਰਾ ਭਲਾ ਆਖੀ ਜਾਵੇ ਜਾਂ ਕੋਈ ਤਾਹਨੇ ਮੇਹਣੇ ਦੇਵੇ, ਪਰ ਜੋਗੀ ਉਸਦਾ ਬੁਰਾ ਨਾ ਮਨਾਵੇ, ਸ਼ਾਂਤ ਰਹੇ। ਸਤਿਗੁਰੂ ਜੀ ਨੇ ਇਸ ਮੁਦ੍ਰਾ ਨੂੰ ਘੋ-ਸਰਮੀ ਦੀ ਮੁਦ੍ਰਾ ਆਖ ਕੇ ਨਕਾਰ ਦਿਤਾ ਅਤੇ ਜੋਗੀਆਂ ਨੂੰ ਕਿਰਤ ਕਰਕੇ ਆਪਣਾ ਢਿੱਡ ਭਰਨ ਤੇ ਕਿਸੇ ਹੋਰ ਲੋਤਵੰਦ ਨੂੰ ਆਪਣੇ ਹੋਬੋਂ ਕੁਝ ਦੇਣ ਦੀ ਪ੍ਰੇਰਨਾ ਕੀਤੀ। "ਸਲੋਕ ਮ:੧॥ ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ ਮੁਲਾਂ ਘਰੇ ਮਸੀਤਿ ॥ ਮਖਟੂ ਹੋਇ ਕੈ ਕੰਨ ਪੜਾਏ ॥ ਛਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੂ ਪੀਰੁ ਸਦਾਏ ਮੰਗਣ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਇ ਕਿਛੁ ਹਬਹੁ ਦੇਇ ॥ ਨਾਨਕ ਚਾਹੁ ਪਛਾਣਿ ਸੇਇ ॥ ੧ ॥" (ਪੰਨਾ ੧੨੪੫)

ਸਤਿਗੁਰੂ ਜੀ ਗੁਰਸਿੱਖਾਂ ਨੂੰ 'ਘਾਲਿ ਖਾਇ ਕਿਛੁ ਹਬਹੁ ਦੇਇ' ਆਖ ਕੇ ਹੁਕਮ ਦੇ ਰਹੇ ਹਨ ਕਿ ਕੋਈ ਭੀ ਗੁਰਸਿੱਖ ਕਿਸੇ ਭੀ ਮੰਤਵ ਲਈ ਆਪ ਨਖੜ੍ਹ ਬਣ ਕੇ ਮੰਗਣ ਦੀ ਕੋਈ ਨਵੀਂ ਕਾਢ ਕੱਢਣ ਤੋਂ ਬਾਜ਼ ਰਹੇ ਨਹੀਂ ਤਾਂ ਉਹ ਮਨਮੁਖ ਦਾ ਮਨਮੁਖ ਹੀ ਰਹਿ ਜਾਵੇਗਾ, ਗੁਰੂ ਦੇ ਮਾਰਗ ਦਾ ਉਸਦੂ ਗਿਆਨ ਹੋ ਜਾਵੇ, ਇਹ ਨਹੀਂ ਹੋ ਸਕਦਾ। ਜਿਨ੍ਹਾਂ ਦੇ ਮਨਾ ਵਿਚ ਕਿਸੇ ਭੀ ਸ਼ਕਲ ਵਿਚ ਅਤਿਅੰਤ ਛੁੱਧੀ ਮਾਇਆ ਦੀ ਇੱਛਾ ਹੁੰਦੀ ਹੈ, ਅਮ ਲੋਕਾਂ ਨੂੰ ਭਾਵੇਂ ਉਸਦੀ ਪਛਾਣ ਨਾ ਭੀ ਹੋਵੇ ਪਰ ਗੁਰੂ ਦੀ ਪਾਰਦਰਸ਼ੀ ਮੱਤ ਤੋਂ ਉਸਦੇ ਅੰਦਰਲਾ ਇਹ ਲੋਭ ਛੁੱਪਿਆ ਨਹੀਂ ਹੈ। ਗੁਰਸਿੱਖਾਂ ਨੂੰ ਮੰਗਣ ਦੀਆਂ ਨਵੀਆਂ ਨਵੀਆਂ ਟੈਕਨੀਕਾਂ ਅਪਣਾਉਣ ਦੀ ਲੋਤ ਨਹੀਂ।

"ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ"

ਗੁਰ ਉਪਦੇਸ਼ ਦੁਆਰਾ ਹੀ ਪਰਮੇਸ਼ਰ ਵਿੱਚ ਸਮਾਇਆ ਜਾ ਸਕਦਾ ਹੈ। ਗੁਰ ਉਪਦੇਸ਼ ਤੋਂ ਬਿਨਾਂ ਜਿਨ੍ਹਾਂ ਭੀ ਤਰੀਕੇ ਮੁਕਤੀ ਪ੍ਰਾਪਤੀ ਦੇ ਸੰਸਾਰ ਵਿੱਚ ਦੱਸੇ ਜਾਂਦੇ ਹਨ। ਉਹਨਾਂ ਵਿੱਚੋਂ ਕੋਈ ਭੀ ਤਰੀਕਾ ਐਸਾ ਨਹੀਂ ਜਿਹਤਾ ਪਰਮੇਸ਼ਰ ਦਾ ਗਿਆਨ ਕਰਵਾ ਦੇਣ ਵਾਲਾ ਹੋਵੇ। ਜਿਹਤਾ ਗੁਰੂ ਖੁਦ ਹੀ ਪਰਮੇਸ਼ਰ ਦੀ ਜਾਣਕਾਰੀ ਨਹੀਂ ਰੱਖਦਾ, ਉਹ ਪਰਮੇਸ਼ਰ ਦੇ ਦਰਸ਼ਨ ਕਿਵੇਂ ਕਰਵਾ ਸਕਦਾ ਹੈ। ਪਰਮੇਸ਼ਰ ਦੇ ਦਰਸ਼ਨ ਤਾਂ ਉਹੀ ਆਦਮੀ ਕਰਵਾ ਸਕਦਾ ਹੈ ਜਿਸਨੇ ਪਹਿਲਾਂ ਆਪ ਪਰਮੇਸ਼ਰ ਨੂੰ ਜਾਣ ਲਿਆ ਹੋਵੇ। ਜਿਸਨੇ ਜਾਣ ਲਿਆ ਹੋਵੇ ਉਸ ਲਈ ਜਰੂਰੀ ਬਣ ਜਾਂਦਾ ਹੈ ਕਿ ਜੋ ਕੁਝ ਉਸਨੇ ਜਾਣਿਆ ਹੈ ਜਾਂ ਜਿਵੇਂ ਉਸਨੇ ਜਾਣਿਆ ਹੈ, ਉਹ ਸਾਰਾ ਵਿਸਥਾਰ, ਖੇਲੁ ਕੇ ਦੱਸੇ ਅਤੇ ਆਪਣੇ ਸਿੱਖਾਂ ਦੀ ਤਸਲੀ ਕਰਵੇ। ਜਿਹੜੇ ਲੋਕ ਗੁਰੂ ਜਾ ਸੰਤ ਬਣੇ ਬੈਠੇ ਹਨ ਅਤੇ ਗੁਰਮਤਿ ਨੂੰ ਪਤੁਕੇ ਭੀ ਨਹੀਂ ਸਮਝ ਸਕੇ ਅਤੇ ਨਾ ਹੀ ਸਮਝਾਉਣ ਦੇ ਕਾਬਿਲ ਹਨ। ਉਹ ਜੋ ਕੁਝ ਦੱਸ ਰਹੇ ਹਨ, ਗੁਰਮਤਿ ਤੋਂ ਸਾਰਾ ਕੁਝ ਉਲਟ ਹੈ। ਉਹ ਉਹਨਾਂ ਮੱਤਾਂ ਦੀਆਂ ਧਾਰਨਾਵਾਂ ਦਾ ਪਰਚਾਰ ਹੈ, ਜਿਨ੍ਹਾਂ ਨੂੰ ਗੁਰਮਤਿ ਨੇ ਮਨ-ਮੱਤਾਂ ਆਖਿਆ ਹੋਇਆ ਹੈ। ਉਹਨਾਂ ਨੂੰ ਆਪਣੇ ਅੰਦਰ ਚੰਗੀ ਤਰ੍ਹਾਂ ਝਾਕ ਲੈਣਾ ਚਾਹੀਦਾ ਹੈ ਕਿ ਗੁਰੂ ਕੀ ਮੱਤ ਨੂੰ ਤੌਤ ਮਰੋੜ ਕੇ ਪੇਸ਼ ਕਰਨਾ ਹੀ 'ਸੰਤ ਕੀ ਨਿੰਦਾ' ਗੁਰਬਾਣੀ ਵਿੱਚ ਲਿਖਿਆ ਹੈ। 'ਸੰਤ' ਕਿਸੇ ਭੇਖ ਜਾਂ ਭੇਖ ਧਾਰੀ ਨੂੰ ਗੁਰਮਤਿ ਨਹੀਂ

ਮੰਨਦੀ। ਗੁਰਮਤਿ ਵਿੱਚ ਤਾਂ ਗੁਰਮੁਖ ਦੀ ਅਵਸਥਾ ਹੀ ਸਭ ਤੋਂ ਉਚੀ ਅਤੇ ਸੁੱਚੀ ਮੰਨੀ ਗਈ ਹੈ। ਇਸ 'ਸਿਧ ਗੋਸ਼ਟਿ' ਬਾਣੀ ਵਿੱਚ ਹੀ ਸਤਿਗੁਰੂ ਜੀ ਸੰਤਾਂ ਨੂੰ ਉਪਦੇਸ਼ ਕਰ ਰਹੇ ਹਨ ਅਤੇ ਮੁਕਤੀ ਪ੍ਰਾਪਤ ਕਰਨ ਵਾਲੇ ਨੂੰ ਗੁਰਮੁਖ ਬਣਨਾ ਲਾਜ਼ਮੀ ਕਰਾਰ ਦੇ ਰਹੇ ਹਨ। ਗੁਰਮੁਖ ਹੀ ਸੰਤ ਸਾਧ ਬੁਹਮ ਗਿਆਨੀ ਹੁੰਦੇ ਹਨ।

"ਨਾਨਕ ਦੂਜੀ ਕਾਰ ਨ ਕਰਈ ਸੇਵੈ ਸਿਖੁ ਸੁ ਖੋਜਿ ਲਹੈ"

ਇਸੇ ਲਈ ਸਤਿਗੁਰੂ ਜੀ ਨੇ ਗੁਰਸਿੱਖ ਨੂੰ ਹੋਰ ਕਿਸੇ ਕਿਸਮ ਦੇ ਭੀ ਕੰਮ, ਜਿਵੇਂ ਮਾਲਾ ਫੇਰਨੀ ਸਮਾਧੀ ਲਾਉਣੀ ਜਾਂ ਹੋਰ ਕੋਈ ਜਪ ਤਪ ਕਰਨ ਤੋਂ ਵਰਜ ਦਿਤਾ ਹੈ ਅਤੇ ਗੁਰਸਿੱਖਾਂ ਨੂੰ 'ਸੇਵੈ ਸਿਖ' ਭਾਵ (ਗੁਰ-ਸ਼ਬਦ ਵਿਚਾਰ) ਕਰਦੇ ਰਹਿਣ ਲਈ ਹੀ ਆਖਿਆ ਹੈ। ਉਹੀ ਸਿੱਖ ਆਪਣੇ ਅੰਦਰੋਂ ਪਰਮ-ਤੱਤ ਨੂੰ ਖੋਜ ਲਵੇਗਾ, ਜਿਹਤਾ ਗੁਰ-ਸ਼ਬਦ ਦੀ ਰੱਸ਼ਨੀ ਵਿੱਚ ਇਸਦੀ ਖੋਜ ਆਪਣੇ ਹਿਰਦੇ ਵਿੱਚ ਨਿਰੰਤਰ ਜਾਰੀ ਰੱਖੇਗਾ। ਤਤ-ਗਿਆਨ ਉਸਦੇ ਅੰਦਰ ਪ੍ਰਗਟ ਹੋ ਜਾਵੇਗਾ।

"ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥"

ਤਤ-ਗਿਆਨ ਪ੍ਰਗਟ ਹੋ ਜਾਣ ਉਪਰੰਤ ਹਿਰਦੇ ਵਿੱਚ ਬਿਨਾਂ ਕੰਨਾਂ ਤੋਂ ਸੁਣਨ ਵਾਲੇ ਹੁਕਮੁ ਰੂਪੀ ਨਾਦ ਦੀ ਪਛਾਣ (ਸਮਝ) ਆ ਜਾਂਦੀ ਹੈ। ਜਿਸਤੋਂ ਪਿੱਛੋਂ ਹੁਕਮੁ ਪਰਮੇਸ਼ਰ ਨੂੰ ਜਾਣ ਕੇ ਬਿਸਮਾਦ ਅਵਸਥਾ ਦੀ ਪ੍ਰਾਪਤੀ ਹੁੰਦੀ ਹੈ ਅਤੇ ਜੀਵ ਦੇ ਪਰਮੇਸ਼ਰ ਨਾਲ ਅਭੇਦ ਹੋਣ ਦੀ ਜੁਗਤੀ ਜਾਣ ਲਈਦੀ ਹੈ। ਉਸਤੋਂ ਪਿੱਛੋਂ "ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥" ਆਪਣੇ ਮਨ ਦਾ ਗਿਆਨ ਬਿਲਕੁਲ ਹੀ ਸਮਾਪਤ ਹੋ ਜਾਂਦਾ ਹੈ, ਸੰਸਾਰ ਨਾਲ, ਸਰੀਰ ਨਾਲ ਕੋਈ ਵਾਸਤਾ ਨਹੀਂ ਰਹਿੰਦਾ। ਹਿਰਦੇ ਵਿੱਚ ਕੇਵਲ ਸੱਚ ਭਰਪੂਰ ਹੁੰਦਾ ਹੈ, ਉਸ ਅਵਸਥਾ ਵਾਲੇ ਨੂੰ ਹੀ ਜੋਗੀ ਭਾਵ ਪਰਮੇਸ਼ਰ ਨਾਲ ਜੁਤਿਆ ਹੋਇਆ ਆਖਿਆ ਜਾਣਾ ਚਾਹੀਦਾ ਹੈ।

"ਅਵਿਗਤੇ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣ ਬੀਆ ॥
 ਸਤਿਗੁਰ ਪਰਚੈ ਪਰਮਪ੍ਰਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥
 ਏਕੈ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥
 ਸੇ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਬੀਆ ॥
 ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥
 ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥ (ਪੰਨਾ ੨੪)

ਇਨ੍ਹਾਂ ਪੰਗਤੀਆਂ ਵਿੱਚ ਸਤਿਗੁਰੂ ਜੀ ਜੋਗੀਆਂ ਨੂੰ ਗੁਰਮਤਿ ਵਿਚਾਰ ਧਾਰਾ ਤੋਂ ਚੰਗੀ ਤਰ੍ਹਾਂ ਜਾਣੂੰ ਕਰਵਾਉਂਦੇ ਹੋਏ ਆਖਦੇ ਹਨ ਕਿ ਜਦੋਂ ਮਨ ਕਲਪਨਾ ਰਹਿਤ ਹੋ ਕੇ ਟਿਕ

ਜਾਂਦਾ ਹੈ ਫਿਰ ਮਨ ਅੰਦਰ ਨਿਰਮਲ ਗਿਆਨ ਪੈਦਾ ਹੋ ਜਾਂਦਾ ਹੈ । ਜਿਹੜੇ ਗੁਣ ਇਸਨੇ ਪਰਮੇਸ਼ਰ ਨੂੰ ਭੂਲ ਕੇ ਗਵਾ ਲਏ ਸਨ । ਜਿਵੇਂਕਿ ਫੁਰਮਾਨ ਹੈ, "ਮਨ ਏਕ ਨ ਚੇਤਸਿ ਮੁੜ ਮਨਾ ॥ ਹੌਰ ਬਿਸਤਰ ਤੇਰੇ ਗੁਣ ਗਲਿਆ ॥" ਮਾਇਆ ਨਾਲ ਜੁੜ ਕੇ ਇਸਨੇ ਆਪਣੇ ਅੰਦਰ ਚਾਰ ਵੱਡੇ ਅਵਗੁਣ ਪੈਦਾ ਕਰ ਲਏ । ਨਿਰਵੈਰਤਾ ਦਾ ਗੁਣ ਛੱਡ ਕੇ ਮਨ, ਮਾਇਆ ਮੋਹ ਵਿੱਚ ਫਸ ਕੇ ਵੈਰ ਵਿਰੋਧ ਨਾਲ ਗੁਸਤ ਹੋ ਗਿਆ । ਵੈਰ ਵਿਰੋਧ ਵਿੱਚ ਪੈ ਜਾਣ ਕਾਰਨ ਹਿਰਦੇ ਉਤੇ ਭੈਅ ਦਾ ਵਾਤਾਵਰਣ ਛਾ ਗਿਆ । ਇਸਦਾ ਨਿਰਭੈਤਾ ਵਾਲਾ ਗੁਣ ਨਸਟ ਹੋ ਗਿਆ । ਦੇਹ ਧਾਰੀ ਹੋਣ ਕਾਰਨ ਇਹ ਅਜੂਨੀ ਨਹੀਂ ਅਤੇ ਆਕਾਲ ਮੁਰਤਿ ਨਹੀਂ ਰਿਹਾ । ਇਹ ਚਾਰੇ ਗੁਣ ਨਸਟ ਹੋ ਗਏ ।

ਗੁਰ-ਸਬਦ ਦੀ ਵਿਚਾਰ ਵਿਚੋਂ ਪ੍ਰਗਟਿਆ ਤਤ-ਗਿਆਨ ਇਹਨਾਂ ਚਾਰਾਂ ਅਵਗੁਣਾਂ ਨੂੰ ਕੱਟ ਕੇ ਜਾਂ ਇਉਂ ਕਹਿ ਲਵੇ ਕਿ ਇਹਨਾਂ ਚਾਰਾਂ ਅਵਗੁਣਾਂ ਤੋਂ ਮੁਕਤੀ ਦੁਆ ਦੇਣ ਵਾਲਾ ਹੁੰਦਾ ਹੈ । ਗੁਰਮਤਿ ਅਨੁਸਾਰ ਇਹੀ ਚਾਰ ਮੁਕਤੀਆਂ ਹਨ । ਇਸ ਤਰ੍ਹਾਂ ਇਹ ਜੀਵ ਨਿਰਗੁਣ ਤੋਂ ਸਰਗੁਣ ਪਰਮੇਸ਼ਰ ਸਰੂਪ ਹੀ ਹੋ ਜਾਂਦਾ ਹੈ ਭਾਵ ਸਾਰੇ ਗੁਣ ਇਸ ਵਿੱਚ ਪ੍ਰਗਟ ਹੋ ਜਾਂਦੇ ਹਨ । ਸੱਚੇ ਗਿਆਨ ਨਾਲ ਮਨ ਦਾ ਪਰਦ ਜਾਣਾ, ਪਰਮ-ਪਦ ਦੀ ਪ੍ਰਾਪਤੀ ਕਰਵਾ ਦਿੰਦਾ ਹੈ । ਇਹ ਮਨ ਅਨਹਦ ਨਾਦ ਵਿੱਚ ਹੀ ਸਮਾਵ ਜਾਂਦਾ ਹੈ । ਜਦੋਂ ਮਨ ਅਤੇ ਚਿੱਤ ਸੱਚ ਦੀ ਪ੍ਰਾਪਤੀ ਲਈ ਇਕ ਹੋ ਜਾਂਦੇ ਹਨ, ਇਕੋ ਦ੍ਰਿਸ਼ਟੀ ਕੋਣ ਦੋਨਾਂ ਦਾ ਹੋ ਜਾਂਦਾ ਹੈ ਤਾਂ ਫਿਰ ਦੋਨੋਂ ਸੱਚ ਸਰੂਪ (ਇੱਕ) ਹੋ ਕੇ ਪਰਮੇਸ਼ਰ ਨੂੰ ਜਾਣ ਲੈਂਦੇ ਹਨ । ਇਥੇ ਸਤਿਗੁਰੂ ਜੀ ਮਨ-ਮਤੀਆਂ ਦੀ ਇਸ ਧਾਰਨਾ ਦਾ ਖੰਡਨ ਕਰਦੇ ਹਨ ਜਿਸ ਵਿੱਚ ਉਹ ਜੀਵ ਨੂੰ ਗਰਭ ਵਿੱਚ ਪਰਮੇਸ਼ਰ ਨਾਲ ਜੁੜਿਆ ਹੋਇਆ ਮੰਨਦੇ ਹਨ । ਭਗਤ ਬੇਣੀ ਜੀ ਲਿਖਦੇ ਹਨ, "ਰੇ ਨਰ ਗਰਭ ਕੁੰਡਲ ਜਬ ਆਫਤ ਉਰਧ ਧਿਆਨ ਲਿਵ ਲਾਗਾ ॥" ਇਥੇ ਭਗਤ ਬੇਣੀ ਜੀ ਜੀਵ ਦੀ ਗਰਭ ਵਿੱਚ ਲਿਵ ਤਾਂ ਲੋਗੀ ਹੋਈ ਮੰਨਦੇ ਹਨ ਪਰ ਉਸਦਾ ਧਿਆਨ ਉਰਧ (ਉਲਟਾ) ਭਾਵ ਮਾਇਆ ਨਾਲ ਜੁੜਿਆ ਹੋਇਆ ਮੰਨਦੇ ਹਨ । ਮਾਇਆ ਮੰਗਣ ਲਈ ਭੀ ਮਨ ਅਤੇ ਚਿੱਤ ਇਕੋ ਦ੍ਰਿਸ਼ਟੀ ਕੋਣ ਤੋਂ ਦੇਖਿਆ ਕਰਦੇ ਹਨ । ਇਸੇ ਨੁਕਤੇ ਨੂੰ ਭਗਤ ਕਬੀਰ ਜੀ ਇਸ ਤਰ੍ਹਾਂ ਸਮਝਾਉਂਦੇ ਹਨ, "ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥ ਅਮਰਾ ਪੁਰ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ ॥" ਇਸ ਸਲੋਕ ਵਿੱਚ ਕਬੀਰ ਜੀ ਦਾ ਭਾਵ ਇਹ ਹੈ ਕਿ ਮੁਸੀਬਤ ਵਿੱਚ ਫਸਿਆ ਹੋਇਆ ਵਿਅਕਤੀ ਇਕ ਮਨ ਇਕ ਚਿੱਤ ਹੋ ਕੇ ਆਪਣੀ ਮੁਸਿਬਤ ਤੋਂ ਛੁਟਕਾਰਾ ਪਾਉਣ ਲਈ ਜਦੋਂ ਪਰਮੇਸ਼ਰ ਨੂੰ ਯਾਦ ਕਰਦਾ ਹੈ ਤਾਂ ਗੁਰਮਤਿ ਅਨੁਸਾਰ ਉਸਦਾ ਐਸਾ ਸਿਮਰਣ ਖੁਦਗਰਜੀ ਕਾਰਨ ਹੈ । ਇਸਨੂੰ ਹੀ ਉਰਧ ਧਿਆਨ ਕਿਹਾ ਜਾਂਦਾ ਹੈ । ਗੁਰਮਤਿ ਨਾਮ ਤੋਂ ਬਿਨਾਂ, ਹਰਿ ਜਸੁ ਤੋਂ ਬਿਨਾਂ ਪਰਮੇਸ਼ਰ ਕੋਲੋਂ ਕਿਸੇ ਹੋਰ ਵਸਤੂ ਦੀ ਪ੍ਰਾਪਤੀ ਲਈ ਅਰਦਾਸ ਕਰਨ ਦੀ ਇਜਾਜ਼ਤ ਨਹੀਂ ਦਿੰਦੀ । ਕਿਉਂਕਿ ਉਹ ਅਰਦਾਸ ਸਿੱਖ ਨੂੰ ਗੁਰਮਤਿ ਮਾਰਗ ਵੱਲੋਂ ਹਟਾ ਕੇ ਮਨਮੁਖ ਬਣਾ ਦੇਣ ਵਾਲੀ ਹੁੰਦੀ ਹੈ ।

ਇਸੇ ਲਈ ਇਥੇ ਸਤਿਗੁਰੂ ਜੀ ਲੋਹਾਰੀਪਾ ਨੂੰ ਗੁਰਮਤਿ ਦਾ ਦ੍ਰਿਸ਼ਟੀ ਕੋਣ ਦੱਸਦੇ ਹੋਏ ਆਖਦੇ ਹਨ ਕਿ ਕਲਪਨਾ ਰਹਿਤ ਹੋ ਕੇ ਚਿੱਤ ਨਾਲ ਜੁੜਿਆ ਹੋਇਆ ਮਨ ਜੋ ਸੱਚ ਦਾ ਧਾਰਨੀ ਬਣ ਕੇ ਰਹੇ, ਨਾਮ ਦੀ ਹੀ ਇੱਛਾ ਉਸਦੇ ਅੰਦਰ ਬਣੀ ਰਹੇ, ਐਸਾ ਸੱਚ ਸਰੂਪ ਮਨ

ਅਤੇ ਚਿੱਤ ਦਾ ਏਕਾ ਹੀ ਪਰਮੇਸ਼ਰ ਨੂੰ ਜਾਣ ਸਕਦਾ ਹੈ। ਝੂਠੀ ਮਾਇਆ ਦੀ ਪੂਰਤੀ ਲਈ ਇਕ ਮਨ ਇਕ ਚਿੱਤ ਹੋ ਕੇ ਸੱਚ ਨੂੰ ਨਹੀਂ ਪਛਾਣਿਆ ਜਾ ਸਕਦਾ। ਕਿਉਂਕਿ ਮਨ ਦੇ ਅੰਦਰ ਮਾਇਆ ਦੀ ਇੜਾ ਹੋਣ ਕਰਕੇ ਦੁਵੈਤ ਮੌਜੂਦ ਹੁੰਦੀ ਹੈ। ਇਸੇ ਦੁਵੈਤ ਨੂੰ ਦੂਰ ਕੀਤੇ ਬਿਨਾਂ ਮਨ ਵਿਚੋਂ ਹੋਕਾਰ ਦੂਰ ਨਹੀਂ ਹੋਇਆ ਕਰਦਾ।

ਸਤਿਗੁਰੂ ਜੀ ਅਨੁਸਾਰ ਜੋਗੀ ਕੇਵਲ ਉਹੀ ਹੈ ਜਿਸਨੇ ਗੁਰ-ਸਬਦ ਵਿਚਲਾ ਸਬਦ-ਭੇਦ ਸਮਝ ਕੇ ਆਪਣੇ ਅੰਦਰ ਨਿਰਾਕਾਰੀ ਸਬਦ (ਨਾਦ) ਪਛਾਣ ਲਿਆ। ਉਸਦੇ ਅੰਦਰ ਹੀ ਵਿਗਾਸ ਪ੍ਰਗਟ ਹੋ ਸਕਦਾ ਹੈ ਭਾਵ ਉਸਦਾ ਹਿਰਦਾ ਕੇਵਲ ਅੰਦਰਲੇ ਅਨਹਦ ਨਾਦ ਨਾਲ ਜੁਤਕੇ ਕੰਵਲ ਦੇ ਢੁੱਲ ਵਾਂਗ ਖਿੜ ਜਾਂਦਾ ਹੈ ਜਾਂ ਇਉਂ ਕਹਿ ਲਵੇ ਕਿ ਉਸਦੇ ਹਿਰਦੇ ਵਿਚ ਅਥਾਹ ਪ੍ਰਕਾਸ਼ ਉਤਪੈਨ ਹੋ ਜਾਂਦਾ ਹੈ। ਮਨ ਹੁਣ ਆਪਣੀ ਹੋਂਦ ਬਿਲਕੁਲ ਹੀ ਲੀਨ ਕਰ ਦਿੰਦਾ ਹੈ ਭਾਵ ਮਨ ਦਾ ਪਹਿਲਾ ਗਿਆਨ ਜੋ ਸ਼ੈਕਾਵਾਦੀ ਹੁੰਦਾ ਸੀ ਹੁਣ ਕਿਧਰੇ ਨਜ਼ਰ ਨਹੀਂ ਆਉਂਦਾ। ਉਹੀ ਮਨ ਦਾ ਵਜੂਦ ਸੀ, ਉਸ ਪਹਿਲੇ ਗਿਆਨ ਦੀ ਮਲੀਨਤਾ (ਭਰਮ) ਚੂਰ ਹੋ ਗਈ ਅਤੇ ਬਾਕੀ ਬਚਿਆ ਤਤ-ਗਿਆਨ, ਪਰਮ-ਤਤ ਵਿੱਚ ਸਮਾਅ ਗਿਆ। ਇਸ ਅਵਸਥਾ ਵਿੱਚ ਜਾ ਕੇ ਬਾਕੀ ਬਚੀ ਤਮਾਮ ਸੋਚੀ ਆਪਣੇ ਆਪ ਪ੍ਰਗਟ ਹੋ ਜਾਂਦੀ ਹੈ। ਕੋਈ ਭੇਦ ਜੀਵ ਅਤੇ ਈਸ਼ ਵਿੱਚ ਨਹੀਂ ਰਹਿੰਦਾ ਫਿਰ ਇਸ ਅਵਸਥਾ ਵਿੱਚ ਹੀ, ਦਇਆ ਕੀ ਹੈ? ਇਸਦੀ ਸਮਝ ਆਉਂਦੀ ਹੈ। ਇਸਤੋਂ ਪਹਿਲਾਂ ਦੀ ਦਇਆ ਜੋ ਮਨਮੰਤ ਦੀ ਪਰਿਭਾਸ਼ਿਤ ਕੀਤੀ ਹੋਈ ਸੀ ਬਦਲ ਜਾਂਦੀ ਹੈ। ਇਥੇ ਭੀ ਸਤਿਗੁਰੂ ਜੀ ਦਾ ਇਸ਼ਾਰਾ ਮਨ-ਮਤੀਆਂ ਦੀ ਦਇਆ ਬਾਰੇ ਮਨੌਤ ਨੂੰ ਤੋਤ ਰਿਹਾ ਹੈ। ਜਿਨ੍ਹਾਂ ਚਿਰ ਵਿਅਕਤੀ ਸਰੀਰ ਦੇ ਮੌਹ ਵਿੱਚ ਫਸਿਆ ਹੋਇਆ ਹੈ ਉਹ ਸੌਤ ਤੋਂ ਡਰਦਾ ਰਹਿੰਦਾ ਹੈ। ਇਹੀ ਹਾਲਤ ਸੰਸਾਰ ਵਿੱਚ ਸਾਰੇ ਜੀਵਾਂ ਦੀ ਹੈ। ਇਕ ਪਾਸੇ ਤਾਂ ਅਸੀਂ ਚੌਰਸੀ ਲੱਖ ਜੂਨ ਨੂੰ ਇਕ ਸਜ਼ਾ ਦੇ ਰੂਪ ਵਿੱਚ ਮੰਨਦੇ ਹਾਂ, ਜਿਵੇਂ ਇਕ ਬਹੁਤ ਵੱਡੀ ਜੇਲ੍ਹ ਵਿੱਚ ਚੌਰਸੀ ਲੱਖ ਕੋਠੜੀਆਂ ਹੋਣ, ਐਸਾ ਹੀ ਇਹ ਸੰਸਾਰ ਚੌਰਸੀ ਲੱਖ ਜੂਨਾਂ (ਕੋਠੜੀਆਂ) ਵਾਲਾ ਹੈ। ਇਕੱਲੀ - ਇਕੱਲੀ ਕੋਠੜੀ ਵਿੱਚ ਜੀਵ ਕਿਸੇ ਖਾਸ ਮਿਥੇ ਸਮੇਂ ਅਨੁਸਾਰ ਕੈਦ ਕੱਟ ਕੇ ਮਨੁੱਖ ਜਨਮ ਤੱਕ ਅੱਪਤਦਾ ਹੈ। ਕਿਸੇ ਕੈਦ ਵਿੱਚੋਂ ਕਿਸੇ ਕੈਦੀ ਨੂੰ ਜਲਦੀ ਛੱਡ ਦੇਣਾ ਜਾਂ ਛੁੱਡਾ ਦੇਣਾ ਪੁੰਨ ਹੈ ਜਾਂ ਪਾਪ ਹੈ, ਉਸ ਨਾਲ ਹਮਦਰਦੀ ਹੈ ਜਾਂ ਜਿਆਦਤੀ, ਇਸਦਾ ਨਿਰਨ ਸੰਸਾਰੀ ਮੱਤਾਂ ਵਾਲੇ ਇਕ ਦੂਸਰੇ ਤੋਂ ਵਿਰੋਧੀ ਸੁਰਾਂ ਵਿੱਚ ਕਰ ਰਹੇ ਹਨ। ਉਹਨਾਂ ਨੂੰ ਇਹ ਹੀ ਸਮਝ ਨਹੀਂ ਆ ਰਹੀ ਕਿ ਗਲਤ ਕੀ ਹੈ ਅਤੇ ਠੀਕ ਕੀ। ਇਸ ਗੱਲ ਦਾ ਜਵਾਬ ਸਤਿਗੁਰੂ ਜੀ ਦਿੰਦੇ ਹੋਏ ਆਖਦੇ ਹਨ ਕਿ ਪੂਰਨ ਗਿਆਨ ਦੀ ਰੋਸ਼ਨੀ ਵਿੱਚ ਇਸਦੀ ਸਮਝ ਆਪਣੇ ਆਪ ਆ ਜਾਂਦੀ ਹੈ। ਇਸ ਬਾਰੇ ਬਹਿਸ ਵਿੱਚ ਪੈਣਾ ਜਾਂ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋਤ ਨਹੀਂ। ਗੁਰਮਤਿ ਤਾਂ ਸਭ ਕੁਝ ਹੁਕਮ ਵਿੱਚ ਹੋ ਰਿਹਾ ਮੰਨਦੀ ਹੈ, ਹੁਕਮ ਤੋਂ ਬਹੁਰ ਕੁਝ ਭੀ ਹੋ ਨਹੀਂ ਸਕਦਾ। ਜਿਹੜੇ ਲੋਕ ਇਸ ਤੋਂ ਉਲਟ ਆਪਣੇ ਆਪ ਨੂੰ ਪੁੰਨ ਪਾਪ ਕਰ ਲੈਣ ਦੇ ਸਮਰਥ ਸਮਝਦੇ ਹਨ, ਉਹ ਮੁਕਤੀ ਪ੍ਰਾਪਤ ਨਹੀਂ ਕਰ ਸਕਦੇ ਅਤੇ ਨਾ ਹੀ ਉਹਨਾਂ ਦੇ ਸਮਝ ਵਿੱਚ ਗੁਰਮਤਿ ਦਾ ਇਹ ਤਤ-ਗਿਆਨ ਆ ਸਕਦਾ ਹੈ। ਕਿਉਂਕਿ ਉਨ੍ਹਾਂ ਦਾ ਗਿਆਨ ਅਜੇ ਬਹੁਤ ਨੀਵੀਂ ਪੱਧਰ ਦਾ ਹੁੰਦਾ ਹੈ। ਅੰਤ ਵਿੱਚ ਸਤਿਗੁਰੂ ਜੀ ਆਖਦੇ ਹਨ ਕਿ

ਉਸੇ ਵਿਅਕਤੀ ਨੂੰ ਪਰਮੇਸ਼ਰ, ਇਸ ਨਾਮ ਧਨ ਦੀ ਬਖ਼ਸ਼ਿਸ਼ ਨਾਲ ਵਡਿਆਈ ਬਖ਼ਸ਼ਦਾ ਹੈ, ਜਿਹਤਾ ਸਾਰੇ ਜੀਆਂ ਨੂੰ ਆਪਣੇ ਵਰਗਾ ਹੀ ਮੰਨਦਾ ਹੋਵੇ। ਉਹ ਕਿਸੇ ਦੂਸਰੇ ਜੀਵ ਨੂੰ ਆਪਣੇ ਨਾਲੋਂ ਘਟੀਆ ਨਾ ਸਮਝਦਾ ਹੋਵੇ।

"ਸਾਚੇ ਉਪਜੈ ਸਾਚਿ ਸਮਾਵੈ ਸਾਚੇ ਸੁਚੇ ਏਕ ਮਾਇਆ ॥
 ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾਗਉਣੁ ਭਇਆ ॥
 ਆਵਾਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖ਼ਸਿ ਲਇਆ ॥
 ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥
 ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੇ ਸਬਦਿ ਸੁ ਮੁਕਤੁ ਭਇਆ ॥
 ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥ ੨੫ ॥

ਇਹਨਾਂ ਪੰਗਤੀਆਂ ਵਿੱਚ ਸਤਿਗੁਰੂ ਜੀ ਨੇ ਗੁਰਮੁਖ - ਤਾਈ ਅਤੇ ਮਨਮੁਖ - ਤਾਈ ਦੋਹਾਂ ਪੱਖਾਂ ਉਤੇ ਚਾਨਣਾ ਪਾਇਆ ਹੈ। ਜੀਵ ਤਾਂ ਸੱਚ ਤੋਂ ਹੀ ਉਪਜੇ ਹਨ ਅਤੇ ਸੱਚ ਵਿੱਚ ਹੀ ਇਹ ਸਮਾਇਆ ਕਰਦੇ ਹਨ। ਜਿਸਤੋਂ ਸਤਿਗੁਰੂ ਜੀ ਦਾ ਭਾਵ ਹੈ ਕਿ ਗੁਰਮੁਖ ਅਤੇ ਮਨਮੁਖ ਦੇਨੋਂ ਇਕ ਪਰਮੇਸ਼ਰ ਤੋਂ ਹੀ ਉਪਜੇ ਹਨ ਅਤੇ ਉਸ ਵਿੱਚ ਹੀ ਸਮਾਅ ਕੇ ਇਹਨਾਂ ਨੇ ਪਰਮੇਸ਼ਰ ਨਾਲ ਫਿਰ ਇਕ ਮਿਕ ਹੋਣਾ ਹੈ। ਪਰ ਜਿਹੜੇ ਗੁਰਮੁਖਾਂ ਦੇ ਹਿਰਦੇ ਪਰਮੇਸ਼ਰ ਦੇ ਸੱਚੇ ਗਿਆਨ ਨਾਲ 'ਸੁਚੇ' ਹੋ ਜਾਂਦੇ ਹਨ, ਉਹਨਾਂ ਉਤੇ ਪਰਮੇਸ਼ਰ ਮੇਹਰਬਾਨ ਹੈ ਕੇ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ। ਜਿਹੜੇ ਮਨਮੁਖ ਮਾਇਆ ਦੀ ਲਾਲਸਾ ਕਾਰਨ ਭਟਕਦੇ ਰਹਿੰਦੇ ਹਨ, ਉਹਨਾਂ ਨੂੰ ਕੋਈ ਠਿਕਾਣਾ ਨਹੀਂ ਮਿਲਦਾ। ਉਹ ਤਾਂ ਭਵ ਸਾਗਰ ਵਿੱਚ ਹੀ ਜੰਮਦੇ ਮਰਦੇ ਰਹਿੰਦੇ ਹਨ। ਆਉਣਾ ਜਾਣਾ ਤਾਂ ਗੁਰ-ਉਪਦੇਸ਼ ਦੁਆਰਾ ਹੀ ਮਿਟਿਆ ਕਰਦਾ ਹੈ, ਜਦੋਂ ਮਨ ਦੀ ਸੁੱਚਤਾ ਨੂੰ ਪਰਮੇਸ਼ਰ ਖੁਦ ਚੰਗੀ ਤਰ੍ਹਾਂ ਨਾਲ ਪਰਖ ਲੈਂਦਾ ਹੈ। ਜਿਵੇਂ ਚਿੱਟੇ ਕਪੜੇ ਨੂੰ ਰੰਗ ਚਾਡ ਦੇਣਾ ਕੋਈ ਮੁਸ਼ਕਲ ਗੱਲ ਨਹੀਂ ਹੈ ਪਰ ਉਸਦਾ ਚਤਿਆ ਹੋਇਆ ਰੰਗ ਉਤਾਰ ਕੇ ਉਸ ਚਿੱਟੇ ਕਪੜੇ ਦੀ ਪਹਿਲੀ ਸਫੈਦੀ ਦੁਬਾਰਾ ਬਹਾਲ ਕਰ ਲੈਣੀ ਬਹੁਤ ਔਖੀ ਗੱਲ ਹੈ। ਇਸੇ ਤਰ੍ਹਾਂ ਮਨ ਨੂੰ ਮਾਇਆ ਦਾ ਗਲਤ ਰੰਗ ਜੋ ਚੜ੍ਹਿਆ ਹੈ, ਇਸਨੂੰ ਉਤਾਰ ਕੇ ਮਨ ਦੀ ਪਹਿਲੇ ਵਾਲੀ ਚਮਕ ਪ੍ਰਾਪਤ ਕਰ ਲੈਣਾ ਡਾਢੀ ਔਖੀ ਗੱਲ ਹੈ।

ਇਹ ਕੰਮ ਗੁਰ-ਉਪਦੇਸ਼ ਰਾਹੀਂ ਹੀ ਸੰਭਵ ਹੈ, ਜਿਸ ਵਿੱਚ ਨਾਮ (ਗਿਆਨ) ਦਾ ਰੰਗ ਹੁੰਦਾ ਹੈ, ਜਿਸ ਨਾਲ ਮਨ ਦੀ ਮੈਲ (ਮਾਇਆ ਦਾ ਰੰਗ) ਸਹਿਜੇ ਸਹਿਜੇ ਕੱਟਿਆ ਜਾਂਦਾ ਹੈ ਅਤੇ ਇਸ ਦੀ ਪਹਿਲੇ ਵਾਲੇ ਗਿਆਨ ਦੀ ਚਮਕ ਪ੍ਰਾਪਤ ਹੋ ਜਾਂਦੀ ਹੈ। ਜਦੋਂ ਇਹ ਮਨ ਹੀਰੇ ਵਾਗ੍ਨੇ ਬਿਲਕੁਲ ਚਮਕਦਾਰ ਹੋ ਜਾਂਦਾ ਹੈ, ਫਿਰ ਪਰਮੇਸ਼ਰ ਜੋਹਰੀ, ਇਸਦੀ ਪਰਖ ਕਰਕੇ ਆਪਣੇ ਖਜਾਨੇ ਵਿੱਚ ਪਾ ਲੈਂਦਾ ਹੈ। ਪਰ ਇਹ ਸਭ ਕੁਝ ਤਾਂ ਤਦ ਹੀ ਸੰਭਵ ਹੈ ਜੇ ਪ੍ਰਮੇਸ਼ਰ ਦੇ ਨਾਮ ਰਸ ਨੂੰ ਛੱਡ ਕੇ ਮਾਇਆ ਦੇ ਬਿਖ ਫਲਾਂ ਦਾ ਆਦੀ ਹੋ ਚੁੱਕਾ ਮਨ ਸਾਰੀ ਗੱਲ ਸਮਝ ਲਵੇ ਕਿ ਕਿਸ ਤਰੀਕੇਂ ਨਾਲ ਇਹ ਮਾਇਆ ਦੀ ਠਗਉਰੀ ਵਿੱਚ ਫਸ ਕੇ ਮਾਇਆ ਦੇ ਬਿਖ ਫਲਾਂ ਨੂੰ ਸਿੱਠੇ ਸਮਝ ਕੇ ਖਾ ਚਿਹਾ ਹੈ। "ਮਿਠਾ ਕਰਿ ਕੈ

ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ
ਵਿਜੇਗੁ ॥" (ਪੰਨਾ ੨੯੫)

ਇਸੇ ਲਈ 'ਏਕਾ ਬੇਦਨ' ਪਰਮੇਸ਼ਰ ਦੇ ਵਿਛੋੜੇ ਦਾ ਸੱਲ, ਇਸ ਮਨ ਨੂੰ "ਸੁਧੁ ਭਤਾਰੁ
ਹਰਿ" ਸੁੱਧ ਨਾਮ ਰੂਪੀ ਭੋਜਨ ਦੇ ਛੋਡਣ ਕਾਰਨ ਬਿਆਪਿਆ ਹੋਇਆ ਹੈ। ਕਿਉਂਕਿ ਦੂਜਾ
ਬਿਖ ਰੂਪੀ ਭੋਜਨ ਜਿਸਨੂੰ ਕਿ ਮਨ ਨੇ ਆਪਣਾ ਆਹਾਰ ਮੰਨ ਲਿਆ ਹੈ, ਮਨ ਦੀ ਤ੍ਰਿਪਤੀ
ਇਸ ਭੋਜਨ ਨਾਲ ਨਹੀਂ ਹੋ ਰਹੀ। ਦੂਜਾ ਭੋਜਨ ਖਾਣ ਅਤੇ ਨਾਮ ਰਸਾਇਣ ਨੂੰ ਤਿਆਗਣ
ਕਾਰਨ, ਇਹ ਵਿਆਕੁਲਤਾ ਮਨ ਅੰਦਰ ਫੈਲ ਗਈ ਹੈ। ਪਰਮੇਸ਼ਰ ਕਿਰਪਾ ਕਰੇ ਤਾਂ ਉਹੋ
ਹੀ ਇਸ ਭੇਦ ਨੂੰ ਬੁਝ ਸਕਦਾ ਹੈ ਅਤੇ ਗਰ-ਉਪਦੇਸ਼ ਲੈ ਕੇ, ਉਸ ਵਿਚੋਂ ਨਾਮ ਰਸਾਇਣ
ਪ੍ਰਾਪਤ ਕਰਕੇ ਤ੍ਰਿਸ਼ਨਾ ਦੀ ਅੱਗ ਵਿੱਚ ਸੜਨ ਤੋਂ ਬਚ ਸਕਦਾ ਹੈ। ਅੰਤ ਵਿੱਚ ਸਤਿਗੁਰੂ ਜੀ
ਜੋਗੀ ਨੂੰ ਆਖ ਰਹੇ ਹਨ ਕਿ ਇਸ ਸੰਸਾਰ ਵਿੱਚ ਭਰਮ ਭੁਲਾਏ ਹੋਏ ਜੀਵਾਂ ਨੂੰ ਤਾਂ ਕੁਝ ਭੀ
ਨਹੀਂ ਸੁੱਝ ਸਕਦਾ। ਇਹ ਤਾਂ ਪਰਮੇਸ਼ਰ ਜਿਸ ਨੂੰ ਚਾਹੇਦਾ ਹੈ, ਆਪਣੀ ਕਿਪਾ ਰਾਹੀਂ ਸੌਂਝੀ
ਕਰਵਾ ਕੇ ਉਸਦਾ ਹੰਕਾਰ ਛੁਡਵਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ। ਹੋਰ ਕੋਈ ਦੂਸਰਾ
ਇਸ ਵਿੱਚ ਕੁਝ ਭੀ ਕਰਨ ਦੇ ਸਮਰੱਥ ਨਹੀਂ ਹੈ। ਉਪਦੇਸ਼ ਕਰਨ ਵਾਲਾ ਤਾਂ ਉਪਦੇਸ਼ ਕਰਨ
ਤੱਕ ਹੀ ਸੀਮਤ ਰਹਿ ਜਾਂਦਾ ਹੈ। ਉਹ ਕਿਸੇ ਨੂੰ ਆਪਣੀ ਗੱਲ ਮਨਾਉਣ ਲਈ, ਮਜ਼ਬੂਰ
ਨਹੀਂ ਕਰ ਸਕਦਾ ਕਿਉਂਕਿ ਮਨ ਦੀ ਵਾਗ ਡੋਰ ਪਰਮੇਸ਼ਰ ਨੇ ਆਪਣੇ ਹੱਥ ਵਿੱਚ ਰੱਖੀ
ਹੋਈ ਹੈ।

"ਮਨਮੁਖ ਭੂਲੈ ਜਮ ਕੀ ਕਾਣਿ ॥ ਪਰ ਘਰੁ ਜੋਹੈ ਹਾਣੇ ਹਾਣਿ ॥
ਮਨਮੁਖ ਭਰਮਿ ਭਵੈ ਬੇਬਾਣਿ ॥ ਵੇਮਾਰਗਿ ਮੁਸੈ ਮੰਤ੍ਰੁ ਮਸਾਣਿ ॥
ਸਬਦੁ ਨ ਚੀਨੈ ਲਵੈ ਕੁਬਾਣਿ ॥ ਨਾਨਕ ਸਾਚਿ ਰਤੇ ਸੁਖੁ ਜਾਣਿ ॥ ੨੯ ॥

ਮਨਮੁਖ ਦੇ ਖੁਆਰ ਹੋਣ ਦੇ ਕਾਰਨ ਦਾ ਵਿਸਥਾਰ ਦੱਸਦੇ ਹੋਏ ਸਤਿਗੁਰੂ ਜੀ ਆਖਦੇ
ਹਨ ਕਿ ਅਸਲ ਵਿੱਚ ਮਨਮੁਖ ਦੀ ਬੁਧੀ ਵਿੱਚ 'ਜਮ ਕੀ ਕਾਣਿ' ਇਕ ਐਸੀ ਕਮੀ ਆ ਗਈ
ਹੈ, ਜਿਸ ਕਰਕੇ ਇਹ ਜੀਵ ਜਮ ਦੇ ਵੱਸ ਵਿੱਚ ਪਿਆ ਹੋਇਆ ਹੈ। ਜਮਕਾਲ ਜੀਵ ਦੀ
ਇਸੇ ਕਮਜ਼ੇਰੀ ਦਾ ਫਾਇਦਾ ਉਠਾ ਕੇ, ਇਸਨੂੰ ਆਪਣੇ ਵੱਸ ਵਿੱਚ ਕਰੀ ਬੈਠਾ ਹੈ। ਉਹ
ਕਮਜ਼ੇਰੀ ਇਹ ਹੈ ਕਿ ਜਮ ਇਸ ਨੂੰ ਨਿਜ ਘਰ ਦੀ ਸੋਭੀ ਨਹੀਂ ਹੋਣ ਦਿੰਦਾ। ਇਸ ਜੀਵ ਦਾ
ਨਿਜ-ਘਰ (ਸਵੈ ਘਰ) ਤਾਂ ਸੁਖ-ਸਾਗਰ ਹੈ, ਇਹ ਤਾਂ ਇਸਦੀ ਬੁਧੀ ਦੀ ਖੋਟ ਕਾਰਨ ਹੀ
ਭਵ-ਸਾਗਰ ਵਿੱਚ ਆ ਵਤਿਆ ਹੈ, ਜਿਹਤਾ ਕਿ ਇਸਦਾ ਆਪਣਾ ਘਰ ਨਾ ਹੋ ਕੇ 'ਪਰ-
ਘਰ' ਹੈ। ਇਹ ਜੀਵ ਹੁਣ 'ਪਰ ਘਰ' ਵੇਖਣ ਵਿੱਚ ਹੀ ਇਸ ਵਿੱਚੋਂ ਠੰਗੀਆਂ ਠੌਰੀਆਂ
ਮਾਰਕੇ ਬਿਖ ਫਲਾਂ ਨੂੰ ਇਕੱਤਰ ਕਰਨ ਵਿੱਚ ਲੰਗਿਆ ਹੋਇਆ ਹੈ। ਇਹ ਬਿਖਿਆ ਫਲ
ਮਨ ਵਿੱਚ ਚਿਤਾ ਰੋਗ ਨੂੰ ਵਧਾਉਣ ਵਾਲੇ ਹਨ। ਪਰ ਇਸ ਮਨ-ਮੁਰਖ ਦੀ ਕੁਬੂਲ ਇਹਨਾਂ
ਬਿਖਿਆ ਫਲਾਂ ਵਿੱਚੋਂ ਸੁੱਖ ਫਲਾਂ ਦੀ ਪ੍ਰਾਪਤੀ ਦੀ ਆਸ ਵਿੱਚ, ਦੁਖਾਂ ਦੇ ਭੰਡਾਰ ਇਕੱਠੇ
ਕਰੀ ਤੁਰੀ ਜਾਂਦੀ ਹੈ। ਮਨਮੁਖ ਧਰਮ-ਕਰਮ ਵਿੱਚ ਧੈ ਕੇ ਭੀ ਭਰਮ ਕਾਰਨ ਇਸ

ਮਾਇਆ ਦੇ ਵਿਰਾਟ ਜੰਗਲ ਵਿੱਚ ਉਲੜ ਕੇ ਰਹਿ ਜਾਂਦੇ ਹਨ। ਕਿਉਂਕਿ ਉਹ ਐਸੇ ਮਾਰਗ ਉੱਤੇ ਚੱਲ ਪੈਂਦੇ ਹਨ ਜਿਹੜੇ ਮਾਰਗ ਉਹਨਾਂ ਨੂੰ ਮਾਇਆ ਵਿੱਚੋਂ ਮੁਕਤ ਕਰਾਉਣ ਦੀ ਬਾਂ ਹੋਰ ਮਾਇਆ ਵਿੱਚ ਹੀ ਉਲੜਾਉਣ ਵਾਲੇ 'ਵੇ-ਮਾਰਗ' ਹੀ ਹੁੰਦੇ ਹਨ। ਅਤੇ ਉਹਨਾਂ ਮਾਰਗਾਂ ਵਿੱਚ ਜੋ ਉਪਦੇਸ਼ ਦਿਤਾ ਜਾਂਦਾ ਹੈ, ਉਹ ਭੀ 'ਮੰਤ੍ਰ ਮਸਾਣਿ' ਜਮ ਕੇ ਮਾਰਗ ਦਾ ਪਾਠ ਹੀ ਹੁੰਦਾ ਹੈ। ਭਾਵ ਉਹਨਾਂ ਦਾ ਉਪਦੇਸ਼ ਸੱਚੇ ਗਿਆਨ ਦਾ ਉਪਦੇਸ਼ ਨਾ ਹੋ ਕੇ, ਕੁ-ਗਿਆਨ ਦਾ ਉਪਦੇਸ਼ ਹੀ ਹੁੰਦਾ ਹੈ। ਉਸ ਉਪਦੇਸ਼ ਵਿੱਚ ਮਾਇਕ ਪਦਾਰਥਾਂ ਦੀ ਪ੍ਰਾਪਤੀ ਲਈ ਮੰਤਰਾਂ ਅਤੇ ਯੋਗਾਂ ਦਾ ਸਹਾਰਾ ਲੈਣ ਦੀ ਸਿਖਿਆ ਦਿਤੀ ਜਾਂਦੀ ਹੈ। ਰਿਧੀ ਸਿਧੀ ਦੀ ਪ੍ਰਾਪਤੀ ਹੀ ਉਚ ਕੋਟੀ ਦੀ ਉਪਲਵਧੀ ਮੰਨੀ ਜਾਂਦੀ ਹੈ, ਸੰਤਾਨ ਪ੍ਰਾਪਤੀ ਲਈ ਅਨੇਕ ਉਪਾਂਸ਼ ਸੁਝਾਏ ਜਾਂਦੇ ਹਨ। ਸੁੱਖਾਂ ਦੀ ਪ੍ਰਾਪਤੀ ਲਈ ਪੁੰਨ ਦਾਨ ਦਾ ਸਹਾਰਾ ਵਰਤ ਲੈਣ ਦਾ ਉਪਦੇਸ਼ ਦਿਤਾ ਜਾਂਦਾ ਹੈ। ਸੁੱਖ ਅਤੇ ਦੁੱਖ ਨੂੰ ਬਰਾਬਰ ਸਮਝਣ ਦਾ ਉਪਦੇਸ਼ ਉਹ ਨਹੀਂ ਕਰਦੇ ਭਾਵ ਹਰ ਤਰੀਕੇ ਨਾਲ ਲੋਕਾਂ ਦੀਆਂ ਮਨੋਕਾਮਨਾਵਾਂ ਨੂੰ ਛੁਡਾਉਣ ਦੀ ਬਜਾਏ ਉਹਨਾਂ ਨੂੰ ਪੂਰੀਆਂ ਕਰਵਾ ਦੇਣ ਦੇ ਠੋਕੇ ਲਏ ਜਾਂਦੇ ਹਨ। ਐਸੇ ਉਪਦੇਸ਼ਾਂ ਨੂੰ ਸਤਿਗੁਰੂ ਜੀ ਇਥੇ 'ਮੰਤ੍ਰ ਮਸਾਣਿ' ਆਖ ਰਹੇ ਹਨ ਅਤੇ ਇਹਨਾਂ ਤੇ ਚਲਣ ਵਾਲੇ ਗੁਰੂਆਂ, ਸੰਤਾਂ ਨੂੰ ਕੁਮਾਰਗ ਪਣੇ ਹੋਏ, ਜਮ ਕੇ ਰਸਤੇ ਤੇ ਪਏ ਹੋਏ ਮਨਮੁਖ ਆਖਦੇ ਹਨ।

"ਸਬਦੁ ਨ ਚੀਨੈ ਲਵੈ ਕੁਬਾਣਿ" ਕਹਿਣ ਤੋਂ ਸਤਿਗੁਰੂ ਜੀ ਦਾ ਭਾਵ ਹੈ ਕਿ ਉਪਰੋਕਤ ਬੇ-ਮਾਰਗਾਂ ਦੇ ਧਾਰਨੀ ਮਾਇਆ ਦੇ ਸੋਹੇ ਹੋਏ ਮੰਤ੍ਰ ਮਸਾਣਿ ਤੋਂ ਗੁਸਤ ਲੋਕ ਤਾਂ ਗੁਰ-ਉਪਦੇਸ਼ (ਸਾਚ-ਸਬਦ) ਨੂੰ ਭੀ ਦੁਨੀਆਂ ਦੀ ਭਾਸ਼ਾ ਦੇ ਅਰਥਾਂ ਵਿੱਚ ਹੀ ਲੈਂਦੇ ਹਨ। ਉਹ ਸਬਦ ਭੇਦ ਨੂੰ ਸਮਝਣ ਦੀ ਲੋੜ ਨਹੀਂ ਸਮਝਦੇ। ਉਹ ਤਾਂ ਗੁਰਬਾਣੀ ਨੂੰ ਭੀ ਸੰਸਾਰੀ ਅਰਥ ਦੇ ਕੇ 'ਕੁਬਾਣਿ' ਹੀ ਬਣਾ ਦਿੰਦੇ ਹਨ ਅਤੇ ਆਪਣੇ ਕੁ-ਮਾਰਗ ਅਨੁਸਾਰ ਹੀ ਇਸਦੇ ਅਰਥਾਂ ਨੂੰ ਤੌੜ ਮਰੋੜ ਲੈਂਦੇ ਹਨ। ਇਸ ਲਈ ਉਹਨਾਂ ਨੂੰ ਗੁਰਬਾਣੀ ਵਿੱਚੋਂ ਤਤ-ਗਿਆਨ ਜਾਂ ਸੱਚੇ ਸੁੱਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਇਸੇ ਲਈ ਸਤਿਗੁਰੂ ਜੀ ਨੇ ਆਖਿਆ ਹੈ ਕਿ ਸੱਚਾ ਸੁੱਖ ਗੁਰ-ਸਬਦ ਦੁਆਰਾ ਉਹਨਾਂ ਗੁਰਮੁਖਾਂ ਨੇ ਹੀ ਜਾਣਿਆ ਹੈ, ਜਿਹੜੇ ਇਸ ਸ਼ਬਦ ਦੇ ਰੰਗ ਵਿੱਚ ਆਪਣੇਮਨ ਨੂੰ ਰੰਗਦੇ ਰਹਿੰਦੇ ਹਨ।

"ਗੁਰਮੁਖਿ ਸਾਚੇ ਕਾ ਭਉ ਪਾਵੈ ॥ ਗੁਰਮੁਖਿ ਬਾਣੀ ਅਘੜ ਘੜਾਵੈ ॥
 ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥ ਗੁਰਮੁਖਿ ਪਵਿਤ੍ਰ ਪਰਮਪਦੁ ਪਾਵੈ ॥
 ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥ ੨੨ ॥

ਪਿਛਲੇ ਪਦੇ ਵਿੱਚ ਸਤਿਗੁਰੂ ਜੀ ਨੇ ਕੁਮਾਰੀਆਂ, ਮਨਮੁਖਾਂ ਦੀ ਗੱਲ ਕੀਤੀ ਸੀ ਜਿਹੜੇ ਗੁਰਬਾਣੀ ਨੂੰ ਭੀ ਜਾਣ-ਬੁਝ ਕੇ ਤੌੜ ਮਰੋੜ ਕੇ "ਕੁਬਾਣਿ" ਬਣਾ ਕੇ ਆਪਣੇ ਕੁ-ਮਾਰਗ ਅਨੁਸਾਰ ਹੀ, ਗੁਰਮਤਿ ਮਾਰਗ ਨੂੰ ਬਣਾ ਕੇ ਪੇਸ਼ ਕਰਦੇ ਰਹਿੰਦੇ ਹਨ। ਹੁਣ ਇਸ ਪਦੇ ਵਿੱਚ ਉਨ੍ਹਾਂ ਗੁਰਮੁਖਾਂ ਦਾ ਜਿਕਰ ਕਰ ਰਹੇ ਹਨ, ਜਿਹੜੇ ਆਪਣੇ ਹਿਰਦੇ ਵਿੱਚ ਸੱਚੇ ਦਾ ਭਉ (ਪਰਮੇਸ਼ਰ ਦਾ ਡਰ) ਧਾਰ ਕੇ ਰੱਖਦੇ ਹਨ। ਉਹ ਗੁਰਬਾਣੀ ਨੂੰ ਤੌੜ ਮਰੋੜ ਕੇ ਪੇਸ਼

ਕਰਨ ਤੋਂ ਡਰਦੇ ਹੁੰਦੇ ਹਨ । ਇਹਨਾਂ ਨੂੰ ਹੀ ਸਤਿਗੁਰੂ ਜੀ ਗੁਰਮੁਖ ਆਖਦੇ ਹਨ । ਕੇਵਲ ਗੁਰਮੁਖੀ ਮਾਰਗ ਹੀ ਸਭ ਤੋਂ ਪਹਿੱਲਾ ਧਰਮ-ਮਾਰਗ ਹੈ । ਜਿਹੜਾ ਹਮੇਸ਼ਾ ਤੋਂ ਹੀ ਜੀਵਾਂ ਨੂੰ ਨਿਰੋਲ ਸੱਚ ਦਾ ਦਰਸ਼ਨ ਕਰਵਾਉਂਦਾ ਆਇਆ ਹੈ । ਇਸੇ ਲਈ ਗੁਰਬਾਣੀ ਨੂੰ ਗੁਰ-ਦਰਸ਼ਨ ਮੰਨਿਆ ਹੈ, ਪਰ ਮਨ-ਮਤੀਆਂ ਨੇ ਜਾਣੇ ਜਾਂ ਅਣਜਾਣੇ ਇਸ ਦੇ ਅਰਥ ਭੇਦ ਨੂੰ ਸਮਝਣ ਵਿੱਚ ਭੁਲੇਖਾ ਖਾਧਾ ਹੈ । ਇਸੇ ਲਈ ਕੁਝ ਐਸੀਆਂ ਸੱਚ ਦੀਆਂ ਨਕਲੀ ਪਰਿਭਾਸ਼ਾਵਾਂ ਤਿਆਰ ਕਰ ਲਈਆ ਗਈਆਂ ਜਿਸ ਨਾਲ ਅਸਲੀ ਸੱਚ ਪਰਗਟ ਹੋਣ ਦੀ ਬਜਾਏ, ਤਤ-ਗਿਆਨ ਦੀ ਥਾਂ ਭਰਮ ਗਿਆਨ ਦਾ ਪਰਚਾਰ ਹੀ ਜਿਆਦਾ ਹੁੰਦਾ ਰਿਹਾ । ਜਿਵੇਂ ਜਿਵੇਂ ਕਿਸੇ ਦੀ ਬੁੱਧੀ ਨੇ ਇਸ ਤਤ-ਗਿਆਨ ਦੇ ਭੇਦ ਨੂੰ ਸਮਝਿਆ, ਉਸੇ ਤਰ੍ਹਾਂ ਹੀ ਉਸਨੇ ਅੱਗੇ ਪ੍ਰਚਾਰ ਕਰਨਾ ਸ਼ੁਰੂ ਕਰ ਦਿਤਾ । ਸਮੇਂ-ਸਮੇਂ ਸਿਰ ਗੁਰਮੁਖਾਂ ਅਤੇ ਸਤਿਗੁਰਾਂ ਦਾ ਆਗਾਮਨ ਹੁੰਦਾ ਰਿਹਾ ਅਤੇ ਉਹ ਇਨ੍ਹਾਂ ਮਨ-ਮਤੀਆਂ ਦੇ ਬਣਾਏ ਹੋਏ ਬੇ-ਮਾਰਗੀਆਂ ਨੂੰ ਸਹੀ ਸੱਚ ਦਾ ਗਿਆਨ ਕਰਾਉਂਦੇ ਰਹੇ । ਅਜੋਕੇ ਯੋਗ ਵਿੱਚ ਭਗਤ ਕਬੀਰ ਜੀ ਤੋਂ ਲੈ ਕੇ ਸਾਹਿਬ ਸੀ ਗੁਰੂ ਗੋਬਿੰਦ ਸਿੰਘ ਜੀ ਤੱਕ ਇਸੇ ਮਹਾਨ ਕਾਰਜ ਲਈ ਉਦਮ ਹੁੰਦੇ ਰਹੇ । ਬੜੀਆਂ ਅੰਕਰਤਾ ਅਤੇ ਮੂਸੀਬਤਾਂ ਤੇ ਵਿਰੋਧ ਦੇ ਹੁੰਦਿਆਂ ਭੀ ਇਸ ਰਸਤੇ ਦੇ ਧਾਰਨੀਆਂ ਨੇ ਨਿਰਭੈਤਾ ਅਤੇ ਅਡੋਲਤਾ ਨਾਲ ਇਸ ਮਹਾਨ ਕਾਰਜ ਨੂੰ ਆਉਂਭੀ ਰੱਖਿਆ । ਅੰਤ ਵਿੱਚ 1699 ਦੀ ਵਿਸਾਖੀ ਨੂੰ ਦਸਮ ਪਾਤਸ਼ਾਹ ਨੇ ਇਸਦੀ ਅਗਲੇਰੀ ਚੁੰਮੇਵਾਰੀ ਪੰਜ ਪਿਆਰੇ ਸਾਜ ਕੇ ਪੰਥ ਦੇ ਚੁੰਮੇ ਲਾ ਦਿਤੀ । ਹੁਣ ਖਾਲਸਾ ਪੰਥ ਗੁਰਬਾਣੀ ਦੀ ਰੋਸ਼ਨੀ ਵਿੱਚ ਇਸ ਸੇਵਾ ਨੂੰ ਨਿਭਾਉਣ ਲਈ ਪਾਬੰਦ ਹੈ ।

ਜਿਹੜੇ ਗੁਰਮੁਖ ਪਰਮੇਸ਼ਰ ਦਾ ਭੈਅ ਮੰਨ ਕੇ ਗੁਰਬਾਣੀ (ਗੁਰ-ਸ਼ਬਦ) ਨੂੰ ਵਿਚਾਰਨ ਦੀ ਧਰਮ ਕਿਰਤ ਵਿੱਚ ਲੱਗੇ ਰਹਿਣਗੇ, ਉਹਨਾਂ ਉਤੇ ਪਰਮੇਸ਼ਰ ਦੀ ਕ੍ਰਿਪਾ ਅਵੈਸ ਹੋਵੇਗੀ, ਜਿਵੇਂ ਕਿ ਪਿਛੇ ਭੀ ਹੁੰਦੀ ਆਈ ਹੈ । ਉਹ ਗੁਰਮੁਖ "ਅਘੜ" ਨਾ ਘੜੀ ਜਾ ਸਕਣ ਵਾਲੀ ਬਾਣੀ ਦਾ ਅਰਥ-ਭੇਦ ਸਮਝ ਕੇ ਇਸਦਾ ਵਿਖਿਆਨ ਕਰ ਸਕਣ ਵਿੱਚ ਨਿਪੁੰਨ ਹੋ ਜਾਣਗੇ । "ਗੁਰਮੁਖਿ ਨਿਰਮਲ ਹਰਿ ਗੁਣ ਗਾਵੈ" ਭਾਵ ਐਸੇ ਗੁਰਮੁਖ ਹੀ ਗੁਰਬਾਣੀ ਦਾ ਨਿਰਮਲ ਤਤ-ਗਿਆਨ ਪ੍ਰਾਪਤ ਕਰ ਕੇ, ਸੱਚ ਨੂੰ ਪ੍ਰਗਟ ਕਰ ਸਕਣ ਵਿੱਚ ਸਮਰਥ ਹੋ ਜਾਣਗੇ । ਉਨ੍ਹਾਂ ਦੇ ਹਿਰਦੇ ਵਿੱਚ ਪੂਰਨ-ਗਿਆਨ ਦੀ ਜੋਤ ਜਗ ਪਵੇਗੀ, ਜਿਸ ਦੀ ਰੋਸ਼ਨੀ ਵਿੱਚ ਉਹ ਐਸੇ ਲੜਜ਼ ਕਬਨ ਕਰਨਗੇ, ਜਿਨ੍ਹਾਂ ਵਿੱਚੋਂ ਸੱਚ ਆਪ ਮੁਹਾਰਾ ਹੀ ਪ੍ਰਗਟ ਹੁੰਦਾ ਰਹੇਗਾ । ਐਸੇ ਗੁਰਮੁਖ ਹੀ ਪਵਿਤਰ ਪਦਵੀ (ਪਰਮ-ਪਦ) ਪਾਇਆ ਕਰਦੇ ਹਨ । ਕਿਉਂਕਿ ਗੁਰਮੁਖ, ਹਰਿ ਜਨੂ ਅਤੇ ਹਰਿ ਦੌਨੋਂ ਇਕ ਰੂਪ ਹੀ ਹੁੰਦੇ ਹਨ । ਜਿਵੇਂ ਇਹਨਾਂ ਪੰਗਤੀਆਂ ਵਿੱਚ ਦੱਸਿਆ ਗਿਆ ਹੈ ।

"ਧਾ ਧੂਰਿ ਪੁਨੀਤ ਤੇਰੇ ਜਨੂਆ ॥ ਧਨਿ ਤੇਉ ਜਿਹ ਰੁਚ ਇਆ ਮਨੂਆ ॥
 ਧਨੁ ਨਹੀਂ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਆ ਪ੍ਰੀਤਿ ਸਾਧ ਰਜ ਰਾਚਹਿ ॥
 ਧੰਧੇ ਕਹਾ ਬਿਆਪਹਿ ਤਾਹੁ ॥ ਜੋ ਏਕ ਛਾਡਿ ਅਨ ਕਤਹਿ ਨ ਜਾਹੁ ॥
 ਜਾ ਕੈ ਹੀਐ ਦੀਓ ਪ੍ਰਭ ਨਾਮ ॥ ਨਾਨਕ ਸਾਧ ਪੂਰਨ ਭਗਵਾਨ ॥" (ਪੰਨਾ ੨੫੧)

ਇਸ ਪਉੜੀ ਦੀ ਪਹਿਲੀ ਪੰਗਤੀ ਵਿੱਚ 'ਹਰਿ ਜਨ ਤੇਰਾ ਜਨੁਆ' ਨੂੰ 'ਪੂਰਿ ਪੁਨੀਤ' ਬ੍ਰਹਮ ਗਿਆਨ ਦੀ ਰੈਸ਼ਨੀ ਰੂਪ ਹੀ ਮੰਨਿਆ ਹੈ। ਜਿਵੇਂ ਹੋਸ਼ਨੀ ਆਕਾਸ਼ ਵਿੱਚ ਧੂੜੀ ਦੇ ਰੂਪ ਵਿੱਚ ਹੀ ਸੂਰਜ ਵਲੋਂ ਬਿਖਰਦੀ ਰਹਿੰਦੀ ਹੈ, ਠੀਕ ਇਸੇ ਤਰ੍ਹਾਂ ਬ੍ਰਹਮ ਗਿਆਨੀ ਆਪਣੇ ਆਕਾਸ਼ ਮੰਡਲ (ਹਿਰਦੇ) ਵਿੱਚ ਧੂੜ ਬਣਕੇ ਹੀ ਸਮਾਇਆ ਰਹਿੰਦਾ ਹੈ।

"ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਉਪਰਿ ਆਕਾਸੁ ॥" (ਸੁਖਮਨੀ)

ਇਸ ਮਹਾਂ ਵਾਕ ਤੋਂ ਭੀ ਉਪਰੋਕਤ ਵਿਚਾਰ ਦੀ ਹੀ ਪੁਸ਼ਟੀ ਹੁੰਦੀ ਹੈ। ਇਸੇ ਖਿਆਲ ਨੂੰ ਭਗਤ ਕਬੀਰ ਜੀ ਨੇ ਬਤੇ ਸੋਚੇ ਢੰਗ ਨਾਲ ਸਮਝਾਉਂਦੇ ਹੋਏ ਆਖਿਆ ਹੈ, "ਦੇਖੋ ਭਾਈ ਗੁਨ ਕੀ ਆਈ ਆਂਧੀ" ਇਸ ਗਿਆਨ ਰੂਪੀ ਹਨ੍ਹੇਰੀ ਵਿੱਚਲੀ ਧੂੜ ਹੀ, ਗਿਆਨ ਸਰੂਪ ਗੁਰਮੁਖ ਦੀ ਨਿਲਾਕਾਰੀ ਦੇਹੀ ਹੈ। ਇਸ ਧੂੜ ਵਿੱਚਲਾ ਇਕ-2 ਕਣ, ਗੁਰਮੁਖ ਦਾ ਰੋਮ ਹੈ। ਇਸਨੂੰ ਹੀ ਸਤਿਗੁਰੂ ਜੀ "ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ" ਅਖਦੇ ਹਨ। ਗੁਰਮੁਖ ਦਾ ਪਰਮੇਸ਼ਰ ਨਾਲ ਰੋਮ ਰੋਮ ਜੁਤਿਆ ਹੋਇਆ ਹੈ, ਇਸੇ ਲਈ ਗੁਰਮੁਖ ਤਾਂ ਰੋਮ ਰੋਮ ਹੀ ਧਿਆ ਸਕਦੇ ਹਨ ਕਿਉਂਕਿ ਉਨ੍ਹਾਂ ਦਾ ਵੜ੍ਹਦੀ ਹੀ ਰੋਮ ਰੋਮ ਹੋ ਚੁਕਾ ਹੁੰਦਾ ਹੈ। ਗੁਰਮੁਖ ਤਾਂ ਸਦਾ ਹੀ ਸੱਚ ਵਿੱਚ ਸਮਾਇਆ ਰਹਿੰਦਾ ਹੈ।

ਇਸ ਪਦੇ ਵਿੱਚ ਸਤਿਗੁਰੂ ਜੀ ਨੇ ਧਰਮ ਮਾਰਗ ਵਿੱਚ ਪਰਮੇਸ਼ਰ ਦੇ ਭਉ (ਡਰ) ਦਾ ਮਹੱਤਵ ਸਮਝਾਇਆ ਹੈ। ਧਰਮ ਮਾਰਗ ਦੀਆਂ ਚਾਰ ਜਾਮਾਤਾਂ ਜਾਂ ਧਰਮ ਮਾਰਗ ਦੇ ਚਾਰ ਚਰਨ ਮੰਨੇ ਗਏ ਹਨ ਭਾਵ ਪਰਮੇਸ਼ਰ ਦੀ ਪ੍ਰਾਪਤੀ ਲਈ ਤੁਰੇ ਗਰਸਿਖ ਨੂੰ ਇਨ੍ਹਾਂ ਚਾਰੇ ਅਵਸਥਾਵਾਂ (ਜਮਾਤਾਂ) ਵਿੱਚੋਂ ਗੁਜਰਨਾ ਪੈਂਦਾ ਹੈ। ਚੌਥੀ ਅਵਸਥਾ ਤੁਰੀਆ ਪਦ (ਜੀਵਨ-ਮੁਕਤ) ਅਵਸਥਾ ਤਾਂ ਮਾਇਆ ਤੋਂ ਬਾਹਰ ਦੀ ਅਵਸਥਾ ਹੈ। ਇਸ ਤੋਂ ਪਹਿਲੀਆਂ ਤਿੰਨ ਅਵਸਥਾਵਾਂ ਮਾਇਆ ਦੇ ਅੰਦਰ ਹੀ ਹਨ। ਇਸਨੂੰ ਬਾਣੀ 'ਜਪੁ ਜੀ' ਵਿੱਚ ਸਤਿਗੁਰੂ ਜੀ ਨੇ "ਸੁਣਿਆ ਮੰਨਿਆ ਮਨਿ ਕੀਤਾ ਭਾਉ" ਆਖ ਕੇ ਸਮਝਾਇਆ ਹੈ। ਪਹਿਲੀ ਪਉੜੀ ਜਗਿਆਸੂ ਦੀ ਪਰਮੇਸ਼ਰ ਬਾਰੇ ਕਥ ਸੁਣਨਾ ਅਤੇਉਸ ਵਿੱਚੋਂ ਕਥ ਜਾਨਣਾ (ਸਮਝਣਾ) ਹੁੰਦੀ ਹੈ। ਗੁਰਸਿੱਖ ਗੁਰ-ਉਪਦੇਸ਼ ਸੁਣਦਾ ਸੁਣਦਾ, ਸਮਝਦਾ ਸਮਝਦਾ, ਹੋਲੀ ਹੋਲੀ ਮਾਇਆ ਦੇ ਨਸੇ ਤੋਂ ਮੁਕਤ ਹੁੰਦਾ ਰਹਿੰਦਾ ਹੈ। ਜਦੋਂ ਗੁਰਸਿੱਖ ਦਾ ਮਨ ਸੰਸਾਰ ਦੀ ਬਜਾਏ ਪਰਮੇਸ਼ਰ ਦੇ ਗਿਆਨ ਦੀ ਪਾਪਤੀ ਨੂੰ ਮਹੱਤਵ ਦੇਣ ਲੱਗ ਪਵੇ, ਉਦੋਂ ਦੂਸਰੀ ਅਵਸਥਾ ਵਿੱਚ ਜਗਿਆਸੂ ਪਹੁੰਚ ਜਾਂਦਾ ਹੈ। ਇਸ ਪਉੜੀ ਤੋਂ ਗੁਰਸਿੱਖ ਆਪਣੇ ਗਿਆਨ ਵਿੱਚ ਵਾਧਾ ਕਰਦਾ ਰਹਿੰਦਾ ਹੈ। "ਪਸਚਮ ਦੁਆਰੇ ਕੀ ਸਿਲ ਓਤ ॥ ਤਿਹ ਸਿਲ ਉਪਰਿ ਖਿੜਕੀ ਅਉਰ ॥ ਖਿੜਕੀ ਉਪਰਿ ਦਸਵਾ ਦੁਆਰੁ ॥ ਕਹਿ ਕਬੀਰ ਤਾ ਕਾ ਅੰਤ ਨ ਪਾਰੁ ॥" (ਧੰਨਾ ੧੧੫੯)

ਭਗਤ ਕਬੀਰ ਜੀ ਆਪਣੇ ਮਨ ਨੂੰ ਸਮਝਾ ਰਹੇ ਹਨ ਕਿ ਹੁਣ ਤੂ ਮਾਇਆ ਦੇ ਰਸਾਂ ਅਤੇ ਰਸਾਂ ਤੋਂ ਵਿਆਪਣ ਵਾਲੀਆਂ ਬੀਮਾਰੀਆਂ ਤੋਂ ਜਾਣੂ ਹੋ ਗਿਆ ਹੈਂ। ਗੁਰਬਾਣੀ, ਗੁਰੂ

ਕੀ ਮੱਤ ਨੇ ਆਪਣੀ ਕਾਰਾਮਾਤ ਦਿਖਾ ਕੇ ਤੇਰੇ ਵਿਚ ਇਹ ਪਰਿਵਰਤਨ ਲਿਆਂਦਾ ਹੈ। ਹੁਣ ਤੂੰ ਇਸ ਮਾਇਆ ਤੋਂ ਇਕ ਕਦਮ ਪਿਛੇ ਹੱਟ ਗਿਆ ਹੈ। ਤੇਰੇ ਅਤੇ ਸੰਸਾਰ ਦੇ ਲੋਕਾਂ ਵਿੱਚ ਕੋਵਲ ਇਕ ਕਦਮ ਦਾ ਹੀ ਅੰਤਰ ਬਣਿਆ ਹੈ। ਇਸ ਅੰਤਰ ਦਾ ਤੂੰ ਤਦ ਹੀ ਲਾਭ ਉਠਾ ਸਕਦਾ ਹੈ, ਜੇ ਤੂੰ ਇਸ ਇਕ ਕਦਮ ਜਗ੍ਹਾ ਉਤੇ, ਆਪਣੇ ਅਤੇ ਸੰਸਾਰ ਦੇ ਵਿਚਕਾਰ ਇਕ ਮਜ਼ਬੂਤ ਪੱਥਰ ਦੀ ਦੀਵਾਰ ਖੜੀ ਕਰ ਲਵੇ। ਜਿਸ ਨਾਲ ਤੇਰੇ ਅੰਦਰ ਫਿਰ ਕਦੇ ਵਿਕਾਰ ਜਾਗ ਕੇ ਤੈਨੂੰ ਸੰਸਾਰ ਵੌਲ ਲੈ ਜਾਣ ਦਾ ਖਤਰਾ ਹੀ ਸਮਾਪਤ ਹੋ ਜਾਵੇ। ਇਸ ਤੋਂ ਅੱਗੇ ਕਬੀਰ ਜੀ ਨੇ ਆਖਿਆ ਹੈ ਕਿ ਹੇ ਮਨ, ਇਕ ਗੱਲ ਹੋਰ ਚੇਤੇ ਰੋਖਣ ਵਾਲੀ ਹੈ ਕਿ ਇਕ ਖਿੜਕੀ, ਇਸ ਪਹਿਲੀ ਮੰਜ਼ਿਲ ਤੋਂ ਬਾਅਦ ਦੂਸਰੀ ਮੰਜ਼ਿਲ ਦੀ ਦੀਵਾਰ ਵਿੱਚ ਅਜੇ ਹੋਰ ਆਵੇਗੀ ਉਸਤੋਂ ਭੀ ਅਤਿਅੰਤ ਚੋਕਸ ਰਹਿਣ ਦੀ ਲੋੜ ਹੈ। ਉਸ ਖਿੜਕੀ ਰਾਹੀਂ ਭੀ ਸੰਸਾਰ ਦੀ ਇਸ ਮਾਇਆ ਰੂਪੀ ਖੇਡ ਨਾਲ ਜੁਤੇ ਰਹੀਦਾ ਹੈ। ਉਥੇ ਅੱਪੱਤ ਕੇ ਜੇ ਫਿਰ ਮਾਇਆ ਦਾ ਮੋਹ ਵਧਣ ਲੱਗ ਜਾਵੇ ਤਾਂ ਸੰਸਾਰੀ ਲੋਕਾਂ ਨਾਲੋਂ ਭੀ ਜਿਆਦਾ ਨੁਕਸਾਨ ਉਠਾਉਣਾ ਪੈ ਜਾਂਦਾ ਹੈ। ਇਸ ਅਵਸਥਾ ਵਿੱਚ ਜਗਿਆਸੂ ਸਧਾਰਨ ਲੋਕਾਂ ਨਾਲੋਂ ਬੋਤਾ ਜਿਹਾ ਗਿਆਨ ਵਾਨ, ਸੂਝਵਾਨ, ਗੁਣਵਾਨ ਦਿਖਾਈ ਦੇਣ ਲੱਗਦਾ ਹੈ। ਆਮ ਸੰਸਾਰੀ ਲੋਕ ਇਸ ਅਵਸਥਾ ਵਾਲੇ ਜਗਿਆਸੂਆਂ ਨੂੰ ਸੰਤ, ਭਗਤ, ਮਹਾਂਪੁਰਸ਼, ਗੁਰੂ ਮੰਨਣ ਲੱਗ ਪੈਂਦੇ ਹਨ। ਕਿਉਂਕਿ ਉਹਨਾਂ ਦੀ ਦ੍ਰਿਸ਼ਟੀ ਵਿੱਚ ਇਨ੍ਹਾਂ ਕੁ ਮਨ ਦਾ ਬਦਲ ਜਾਣਾ ਭੀ ਅਣਹੋਣੀ ਗੱਲ ਹੁੰਦੀ ਹੈ। ਆਮ ਆਦਮੀ ਤਾਂ ਇਹ ਮੰਨਦਾ ਹੀ ਨਹੀਂ ਹੁੰਦਾ ਕਿ ਮਨ ਮਾਇਆ ਦਾ ਲਾਲਚ ਛੱਡ ਸਕਦਾ ਹੈ। ਇਸ ਲਈ ਆਮ ਆਦਮੀ ਇਸ ਮੁਢੱਲੇ ਪਰਿਵਰਤਨ ਤੋਂ ਹੀ ਪ੍ਰਭਾਵਿਤ ਹੋ ਜਾਂਦਾ ਹੈ।

ਆਉ ਹੁਣ ਇਸ ਪਹਿਲੀ ਪਉੜੀ ਤੇ ਖੜੇ ਜਗਿਆਸੂਆਂ ਦੇ ਦਰਸ਼ਨ ਕਰੀਏ। ਇਸ ਪਉੜੀ ਤੇ ਆਕੇ ਕਿਉਂਕਿ ਦੇਨੋਂ ਹੀ ਰਸਤੇ ਸਾਹਮਣੇ ਹਨ, ਇਸ ਲਈ ਮਨ ਅੰਦਰ ਦੋ ਵਿਕਲਪ ਬਣੇ ਰਹਿਣੇ ਸੁਭਵਿਕ ਗੱਲ ਹੈ। ਇਥੇ ਆ ਕੇ ਜੇ ਮਨ, ਬੇ-ਈਮਾਨ ਹੋ ਜਾਵੇ ਤਾਂ ਉਹ ਪਰਪੰਚ ਰਚ ਲੈਂਦਾ ਹੈ। ਆਮ ਆਦਮੀ ਤਾਂ ਉਸਨੂੰ ਸੇਸ਼ਨ ਮੰਨਣ ਲੱਗ ਹੀ ਜਾਂਦਾ ਹੈ, ਭਾਵੇਂ ਉਹਦੇ ਕੋਲ ਅਜੇ ਤੱਕ ਅਤਿ ਮੁਢਲਾ ਗਿਆਨ ਹੀ ਹੁੰਦਾ ਹੈ। ਅਜੇ ਤੱਕ ਇਸ ਅਵਸਥਾ ਵਾਲਿਆਂ ਨੂੰ ਤਾਂ ਇਹ ਭੀ ਪਤਾ ਨਹੀਂ ਹੁੰਦਾ ਕਿ ਨਾਮ ਕੀ ਹੈ। ਨਾਮ ਜਪਣ ਦੀ ਗੱਲ ਤਾਂ ਅਜੇ ਅਗਲੀ ਤੀਸਰੀ ਪਉੜੀ ਦੀ ਗੱਲ ਹੈ। ਇਥੇ ਆ ਕੇ "ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥ ਨਾਨਕ ਬਿਰਲੇ ਪਾਈ ਅਹਿ ਜੋ ਨ ਰਚਹਿ ਪਰਪੰਚ" (ਪੰਨਾ ੨੯)

ਇਸ ਪਉੜੀ ਤੋਂ ਅੱਗੇ ਵਧਣ ਵਾਲਿਆਂ ਦੀ ਗਿਣਤੀ ਬਹੁਤ ਘਟ ਜਾਂਦੀ ਹੈ। ਇਸ ਅਵਸਥਾ ਵਿੱਚ ਸੰਸਾਰੀ ਸੁਖਾਂ ਦੀ ਪ੍ਰਾਪਤੀ ਹੋ ਜਾਂਦੀ ਹੈ ਅਤੇ ਮਨ ਆਪਣੀ ਅਗਿਆਨਤਾ ਨੂੰ ਛੁਪਾਉਣ ਲਈ ਝੂਠ ਦਾ ਸਹਾਰਾ ਲਏ ਬਿਨਾਂ ਇਨ੍ਹਾਂ ਸੁਖਾਂ ਨੂੰ ਭੋਗ ਨਹੀਂ ਸਕਦਾ। ਇਥੇ ਆ ਕੇ ਸੰਸਾਰੀ ਸੰਤ ਨਰਕਾਂ ਵੌਲ ਨੂੰ ਚਲੇ ਜਾਂਦੇ ਹਨ। ਦਸ਼ਮ ਪਾਤਸ਼ਾਹ ਇਨ੍ਹਾਂ ਵਾਸਤੇ ਇਉਂ ਆਖਦੇ ਹਨ।

"ਭੇਖ ਦਿਖਾਇ ਜਗਤ ਕਉ ਲੋਗਨੁ ਕਉ ਬਸ ਕੀਨ ॥ ਅੰਤਿ ਕਾਲੁ ਕਾਤੀ ਕਟਿਉ

ਬਾਸ ਨਰਕ ਮੋ ਲੀਨ ॥" ਇਥੇ ਇਨ੍ਹੇ ਬਨਾਉਣੀ ਭੇਖੀਆਂ ਨੂੰ ਜਿਸ ਜੁਰਮ ਦੀ ਸਜਾ ਮਿਲਦੀ ਹੈ, ਉਹ ਇਹ ਹੈ ਕਿ ਇਹ ਆਪਣੀ ਅਗਿਆਨਤਾ ਤੇ ਝੂਠ ਤੇ ਪਰਦੇ ਪਾਉਣ ਲਈ ਸੱਚ ਨੂੰ ਝੂਠ ਵਿੱਚ ਬਦਲਕੇ ਪੇਸ਼ ਕਰਦੇ ਹਨ, ਜਿਸ ਕਰਕੇ ਇਹਨਾਂ ਦਾ ਕੁ-ਗਿਆਨ ਹੀ ਸੰਸਾਰੀ ਲੋਕਾਂ ਨੂੰ ਬੁਰਮ ਗਿਆਨ ਜਾਪੇ। ਸਤਿਗੁਰੂ ਜੀ ਨੇ ਗੁਰਸਿੱਖਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅੰਦਰ, ਦੂਸਰੀ ਮੰਜ਼ਿਲ ਦੀ ਖਿੜਕੀ ਤੋਂ ਚੌਕਸ ਰਹਿ ਕੇ ਸਿੱਧਾ ਗੁਰੂ ਦੇ ਸਨਮੁਖ ਰਹਿ ਕੇ ਹੀ ਤੁਰੇ ਰਹਿਣ ਲਈ ਆਖਿਆ ਹੈ। ਸਤਿਗੁਰੂ ਜੀ ਤਾਂ ਗੁਰਸਿੱਖਾਂ ਨੂੰ ਇਸ ਖਿੜਕੀ ਵੱਲ ਝਾਕਣ ਤੋਂ ਹੀ ਵਰਜ ਰਹੇ ਹਨ। ਇਸ ਖਿੜਕੀ ਤੋਂ ਬਾਹਰ ਡਿੱਗ ਕੇ ਨਰਕਾਂ ਵਿੱਚ ਚਲੇ ਜਾਣ ਦਾ ਭੈਅ ਦਰਸਾ ਰਹੇ ਹਨ।

ਪਿਛਲੀ ਦੂਜੀ ਪਉੜੀ 'ਸੁਣਿਐ' ਤੋਂ ਅਗੇ 'ਮੰਨਿਆ' ਦੀ ਹੈ। ਜਿਸ ਗੁਰਸਿੱਖ ਨੇ ਗੁਰੂ ਦੇ ਬਚਨ ਨੂੰ ਸੱਚ ਕਰਕੇ ਮੰਨ ਲਿਆ। ਉਹ ਗੁਰਸਿੱਖ ਹੀ ਦੂਜੀ ਮੰਜ਼ਿਲ ਦੀ ਇਸ ਖਿੜਕੀ ਤੋਂ ਬਚ ਕੇ ਅਗੇ ਜਾ ਸਕਦਾ ਹੈ। ਇਸ ਤੋਂ ਅਗਲੀ ਤੀਸਰੀ ਪਉੜੀ, ਮਾਇਆ ਦੇ ਅੰਦਰ ਆਖਰੀ ਪਉੜੀ ਹੈ। ਇਸ ਅਵਸਥਾ ਵਿਚਲੇ ਜਗਿਆਸੂ ਦੀ ਹੀ ਗੱਲ ਸਤਿਗੁਰੂ ਜੀ ਨੇ ਇਸ ਬਾਣੀ 'ਸਿਧ ਗੋਸਟਿ' ਦੇ ਸਤਾਈਵੇਂ ਪਦੇ ਵਿੱਚ ਕੀਤੀ ਹੈ, ਜਦ ਉਹਨਾਂ ਨੇ ਆਖਿਆ ਹੈ ਕਿ, "ਗੁਰਮੁਖ ਸਾਚੇ ਕਾ ਭਉ ਪਾਵੈ" ਇਸ ਅਵਸਥਾ ਵਿੱਚ ਜਗਿਆਸੂ ਦੇ ਮਨ ਉਤੇ ਪਰਮੇਸ਼ਰ ਦੀ ਸਿਕਦਾਰੀ ਬਣੀ ਰਹੇ ਤਾਂ ਉਸਦੇ ਅੰਦਰਲਾ ਹੰਕਾਰ ਜਿਹੜਾ ਕਿ ਸੂਖਮ ਰੂਪ ਵਿੱਚ ਮੌਜੂਦ ਹੁੰਦਾ ਹੈ, ਉਹ ਮੁੜ ਦੁਬਾਰਾ ਸ਼ਕਤੀ-ਸ਼ਾਲੀ ਨਹੀਂ ਹੋ ਸਕਦਾ। ਪਰਮੇਸ਼ਰ ਦਾ ਪ੍ਰੇਮ "ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਕ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਬਾਣੀ ਤਾਂ ਭਉ ਕੇਹਾ ਕਾਚਾ ਜੀਉ ॥" ਜਿਸਦਾ ਪਾਠ ਗੁਰਬਾਣੀ ਰੋਜ਼ ਪੜ੍ਹਾਉਂਦੀ ਹੈ, ਜਿਉਂ ਦਾ ਤਿਉਂ ਬਣਿਆ ਰਹਿਣਾ ਚਾਹੀਦਾ ਹੈ। ਗੁਰੂ ਦੀ ਮੱਤ ਨੂੰ ਛੱਡ ਕੇ ਫਿਰ ਖਤਰਾ ਮੁੱਲ ਲੈਣ ਤੋਂ ਬਚਕੇ ਰਹਿਣ ਲਈ ਹੀ ਅਸੀਂ ਰੋਜ਼ ਗੁਰਬਾਣੀ ਨੂੰ ਪੜ੍ਹਦੇ ਅਤੇ ਸਮਝਦੇ ਰਹਿੰਦੇ ਹਾਂ। "ਗੁਰਮੁਖ ਸਾਚੇ ਕਾ ਭਉ ਪਾਵੈ" ਕਹਿਕੇ ਸਤਿਗੁਰੂ ਜੀ ਇਹ ਆਖ ਰਹੇ ਹਨ ਕਿ ਇਸ ਤੀਜੀ ਅਵਸਥਾ ਵਿੱਚ ਜਿਸਦੇ ਮਨ ਅੰਦਰ ਪਰਮੇਸ਼ਰ ਦੇ ਹੁਕਮ ਦਾ ਭੈਅ ਬਣਿਆ ਰਿਹਾ, ਉਹ ਗੁਰਮੁਖ ਹੈ, ਉਹ ਹੀ ਮੁਕਤੀ ਦਾ ਭਾਗੀ ਹੈ। ਗੁਰਮਤਿ ਅਨੁਸਾਰ, ਜੀਵਨ ਮੁਕਤ ਅਵਸਥਾ ਵਾਲਾ ਹੀ ਗੁਰਮੁਖ ਮੰਨਿਆ ਹੈ। ਇਸ ਅਵਸਥਾ ਵਿੱਚ ਹੀ ਭਗਤਾਂ, ਗੁਰੂਆਂ ਜਾਂ ਗੁਰਸਿੱਖਾਂ ਨੇ ਹਰਿ ਜਸ ਗਾਇਨ ਕੀਤਾ, ਜਿਸਦਾ ਸਬੂਤ ਅੱਜ ਸਾਡੇ ਕੌਲ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਰੂਪ ਵਿੱਚ ਮੌਜੂਦ ਹੈ। .

ਇਸ ਤੀਸਰੀ ਅਵਸਥਾ ਵਿੱਚ ਹੰਕਾਰ ਆਪਣੇ ਸੂਖਮ ਰੂਪ ਵਿੱਚ ਜਿਉਂ ਦਾ ਤਿਉਂ ਹਿਰਦੇ ਅੰਦਰ ਮੌਜੂਦ ਹੁੰਦਾ ਹੈ। ਇਸ ਅਵਸਥਾ ਵਿੱਚ ਹੀ ਤੁਰੀਆ ਪਦ ਦਾ ਉਪਦੇਸ਼ ਸੁਣਿਆ ਜਾਂਦਾ ਹੈ। ਜਿਸ ਵਿੱਚ ਜੀਵ ਅਤੇ ਪਾਰ-ਬੁਰਮ ਦੀ ਇਕ ਰੂਪਤਾ ਸਮਤਾ ਦਾ ਜਿਕਰ ਸੁਣਨ ਨੂੰ ਮਿਲਦਾ ਹੈ। ਭਾਵੇਂ ਜੀਵ ਅਤੇ ਬੁਰਮ ਨੂੰ ਗੁਰਮਤਿ ਬਚਾਬਰ ਮੰਨਦੀ ਹੈ ਪਰ ਇਸਦਾ ਅਰਥ ਇਹ ਨਹੀਂ ਕਿ ਜੀਵ ਪਰਮੇਸ਼ਰ ਦੀ ਬਚਾਬਰੀ ਕਰਨ ਯੋਗ ਹੈ। ਕਿਸੇ ਬਿੱਬ ਦਾ ਪ੍ਰਤਿ-ਬਿੱਬ ਆਪਣੇ ਬਿੱਬ ਦਾ ਸਾਖਜ਼ਾਤ ਰੂਪ ਹੁੰਦਾ ਹੋਇਆ ਭੀ ਆਪਣੇ ਆਪ ਨੂੰ

ਬਿੰਬ ਨਹੀਂ ਮੰਨ ਸਕਦਾ ਜਾਂ ਇਉਂ ਕਹਿ ਲਵੇ ਕਿ ਕਿਸੇ ਬਿੰਬ ਦਾ ਸਾਇਆ ਬਿੰਬ ਰੂਪ ਤਾਂ ਹੁੰਦਾ ਹੈ ਪਰ ਬਿੰਬ ਨਹੀਂ ਹੁੰਦਾ । ਇਹੋ ਹੀ ਇਕ ਬਰੀਕ ਜਿਹਾ ਸ਼ਬਦ-ਭੇਦ ਨਾ ਸਮਝਣ ਕਾਰਨ ਇਥੇ ਆ ਕੇ ਸਿਖਰ ਉਤੇ ਖੜੇ, ਵੱਡੇ ਵੱਡੇ ਜਗਿਆਸੂ ਗਲਤੀ ਨਾਲ ਆਪਣੇ ਅਪ੍ਰੰਤੂ ਪਰਮੇਸ਼ਰ ਮੰਨ ਕੇ, ਮਾਇਆ ਵਿੱਚ ਫਸੇ ਹੀ ਰਹਿ ਜਾਂਦੇ ਹਨ । ਇਸ ਅਵਸਥਾ ਵਿੱਚ ਪਹੁੰਚ ਕੇ ਭੀ ਅਲੱਗ ਅਲੱਗ ਮੱਤਾਂ ਦੇ ਜਨਮ ਦਾਤਾ ਦਿਸ਼ਾ-ਹੀਨ ਹੋ ਜਾਂਦੇ ਹਨ । ਪੁਰਨ ਗਿਆਨ ਦੀ ਪ੍ਰਾਪਤੀ ਉਹਨਾਂ ਨੂੰ ਨਹੀਂ ਹੋ ਸਕਦੀ । ਸ਼ਬਦ ਭੇਦ ਦੇ ਭੁਲੇਖੇ ਕਾਰਨ ਹੀ ਗਿਆਨ ਪ੍ਰਾਪਤੀ ਦਾ ਰਸਤਾ ਛੱਡ ਕੇ ਅੰਧਕਾਰ ਵਿੱਚ ਭਟਕ ਜਾਂਦੇ ਹਨ । ਉਹਨਾਂ ਵਿੱਚ ਗੁਰਮੁਖਾਂ ਵਾਲੇ ਗੁਣ ਪ੍ਰਗਟ ਨਾ ਹੋਣ ਕਾਰਨ, ਉਹ ਅੰਧੜ ਬਾਣੀ ਨੂੰ ਘੜ ਲੈਣ ਦੀ ਸਮਰੱਥਾ ਤੋਂ ਵਾਂਝੇ ਰਹਿ ਜਾਂਦੇ ਹਨ । ਉਨ੍ਹਾਂ ਦੇ ਉਪਦੇਸ਼ ਵਿੱਚੋਂ ਆਪਾ-ਵਿਰੈਧੀ ਗੱਲਾਂ ਮਿਲਦੀਆਂ ਰਹਿੰਦੀਆਂ ਹਨ । ਅਜਿਹੀਆਂ ਸਾਰੀਆਂ ਮੱਤਾਂ ਨੂੰ ਹੀ ਗੁਰਮਤਿ ਨੇ ਮਨ ਦੀਆਂ ਮੱਤਾਂ, ਅਤੇ ਭਵ ਸਾਗਰ ਨੂੰ ਪਾਰ ਕਰਵਾਉਣ ਦੇ ਆਸਮੱਥ ਦੇਸਿਆ ਹੈ ।

ਸਤਿਗੁਰੂ ਜੀ ਅਸਲ ਵਿੱਚ ਜੋਗੀਆਂ ਨੂੰ, ਉਹਨਾਂ ਦੇ ਦਿਸ਼ਾ-ਹੀਨ ਹੋ ਜਾਣ ਪਿਛੇ ਜੋ ਕਾਰਨ ਹਨ, ਸਮਝਾ ਰਹੇ ਹਨ । ਇਹ ਭੀ ਦੌਸ਼ ਰਹੇ ਹਨ ਕਿ ਜੋਗੀ ਕਿਸ ਅਵਸਥਾ ਵਿੱਚ ਖੜੇ ਹਨ । ਇਸਤੋਂ ਅਗਲੀ ਅਵਸਥਾ ਕੀ ਹੈ ਅਤੇ ਕਿਸ ਤਰੀਕੇ ਨਾਲ ਉਸਦੀ ਪ੍ਰਾਪਤੀ ਹੋ ਸਕਦੀ ਹੈ ।

"ਗੁਰਮੁਖਿ ਪਰਚੈ ਬੇਦ ਬੀਚਾਰੀ ॥ ਗੁਰਮੁਖਿ ਪਰਚੈ ਤਰੀਐ ਤਾਰੀ ॥
ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥
ਗੁਰਮੁਖਿ ਪਾਈਐ ਅਲਖ ਅਪਾਰੁ ॥ ਨਾਨਕ ਗੁਰਮੁਖਿ ਮੁਕਤਿ ਦੁਆਰੁ ॥ ੨੮ ॥

ਪਿਛਲੇ ਪਦੇ ਦੀ ਵਿਚਾਰ ਸਮੇਂ ਕਿਹਾ ਗਿਆ ਸੀ ਕਿ ਜੀਵ ਨੂੰ ਪਰਮੇਸ਼ਰ ਦੀ ਬੜਾਬੜੀ ਕਰਨ ਦਾ ਹੀਆ, ਅਤਿਅੰਤ ਮਹਿੰਗਾ ਅਤੇ ਖਤਰਨਾਕ ਸਿੱਧ ਹੁੰਦਾ ਹੈ । ਇਸ ਤੀਜੀ ਅਵਸਥਾ ਵਿਚਲੇ ਗੁਰਮੁਖ ਆਪਣੇ ਮਨ ਪਰਚਾਵੇ ਦਾ ਸਾਧਨ ਕਿਸ ਚੀਜ਼ ਨੂੰ ਬਣਾ ਕੇ ਰੱਖਦੇ ਹਨ ਜਾਂ ਉਹਨਾਂ ਨੂੰ ਰੱਖਣਾ ਚਾਹੀਦਾ ਹੈ, ਇਸ ਬਾਰੇ ਸਤਿਗੁਰੂ ਜੀ ਆਖਦੇ ਹਨ ਕਿ ਇਸ ਅਵਸਥਾ ਵਿੱਚ ਗੁਰਸਿੱਖਾਂ ਲਈ ਗੁਰ-ਉਪਦੇਸ਼ ਨੂੰ ਵਿਚਾਰਦੇ (ਸਮਝਦੇ) ਰਹਿਣਾ ਹੀ ਕੇਵਲ ਇਕ ਮਨ ਪਰਚਾਵਾ ਬਚਦਾ ਹੈ । ਜਿਸ ਨਾਲ ਗੁਰਮੁਖ ਦੀ ਸੁਰਤ ਨਿਤ ਨਵਾਂ ਗਿਆਨ ਪ੍ਰਾਪਤ ਕਰਦੀ ਉਸਦੀ ਸ਼ਕਤੀ ਨਾਲ ਖੰਡਾਂ ਵਰਭੰਡਾਂ ਵਿੱਚ ਤਾਰੀ ਲਾਉਂਦੀ ਰਹਿੰਦੀ ਹੈ । ਇਸ ਤਰ੍ਹਾਂ ਕਰਦੀ ਕਰਦੀ ਗੁਰਮੁਖ ਦੀ ਸੁਰਤ ਮਾਇਆ ਦੇ ਦਾਇਰੇ ਨੂੰ ਪਾਰ ਕਰਕੇ ਨਿਰਾਕਾਰ ਦੀ ਸੋਝੀ ਪ੍ਰਾਪਤ ਕਰ ਲੈਂਦੀ ਹੈ । ਗੁਰਮੁਖ ਸ਼ਬਦ ਵਿਚਾਰ ਵਿੱਚੋਂ ਉਸਦੇ ਗਿਆਨ ਦੀ ਗਹਿਰਾਈ ਤੱਕ ਪਹੁੰਚ ਜਾਂਦਾ ਹੈ । ਗੁਰਮੁਖ ਦੋਨੋਂ ਪ੍ਰਕਾਰ ਦੇ ਹੁਕਮ ਨੂੰ ਬੁੱਝ ਲੈਂਦਾ ਹੈ, ਜਿਨ੍ਹਾਂ ਵਿੱਚ ਇਕ ਉਹ ਹੁਕਮ ਹੁੰਦਾ ਹੈ ਜਿਸ ਦੁਆਰਾ ਪਰਮੇਸ਼ਰ ਨੇ ਜੀਵਾਂ ਨੂੰ ਭਰਮ ਵਿੱਚ ਭੁਲਾ ਕੇ ਰੱਖਿਆ ਹੋਇਆ ਹੈ ਤਾਂ ਕਿ ਸੰਸਾਰ ਦੀ ਖੇਡ ਚਲਦੀ ਰਹੇ, ਬੰਦ ਨਾ ਹੋ ਜਾਵੇ । ਦੁਸਰਾ ਹੁਕਮ ਉਹ ਹੈ ਜਿਸ ਰਾਹੀਂ ਗੁਰਮੁਖਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।

* ਖੰਡ ਵਰਭੰਡ ਅਤੇ ਖੰਡ ਬਹਿੰਡ ਸ਼ਬਦ ਦਾ ਅਤਥ ਅਲੱਗ-ਅਲੱਗ ਹੋਣ ਕਰਨੇ ਪਿਆਨ ਕਰਨ ਦੀ ਲੋੜ ਹੈ। ਬ੍ਰਹਮਅੰਡ ਅੰਡੇ ਵਿੱਚ ਬ੍ਰਹਮ ਨੂੰ ਕਿਹਾ ਜਾਂਦਾ ਹੈ। ਵਰਭੰਡ ਮਾਇਆ ਦੀ ਸਾਰੀ ਰਚਨਾ ਅਤੇ ਖੰਡ ਉਸਦਾ ਹਿਸਾ ਹੁੰਦਾ ਹੈ ।

ਸਿਯੋਗ ਅਤੇ ਵਿਯੋਗ (ਭਰਮ ਭੁਲਾਏ ਅਤੇ ਭਗਤੀ ਲਾਏ) ਵਿੱਚਲਾ ਅੰਤਰ ਗੁਰਮੁਖ ਜਾਣ ਲੈਂਦਾ ਹੈ। ਨਾਮ-ਧਨ ਦਾ ਨਵਾਂ ਖਜਾਨਾ ਉਸਨੂੰ ਪ੍ਰਾਪਤ ਹੋ ਜਾਂਦਾ ਹੈ। ਗੁਰਮੁਖ ਇਸ ਨਾਮ ਧਨ ਦੀ ਪ੍ਰਾਪਤੀ ਆਪਣੇ ਪਰਿਵਾਰ ਦੇ ਹੋਰ ਗੁਰਸਿੱਖਾਂ ਨੂੰ ਕਰਵਾਉਂਦਾ ਰਹਿੰਦਾ ਹੈ। ਉਹ ਤਾਂ ਇਕ ਕਿਸਮ ਦਾ ਮੁਕਤ-ਦੁਆਰ ਹੀ ਬਣ ਜਾਂਦਾ ਹੈ, ਕਿਉਂਕਿ ਉਸਦੇ ਹਿਰਦੇ ਵਿੱਚ ਪਾਰਬ੍ਰਹਮ ਦਾ ਨਿਵਾਸ ਹੁੰਦਾ ਹੈ। ਇਸ ਲਈ ਉਸਦੇ ਹਿਰਦੇ ਵਿੱਚੋਂ ਨਿਕਲੀ ਹਰ ਗੱਲ ਪਰਮੇਸ਼ਰ ਦੇ ਮਿਲਾਪ ਦਾ ਰਸਤਾ ਹੀ ਬਣ ਜਾਂਦੀ ਹੈ। ਉਸਦਾ ਆਪਣਾ ਹਿਰਦਾ ਮੁਕਤ ਦੁਆਰ ਬਣ ਜਾਂਦਾ ਹੈ।

ਜਿਥੇ ਗੁਰਬਾਣੀ ਵਿੱਚ "ਸਾਡੈਂ ਸਤਿ ਕਰਿ ਬਾਚਾ ਜਾਣਿ ॥ ਆਤਮ, ਰਾਮੁ ਲੇਹੁ ਪਰਵਾਣਿ ॥"..... "ਤੇਹੀ ਮੌਹੀ ਮੌਹੀ ਤੇਹੀ ਅੰਤਰੁ ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ ॥" ਆਖਿਆ ਗਿਆ ਹੈ, ਜਿਸਦਾ ਅਰਥ ਇਹ ਹੈ ਕਿ "ਸਾਡੈਂ" ਸਤਵੀਂ ਗੱਲ ਇਹ ਹੈ। ਜਿਸਨੂੰ ਸੰਚ ਕਰਕੇ ਮੰਨਣ ਦੀ ਲੋੜ ਹੈ, ਉਹ ਹੈ ਕਿ 'ਆਤਮ ਦੇਵ' ਆਪਣੇ ਆਪ ਨੂੰ ਹੀ, (ਮਨ ਅੰਦਰ ਬੈਠੇ ਆਤਮ ਗਿਆਨ ਨੂੰ ਹੀ) 'ਰਾਮ' 'ਪਰਮੇਸ਼ਰ' ਪਰਵਾਨ ਕਰ ਲਵੇ। ਮਨ ਨੂੰ ਇਸਦੇ ਅੰਦਰੋਂ ਹੀ ਜਿਹੜੀ ਆਵਾਜ਼ ਇਸਨੂੰ ਅਵਗੁਣਾਂ ਤੋਂ ਰੋਕਦੀ ਹੈ। ਉਸੇ ਨੂੰ ਰਾਮ ਬੇਣ ਜਾਂ ਪਰਮੇਸ਼ਰ ਦਾ ਹੁਕਮ, ਸਾਚ-ਸਬਦ ਮੰਨ ਲਉ। ਦੁਸਰੇ ਮਹਾਂਵਾਕ ਅਨੁਸਾਰ ਭਗਤ ਰਵਿਦਾਸ ਜੀ ਪਰਮੇਸ਼ਰ ਅਤੇ ਜੀਵ ਵਿੱਚ ਅੰਤਰ ਕੇਵਲ ਇਤਨਾ ਹੀ ਹੋਸ ਰਹੇ ਹਨ, ਜਿਵੇਂ ਸੋਨੇ ਅਤੇ ਸੋਨੇ ਤੋਂ ਬਣੇ ਹੋਏ ਇਕ ਕੰਗਣ ਵਿੱਚ ਹੁੰਦਾ ਹੈ। ਭਾਵੇਂ ਕੰਗਣ ਸੋਨੇ ਦਾ ਹੀ ਬਣਿਆ ਹੋਇਆ ਹੈ ਪਰ ਉਹ ਨਿਰਾਕਾਰ ਨਹੀਂ ਹੈ, ਕੰਗਣ ਉਸਦਾ ਆਕਾਰ ਹੋਣ ਕਰਕੇ ਸੋਨੇ ਨਾਲੋਂ ਵੱਖਰੀ ਪਹਿਚਾਣ ਰੱਖਦਾ ਹੈ। ਇਥੇ ਖਤਰਾ ਉਦੋਂ ਵਧ ਜਾਂਦਾ ਹੈ ਜਦੋਂ ਜਗਿਆਸੂ ਆਪਣੇ ਆਪ ਨੂੰ ਹੀ ਪਰਮੇਸ਼ਰ ਦੇ ਬਰਾਬਰ ਮੰਨ ਲਵੇ। ਜੇ ਸੋਨੇ, ਤੇ ਸੋਨੇ ਦੇ ਬਣੇ ਹੋਏ ਕੰਗਣ ਵਿੱਚਲਾ ਸੁਖਮ ਫਰਕ ਨਜ਼ਰ ਅੰਦਾਜ ਕਰ ਦੇਵੇ। ਅਤੇ ਇਹ ਕਹਿ ਦੇਵੇ ਕਿ ਪਰਮੇਸ਼ਰ ਨੇ ਸੰਸਾਰ ਦੀ ਰਚਨਾ ਦਿਲ ਬਹਿਲਾਵੇ ਲਈ ਬਣਾਈ ਹੈ, ਇਸ ਨਾਲ ਮਨ ਪਰਚਾਵਾ ਕਰਦੇ ਰਹਿਣਾ ਕੋਈ ਅਪਰਾਧ ਨਹੀਂ। ਇਹ ਰਸਤਾ ਮਨਮੁਖਾਂ ਦੇ ਰਸਤੇ ਨਾਲ ਮਿਲ ਜਾਂਦਾ ਹੈ ਅਤੇ ਸੰਸਾਰ ਅਗਨ-ਸਾਗਰ ਵੱਲ ਨੂੰ ਲੈ ਜਾਂਦਾ ਹੈ। ਭਰਮ ਗਿਆਨੀ ਗੁਰੂ, ਸੰਸਾਰੀ ਮਾਰਗਾਂ ਦੇ ਕਰਤਾ, ਇਸੇ ਰਸਤੇ ਭਟਕ ਕੇ ਸੰਸਾਰ ਦੇ ਮੌਹ ਵਿੱਚ ਹੀ ਫਸੇ ਰਹਿੰਗਾਂ।

"ਗੁਰਮੁਖਿ ਅਕਬ ਕਬੈ ਬੀਜਾਰਿ ॥ ਗੁਰਮੁਖਿ ਨਿਬਰੈ ਸਪਰਵਾਰਿ ॥

ਗੁਰਮੁਖਿ ਜਪੀਐ ਅੰਤਰਿ ਪਿਆਰਿ ॥ ਗੁਰਮੁਖਿ ਪਾਈਐ ਸਬਦਿ ਅਚਾਰਿ ॥

ਸਬਦਿ ਭੇਦਿ ਜਾਣੈ ਜਾਣਾਈ ॥ ਨਾਨਕ ਹਉਮੈ ਜਾਲ ਸਮਾਈ ॥ ੨੯ ॥

* ਗੁਰਮੁਖ ਦਾ ਪਹਿਵਾਰ ਸਭ ਕੁਝ ਭਗਤ ਜਾਂ ਗੁਰਮੁਖ ਹੀ ਹੁੰਦੇ ਹਨ। ਸੰਸਾਰੀ ਰਿਸਤੇਦਾਰ ਉਸ ਦਾ ਪ੍ਰੰਤੂਰ ਆਦਿ ਕੁਝ ਨਹੀਂ ਹੁੰਦੇ।

ਪਿਛਲੇ ਦੱਸੇ ਤਿੰਨਾਂ ਅਵਸਥਾਵਾਂ ਵਿੱਚਲੇ ਖਤਰਿਆਂ ਤੋਂ ਬਚਕੇ ਨਿਕਲ ਜਾਣ ਵਾਲਾ ਗੁਰਮੁਖ ਹੀ ਪਰਮੇਸ਼ਰ ਦੀ ਅਕਬ ਕਬਾ ਦੇ ਕਬਨ ਕਰ ਲੈਣ ਦਾ ਅਧਿਕਾਰੀ ਬਣ ਸਕਦਾ ਹੈ। ਪਰਮੇਸ਼ਰ ਨੇ ਉਸਨੂੰ ਹਰ ਪੱਖ ਤੋਂ ਚੰਗੀ ਤਰ੍ਹਾਂ ਨਾਲ ਪਰਖ ਲਿਆ ਹੁੰਦਾ ਹੈ, ਤਦ ਉਪਰੰਤ ਹੀ ਭਗਤ ਰਵਿਦਾਸ ਜੀ ਅਨੁਸਾਰ, "ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛੜ੍ਹ ਪਰੈ ॥" ਪਰਮੇਸ਼ਰ ਉਸ ਗੁਰਮੁਖ ਦੇ ਸਿਰ ਉਪਰ ਆਪਣੀ ਕ੍ਰਿਪਾ ਦ੍ਰਿਸ਼ਟੀ ਰੂਪੀ ਹੋਥ ਰਖ ਦਿੰਦਾ ਹੈ, ਜਿਸਨੂੰ ਭਗਤ ਰਵਿਦਾਸ ਜੀ "ਮਾਥੈ ਛੜ੍ਹ ਪਰੈ" ਆਖ ਰਹੇ ਹਨ। ਇਸ ਅਵਿਨਾਸੀ ਰਾਜ ਦੀ ਪ੍ਰਾਪਤੀ, ਸ੍ਰਿਸ਼ਟੀ ਦੇ ਤਿੰਨਾਂ ਲੋਕਾਂ ਦੇ ਰਾਜ ਦੀ ਪ੍ਰਾਪਤੀ ਤੋਂ ਕਿਤੇ ਜਿਆਦਾ ਭਾਗਸ਼ਾਲੀ ਅਤੇ ਤੇਜੋਸਵੀ ਹੁੰਦੀ ਹੈ। ਇਸੇ ਲਈ ਦੁਨਿਆਵੀ ਸ੍ਰਿਸ਼ਟੀ ਦੇ ਰਾਜ ਦੀ ਇਸ ਨਾਲ ਤੁਲਨਾ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਨੇ ਆਖਿਆ ਸੀ, "ਜੇ ਸੁਗ ਚਾਰੇ ਆਰਜਾ ਹੋਰ ਦਸ਼ਮੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੋਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੂਛੈ ਕੇ ॥" ਕਿ ਹੇ ਜੋਗੀ ਲੋਕੇ ਤੁਸੀਂ ਭਾਵੇਂ ਚਾਰਾਂ ਜੁਗਾਂ ਦੀ ਉਮਰ ਭੀ ਕਿਉਂ ਨਾ ਪ੍ਰਾਪਤ ਕਰ ਲਵੇ ਜਾਂ ਇਸਤੋਂ ਭੀ ਹੋਰ ਦਸ ਗੁਣੀ। ਸਾਰੀ ਸ੍ਰਿਸ਼ਟੀ ਵਿੱਚ ਭੀ ਪ੍ਰਸਿੱਧੀ ਹੋ ਜਾਵੇ ਅਤੇ ਹਰ ਕੋਈ ਤੁਹਾਡੇ ਆਖਣ ਅਨੁਸਾਰ ਹੀ ਕੰਮ ਕਰੇ। ਬੜੀ ਸੋਭਾ ਸੰਸਾਰ ਵਿੱਚ ਹੋ ਜਾਵੇ ਅਤੇ ਬੜੀ ਜਸ ਕੀਰਤੀ ਸੰਸਾਰ ਵਿੱਚ ਫੈਲ ਜਾਵੇ ਪਰ ਇਹ ਸਭ ਤਾਂ ਸੰਸਾਰੀ ਦ੍ਰਿਸ਼ਟੀ ਅਨੁਸਾਰ ਹੀ ਹੋਵੇਗਾ। ਪਰਮੇਸ਼ਰ ਦੀ ਦ੍ਰਿਸ਼ਟੀ ਜਿਹੜੀ ਕਿ ਸੰਸਾਰੀ ਦ੍ਰਿਸ਼ਟੀ ਤੋਂ ਬਿਲਕੁਲ ਉਲਟ ਹੈ, ਅਨੁਸਾਰ ਇਹ ਸਭ ਕੁਝ ਸਹੀ ਨਾ ਹੋਵੇ ਤਾਂ ਦਰਗਾਹ ਵਿੱਚ ਇਸਦਾ ਕੌਡੀ ਮੁਲ ਨਹੀਂ ਪੈਂਦਾ। ਐਸੀ ਇਜਤ ਵਾਲੇ ਨੂੰ ਪਰਮੇਸ਼ਰ ਦੀ ਦਰਗਾਹ ਵਿੱਚ ਦੋਸੀ ਹੋਕਾਰੀ ਮੰਨਿਆ ਜਾਂਦਾ ਹੈ। ਇਹ ਸਾਰੀ ਸੰਸਾਰੀ ਇਜਤ ਧਨ ਮਾਲ ਉਸਦੇ ਸਰੀਰ ਬਿਨਸ ਜਾਣ ਨਾਲ ਹੀ ਪਰਾਈ ਹੋ ਜਾਂਦੀ ਹੈ। ਕੀਤੇ ਹੋਏ ਅਪਰਾਧਾਂ ਦਾ ਬੋਝ ਹੀ ਉਸਦੇ ਸਿਰ ਉਤੇ ਰਹਿ ਜਾਂਦਾ ਹੈ। ਇਥੇ ਸਤਿਗੁਰੂ ਜੀ ਦਾ ਭਾਵ ਇਹ ਹੈ ਕਿ ਸਾਰੇ ਖਤਰਿਆਂ ਤੋਂ ਬਚ ਕੇ ਨਿਕਲਿਆ ਹੋਇਆ ਗੁਰਮੁਖ ਹੁਣ ਜੀਵਨ-ਮੁਕਤ ਹੋ ਜਾਂਦਾ ਹੈ। ਉਹ ਪਰਮੇਸ਼ਰ ਦੀਆਂ ਗੱਲਾਂ ਕਬਨ ਕਰਕੇ ਸੁਣਾਉਂਦਾ ਹੈ। ਆਪਣੇ ਪਰਿਵਾਰ ਦੇ ਗੁਰਸਿੰਖਾਂ ਵਿੱਚੋਂ ਉਸਦਾ ਕਿਸੇ ਨਾਲ ਭੀ ਕੋਈ ਵੈਰ ਵਿਰੋਧ ਨਹੀਂ ਹੁੰਦਾ। ਐਸੇ ਗੁਰਮੁਖ ਤਾਂ ਆਪਣੇ ਅੰਦਰ ਹੀ ਪਰਮੇਸ਼ਰ ਦਾ ਪਿਆਰ ਦਿਨ-ਬ-ਦਿਨ ਵਧਾਉਂਦੇ ਰਹਿੰਦੇ ਹਨ। ਗੁਰਮੁਖ ਆਪਣੇ ਆਚਰਣ ਨੂੰ ਗੁਰਮਤਿ ਅਨੁਸਾਰ ਢਾਲਦਾ ਹੈ। ਭਾਵ ਗੁਰਮੁਖ ਸਦਾਚਾਰੀ ਜੀਵਨ ਰਹਿਣੀ ਬਹਿਣੀ ਕਰਨੀ ਕਬਨੀ ਨੂੰ ਗੁਰਮਤਿ ਅਨੁਸਾਰ ਢਾਲਦਾ ਹੈ। ਗੁਰਮੁਖ ਸਬਦ-ਭੇਦ ਨੂੰ ਬੁਝ ਕੇ ਉਸਦਾ ਗਿਆਨ ਕਰਾਉਂਦਾ ਹੈ ਭਾਵ ਬਿਨਾਂ ਕੰਨਾਂ ਤੋਂ ਸੁਣਨ ਵਾਲਾ ਨਾਦ (ਸ਼ਬਦ) ਜਿਹੜਾ ਕਿ ਉਸਦੇ ਅੰਦਰ ਪਰਗਟ ਹੋ ਗਿਆ ਹੁੰਦਾ ਹੈ, ਉਸੇ ਦਾ ਗਿਆਨ ਉਹ ਹੋਰਨਾਂ ਨੂੰ ਕਰਾ ਕੇ ਇਸ ਭਵ-ਸਾਗਰ ਤੋਂ ਪਾਰ ਕਰਾ ਦੇਣ ਦੇ ਉਪਰਾਲੇ ਕਰਦਾ ਰਹਿੰਦਾ ਹੈ। ਇਸ ਅਵਸਥਾ ਵਿੱਚ ਜਾ ਕੇ ਹੀ ਅਸਲ ਵਿੱਚ ਹਉਮੈ ਦਾ ਨਾਸ਼ ਹੋਇਆ ਕਰਦਾ ਹੈ। ਇਹ ਅਵਸਥਾ ਹੀ ਪਰਚੰਡ ਗਿਆਨ ਦੀ ਅਵਸਥਾ ਹੈ, ਜਿਸ ਵਿੱਚ ਹਉਮੈ ਜਲ ਕੇ 'ਕਾਇਆ ਕੰਚਨ' ਸੁਧਾ ਹੋ ਜਾਇਆ ਕਰਦੀ ਹੈ। ਭਗਤ ਕਬੀਰ ਜੀ ਇਸ ਅਵਸਥਾ ਦੀ ਗੱਲ ਕਰਦੇ ਹੋਏ ਆਖਦੇ ਹਨ : - "ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗਿ ਆਗਿ ॥ ਖਿੰਥਾ ਜਲਿ ਕੋਇਲਾ

ਭਈ ਤਾਰੇ ਆਚ ਨ ਲਾਗ ॥੧॥ ਭਾਵ ਕਿ ਇਸ ਮਨ ਪਰਦੇਸੀ ਦੇ ਘਾਹ-ਛੂਸ (ਮਾਇਆ) ਦੇ ਸੰਸਾਰ ਨੂੰ ਪਰਚੰਡ ਗਿਆਨ ਦੀ ਅੱਗ ਚਾਰਾਂ ਪਾਸਿਆਂ ਤੋਂ ਪੈ ਗਈ ਹੈ । ਇਸਦੀ ਮਾਇਆ ਰੂਪੀ ਗੋਦਤੀ ਜਲ ਕੇ ਕੋਇਲਾ ਹੋ ਚੁੱਕੀ ਹੈ, ਪਰ ਇਸ ਪਰਦੇਸੀ ਦੇ ਸੰਤੋਖ ਸੂਤ ਉਤੇ ਇਸ ਅੱਗ ਦਾ ਕੋਈ ਅਸਰ ਨਹੀਂ ਹੋ ਰਿਹਾ ਭਾਵ ਇਸਦੇ ਮਨ ਉਤੇ ਅੱਗ ਦਾ ਠੰਡਾ ਪ੍ਰਭਾਵ ਪੈ ਰਿਹਾ ਹੈ ।

"ਗੁਰਮੁਖਿ ਧਰਤੀ ਸਾਚੈ ਸਾਜੀ ॥
 ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥
 ਗੁਰ ਕੈ ਸਬਦਿ ਰਪੈ ਰੰਗੁ ਲਾਇ ॥
 ਸਾਚਿ ਰਤਉ ਪਤਿ ਸਿਉ ਘਰਿ ਜਾਇ ॥
 ਸਾਚ ਸਬਦ ਬਿਨੁ ਪਤਿ ਨਹੀਂ ਪਾਵੈ ॥
 ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦ ॥"

ਇਸਤੋਂ ਪਹਿਲੀਆਂ ਪੰਗਤੀਆਂ ਵਿੱਚ ਜਿਸ ਗੁਰਮੁਖ ਦੇ ਆਪਣੇ ਮਨ ਨਾਲ ਜੂਝਣ ਦੀ ਗੱਲ ਚਲਦੀ ਸੀ, ਇਹਨਾਂ ਪੰਗਤੀਆਂ ਵਿੱਚ ਸਤਿਗੁਰੂ ਜੀ ਉਸੇ ਦਾ ਜ਼ਿਕਰ ਕਰ ਰਹੇ ਹਨ । ਗੁਰਮੁਖ ਦੀ ਹਿਰਦੇ ਰੂਪੀ ਧਰਤੀ (ਰਣਭੂਮੀ) ਪਰਮੇਸ਼ਰ ਨੇ ਆਪ ਤਿਆਰ ਕੀਤੀ ਹੈ ਜਿਹੜੀ ਕਿ ਧਰਤੀ ਇਸ ਲਤਾਈ ਵਿੱਚ ਗੁਰਮੁਖ ਦੇ ਅਨੁਕੂਲ ਅਤੇ ਮਨ ਦੇ ਪ੍ਰਤਿਕੂਲ (ਖਿਲਾਫ) ਹੈ । ਕਹਿਣ ਦਾ ਭਾਵ ਇਹ ਹੈ ਕਿ ਗੁਰਮੁਖ (ਚਿੱਤ) ਲਈ ਬੇ-ਅੰਤ ਸਹੂਲਤਾਂ ਤੇ ਮਨ ਲਈ ਅਤਿ-ਅੰਤ ਆਕੜਾਂ ਭਰੀ ਕਰਤੇ ਪੁਰਖ ਦੀ ਸਾਜੀ ਹੋਈ ਇਹ ਰਣਭੂਮੀ, ਮਨ ਲਈ ਮੌਤ-ਰੂਪ ਹੈ । ਹੁਣ ਇਸ ਵਿੱਚ ਇਕ ਚੀਜ਼ ਦਾ ਓਪਤ (ਪ੍ਰਗਟ) ਹੋਣਾ ਤੇ ਦੂਸਰੀ ਚੀਜ਼ ਦਾ ਖਪਤ (ਨਸ਼ਟ) ਹੋਣਾ ਹੈ । ਇਹ ਬਾਜੀ ਗੁਰਮੁਖ ਨੇ ਇਕ ਹੋਰ ਵਿੱਚ ਗਿਆਨ-ਖਤਰਾ (ਗੁਰਮਤਿ) ਤੇ ਦੂਸਰੇ ਹੋਰ ਵਿੱਚ ਇਸੇ ਗੁਰਮਤਿ ਤੋਂ ਪ੍ਰਾਪਤ ਕੀਤਾ ਸੰਤੋਖ ਰੂਪੀ ਢਾਲਾ ਫਤਕੇ ਸਿਰ ਧਤ ਦੀ ਬਾਜੀ ਲਾ ਛੋਡੀ ਹੈ, ਜਿਸ ਵਿੱਚ ਮਨ ਦੇ ਕੁਗਿਆਨ ਨੂੰ ਨਾਸ ਕਰਕੇ ਗੁਰੂ ਦੇ ਗਿਆਨ ਨੂੰ ਪ੍ਰਗਟ ਕਰਨਾ ਹੈ । ਇਸੇ ਲਈ ਸਤਿਗੁਰੂ ਜੀ "ਓਪਤਿ ਖਪਤਿ ਸੁ ਬਾਜੀ" ਆਖ ਰਹੇ ਹਨ ।

ਗੁਰਮੁਖ ਗੁਰ-ਸ਼ਬਦ ਵਿੱਚ ਭਿੱਜਿਆ (ਡੁੱਬਿਆ) ਰਹਿਣ ਕਰਕੇ ਆਪਣੇ ਆਪ ਨੂੰ ਗਿਆਨ ਦਾ ਰੰਗ ਚੜਾਉਂਦਾ ਰਹਿੰਦਾ ਹੈ ਕਿਉਂਕਿ ਉਹ ਜਾਣਦਾ ਹੈ ਕਿ ਸੱਚ ਦੇ ਰੰਗ ਵਿੱਚ ਰੰਗਿਆ ਹੋਇਆ ਹੀ ਇਸ ਜੰਗ ਨੂੰ ਫਤਹਿ ਕਰਕੇ (ਆਪਣੇ ਮਨ ਨੂੰ ਜਿੱਤਕੇ) ਆਪਣੇ ਘਰ (ਨਿਜ-ਘਰ), (ਸੱਚ ਖੰਡ) ਇੱਜਤ ਨਾਲ ਜਾ ਸਕਦਾ ਹੈ । ਜਿਹੜਾ ਇਸ ਸਾਚ-ਸ਼ਬਦ (ਗੁਰ-ਉਪਦੇਸ਼) ਨੂੰ ਪ੍ਰਾਪਤ ਨਹੀਂ ਕਰਦਾ ਉਹ ਇਸ ਲੋਕ ਤੇ ਪਰਲੋਕ ਵਿੱਚ ਇੱਜਤ ਨਹੀਂ ਪਾਉਂਦਾ । ਗਿਆਨ ਦੀ ਅਣਹੋਂਦ ਕਾਰਨ ਸੱਚ ਵਿੱਚ ਕਿਵੇਂ ਸਮਾਇਆ ਜਾ ਸਕਦਾ ਹੈ । ਇਸ ਲਈ ਨਿਗੁਰਾ ਮੁਕਤੀ ਪ੍ਰਾਪਤ ਨਹੀਂ ਕਰ ਸਕਦਾ, ਮਨਮੁਖ ਮੁਕਤੀ ਦਾ ਭਾਗੀ ਕਿਵੇਂ ਬਣ ਸਕਦਾ ਹੈ ?

"ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥
ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥ ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥
ਗੁਰਮੁਖਿ ਤਾਰੇ ਪਾਰਿ ਉਤਾਰੇ ॥ ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥ ੩੧॥"

ਹੇਣ ਸਤਿਗੁਰੂ ਜੀ ਗੁਰਮਤਿ ਮੁਤਾਬਿਕ 'ਅਸਟ-ਸਿਧੀ' ਦੀ ਵਿਆਖਿਆ ਕਰਦੇ ਹੋਏ ਆਖਦੇ ਹਨ ਕਿ ਗੁਰਮੁਖ ਗਾਡੀ ਰਾਹ ਵਿੱਚ ਅਸਟ-ਸਿਧੀ ਕੋਈ ਮਾਇਆ ਰੂਪ ਰਿਧੀਆਂ-ਸਿਧੀਆਂ ਜਿਨ੍ਹਾਂ ਨੂੰ ਕਿ ਕਾਸੀ ਮੱਤ ਵਾਲੇ ਅਠਾਰਾਂ ਸਿਧੀਆਂ ਮੰਨਦੇ ਹਨ, ਨਹੀਂ ਹੈ। ਗੁਰਮਤਿ ਵਿੱਚ ਤਾਂ ਬੁਧੀ ਦਾ ਬਦਲ ਜਾਣਾ ਭਾਵ ਦੁਰਮੱਤ ਦਾ ਗੁਰਮਤਿ ਵਿੱਚ ਬਦਲ ਜਾਣਾ ਹੀ ਸਿਧੀ ਹੈ। ਮਹਾਵਾਕ ਹੈ, "ਕਹਿ ਕਬੀਰ ਬੁਧੀ ਹਰਿ ਲਈ ਮੇਰੀ, ਬੁਧੀ ਬਦਲੀ ਸਿਧਿ ਪਾਈ ॥" ਜਿਸਤੋਂ ਅਰਥ ਇਹ ਨਿਕਲਦਾ ਹੈ ਕਿ ਪ੍ਰਮੇਸ਼ਰ ਨੇ ਮੇਰੀ ਬੁਧੀ ਆਪ ਲੈ ਕੇ, ਆਪਣੀ ਬੁਧੀ (ਗੁਰਮਤਿ) ਮੈਨੂੰ ਦੇ ਕੇ ਮੇਰੀ ਬੁਧੀ ਬਦਲ ਦਿਤੀ ਜਿਸ ਕਾਰਨ ਮੇਰਾ ਉਹ ਕਾਰਜ ਸਿੱਧ ਹੋ ਗਿਆ, ਜਿਸ ਲਈ ਮੈਂ ਇਹ ਮਨੁੱਖਾ ਜਨਮ ਧਾਰਿਆ ਸੀ। ਮਨ-ਸੱਤੀਏ ਭਾਵੇਂ ਅਠਾਰਾਂ ਸਿਧੀਆਂ ਮੰਨਦੇ ਹੋਣ ਭਾਵੇਂ ਅਠਾਰਾਂ ਸੌਂ। ਇਹਨਾਂ ਦੀਆਂ ਸਿਧੀਆਂ ਨਾਲ ਗੁਰਮਤਿ ਦਾ ਕੋਈ ਵਾਸਤਾ ਨਹੀਂ। ਗੁਰਮਤਿ ਤਾਂ ਕੇਵਲ ਇਕੋ ਇਕ ਮੱਤ ਹੈ ਜੋ ਸੰਸਾਰੀ ਮੱਤਾਂ ਤੋਂ ਬਿਲਕੁਲ ਅਲੱਗ ਬਲੋਗ ਹੈ। ਭਗਤਾਂ ਅਤੇ ਸੰਸਾਰੀਆਂ ਦਾ ਮੇਲ ਗੁਰਮਤਿ ਮੰਨਦੀ ਨਹੀਂ; ਗੁਰਮਤਿ ਅਨੁਸਾਰ ਕੇਵਲ ਇਕ ਕੰਮ ਸਿੱਧ ਕਰਨ ਲਈ ਜੀਵ ਨੂੰ ਮਨੁੱਖੀ ਜਾਮਾ ਮਿਲਿਆ ਹੈ। ਉਹ ਕੰਮ ਹੈ ਜੀਵ ਦਾ ਪ੍ਰਮੇਸ਼ਰ ਨਾਲ ਮਿਲਾਪ-ਸੰਜੋਗ। ਇਸ ਕੰਮ ਦੀ ਸਿੱਧੀ ਲਈ ਜੇ ਕਿਸੇ ਚੀਜ਼ ਦੀ ਲੋਤ ਹੈ ਤਾਂ ਉਹ ਹੈ ਗੁਰਮਤਿ ਦੁਆਰਾ ਮਨ-ਮੱਤ ਦਾ ਬਦਲ ਲੈਣਾ, ਮਨਮੁਖ ਤੋਂ ਗੁਰਮੁਖ ਬਣ ਜਾਣਾ। ਇਸੇ ਲਈ ਗੁਰਮਤਿ ਵਿੱਚ ਕੇਵਲ ਇਕੋ ਸਿਧੀ ਮੰਨੀ ਗਈ ਹੈ, ਪ੍ਰਵਾਨ ਕੀਤੀ ਗਈ ਹੈ। ਬਾਕੀ ਮਾਇਆ ਰੂਪੀ ਰਿਧੀ-ਸਿਧ ਦਾ ਇਉਂ ਕਹਿਕੇ ਵਿਰੋਧ ਕੀਤਾ ਗਿਆ ਹੈ, "ਜਾ ਕੀ ਰਿਧਿ ਸਿਧਿ ਅਵਰਾ ਸਾਦ ॥" ਭਾਵ ਇਹਨਾਂ ਸੰਸਾਰੀ ਰਿਧੀਆਂ ਸਿਧੀਆਂ ਦਾ ਸਵਾਦ ਤਾਂ ਨਾਮ ਦੇ ਸਵਾਦ ਨਾਲੋਂ ਉਲਟਾ ਹੈ। ਇਸ ਲਈ ਨਾਮ ਦੇ ਰਸੀਏ ਇਸ ਕਿਸਮ ਦੀਆਂ ਮਾਇਆ ਰੂਪੀ ਰਿਧੀਆਂ ਸਿਧੀਆਂ ਨੂੰ ਬਿਖ-ਰੂਪ (ਜਹਿਰ) ਹੀ ਮੰਨਦੇ ਹਨ। ਮਨ ਮਤੀਆਂ ਵਾਸਤੇ ਇਹਨਾਂ ਦੇ ਰਸ ਅਨੁਕੂਲ ਅਤੇ ਮੁਆਫ਼ਕ ਹੁੰਦੇ ਹਨ। ਇਸ ਲਈ ਇਥੇ ਭੀ ਅਸਟ ਸਿਧੀ ਇਸੇ ਗੁਰਮਤਿ ਦੀ ਸਿਧੀ ਨੂੰ ਹੀ ਕਿਹਾ ਗਿਆ ਹੈ। ਨਹੀਂ ਤਾਂ ਲਡਜ ਸਿਧੀ ਦੀ ਥਾਂ ਸਤਿਗੁਰੂ ਜੀ ਸਿਧੀਆਂ ਲਿਖਦੇ। ਇਥੇ 'ਸਿਧੀ' ਇਕ ਵਚਨ ਹੈ, ਭਾਵ ਇਕ ਸਿਧੀ ਹੈ, ਉਹ ਹੈ ਬੁਧੀ ਦਾ ਗਿਆਨ ਪ੍ਰਾਪਤ ਕਰਕੇ ਬਦਲ ਜਾਣਾ।

ਗੁਰੂ ਗ੍ਰੰਥ ਸਾਹਿਬ ਦੇ ਆਦਿ (ਆਰੰਭ) ਵਿੱਚ ਦਿਤਾ ਹੋਇਆ ਮੂਲ-ਮੱਤ ਸਾਰੀ ਗੁਰਬਾਣੀ ਦਾ ਹੀ ਮੂਲ ਰੂਪ ਹੈ, ਜਤ ਰੂਪ ਹੈ ਜਿਸ ਉਤੇ ਬ੍ਰਹਮ ਗਿਆਨ ਸਰੂਪੀ ਬਿਛੁ ਸੁਭਾਇ ਮਾਨ ਹੈ। ਕਬੀਰ ਜੀ ਅਨੁਸਾਰ, "ਕਬੀਰ ਤਰਵਰ ਰੂਪੀ ਰਾਮੁ ਹੈ, ਵਾਲ ਰੂਪੀ ਬੈਰਾਗੁ ॥" ਤੋਂ ਇਹੀ ਸਪਸ਼ਟ ਹੁੰਦਾ ਹੈ। ਇਸ ਮੂਲ-ਮੱਤ ਵਿੱਚ ਦਰਸਾਏ ਅੱਠ ਗੁਣ ਵਾਚਕ ਸ਼ਬਦ ਪਰਮੇਸ਼ਰ ਦਾ ਸਰਗੁਣ ਸਰੂਪ ਹਨ। ਇਹ ਸਾਰੇ ਦੇ ਸਾਰੇ ਉਸ ਇਕ ਪ੍ਰਮੇਸ਼ਰ ਦੇ ਹੀ ਅੱਠ ਗੁਣਾਂ ਦਾ ਬੋਧ ਕਰਾਉਂਦੇ ਹਨ, ਜਿਵੇਂ ਜੇ ਪ੍ਰਮੇਸ਼ਰ (1) ਦਾ ਏਕਾ ਵੱਖਰਾ ਕਰ

ਲਈਏ ਤਾਂ ਇਹ ਅਠੇ ਇਕੱਲੇ ਇਕੱਲੇ ਇਸ ਨਾਲ ਜੁਤੇ ਹੋਏ ਗੁਣ ਵਾਚਕ ਨਾਉਂ ਹਨ । ਜਿਸਦਾ ਅਰਥ ਇਹ ਹੋਇਆ ਕਿ ਇਸ ਏਕੋ (1) ਨੂੰ ਬਿਛ ਦੀ ਮੁਸਲੀ" (ਵਿਚਕਾਰਲੀ-ਸਿਧੀ) ਜਤਾਂ ਮੰਨ ਲਈਏ ਤਾਂ ਇਹ ਅਠ ਜੜਾਂ ਉਸ ਮੁਸਲੀ ਨਾਲ ਜੜੀਆਂ ਹੋਈਆਂ ਇਸ ਰਾਮ-ਰੂਪੀ ਤਰਵਰ (ਬਿਛ) ਦੀਆਂ ਜੜਾਂ ਹਨ । ਜਿਨ੍ਹਾਂ ਦੇ ਵਿਖਿਆਨ ਤੋਂ ਹੀ ਗੁਰਬਾਣੀ ਦੀ ਸਾਰੀ ਰਚਨਾ ਰਚ ਕੇ ਇਸ ਵਿਚੋਂ ਰਾਮ (ਬ੍ਰਹਮ-ਗਿਆਨ) ਰੂਪੀ ਬਿਛ ਪਰਗਟ ਕੀਤਾ ਗਿਆ ਹੈ ।

ਇਸ ਸਾਰੀ ਵੀਚਾਰ ਦਾ ਅਰਥ ਇਹ ਹੈ ਕਿ ਇਹਨਾਂ ਅਠ ਮੂਲ ਗੁਣਾਂ ਦਾ ਵਿਸਥਾਰ ਹੀ ਇਹ ਸਾਰੀ ਗੁਰਬਾਣੀ ਹੈ । ਇਸੇ ਲਈ ਇਹਨਾਂ ਅਠ ਮੂਲ ਗੁਣਾਂ ਦੇ ਸਮੂਹ ਨੂੰ ਗੁਰਬਾਣੀ ਦੇ ਆਦਿ (ਮੁਢਲ) ਵਿਚ ਰੱਖਿਆ ਗਿਆ ਹੈ, ਅਤੇ ਹਰ ਰਾਗ ਦੇ ਬਦਲਣ ਸਮੇਂ ਆਰੰਭ ਵਿੱਚ ਇਸ ਮੂਲ-ਮੰਡ੍ਰ ਨੂੰ ਸ਼ਸ਼ੋਭਿਤ ਕੀਤਾ ਗਿਆ ਹੈ । ਸਾਰੀ ਬਾਣੀ ਮੰਡ੍ਰ ਰੂਪ ਹੈ ਅਤੇ ਇਹ ਅਠ ਗੁਣ ਸਾਰੀ ਬਾਣੀ ਦਾ ਤੱਤ ਸਾਰ, ਮੂਲ ਰੂਪ ਹਨ । ਇਨ੍ਹਾਂ ਅਠ ਗੁਣਾਂ ਨੂੰ ਗਹਿਰਾਈ ਤੱਕ ਸਮਝ ਲੈਣਾ ਹੀ "ਅਸਟ-ਸਿਧੀ" ਹੈ । ਜਿਸਤੋਂ ਕਿ "ਸਭ ਬ੍ਰਾਹਮੀ" ਭਾਵ ਪੂਰਨ ਬ੍ਰਾਹਮੀ ਦੀ ਪ੍ਰਾਪਤੀ ਹੁੰਦੀ ਹੈ । ਇਸ ਲਈ ਸਤਿਗੁਰੂ ਜੀ ਆਖਦੇ ਹਨ ਕਿ ਗੁਰਮੁਖ ਪੰਜਾਬ ਦੇ ਦਰਸ਼ਨ, ਇਨ੍ਹਾਂ ਮੂਲ ਗੁਣਾਂ ਨੂੰ ਚੰਗੀ ਤਰ੍ਹਾਂ ਸਮਝ ਲੈਣ ਵਿੱਚੋਂ ਹੀ ਕਰਦਾ ਹੈ; ਜਿਹੜੇ ਕਿ ਗੁਰਬਾਣੀ ਵਿੱਚ ਸਮਝਾਏ ਗਏ ਹਨ । ਇਸੇ ਲਈ ਗੁਰਬਾਣੀ ਨੂੰ ਗੁਰ-ਦਰਸ਼ਨ ਕਿਹਾ ਗਿਆ ਹੈ ।

ਜਦੋਂ ਗੁਰਮੁਖ ਮੂਲ ਮੰਡਰ ਨੂੰ ਪੂਰੀ ਗਹਿਰਾਈ ਨਾਲ ਗੁਰਬਾਣੀ ਦੁਆਰਾ ਸਮਝ ਲੈਂਦਾ ਹੈ ਤਾਂ ਉਸਦੀ ਬ੍ਰਾਹਮੀ ਪੂਰੀ ਹੋ ਜਾਂਦੀ ਹੈ । ਉਸਦੀ ਬ੍ਰਾਹਮੀ ਵਿੱਚ (ਅਕਲ ਵਿੱਚ) ਕਿਸੇ ਕਿਸਮ ਦੀ ਕੋਈ ਕਮੀ ਫਿਰ ਨਹੀਂ ਰਹਿੰਦੀ । ਮਾਇਆ, ਫਿਰ ਗੁਰਮੁਖ ਨੂੰ ਠੋਂਗ ਨਹੀਂ ਸਕਦੀ । ਗੁਰਮੁਖ ਨੂੰ ਅਜਿਹੀ ਸੋਝੀ ਪ੍ਰਾਪਤ ਹੁੰਦੀ ਹੈ ਕਿ ਉਹ ਕਦੇ ਭੀ ਨਾਸ ਹੋਣ ਵਾਲੀ ਨਹੀਂ ਹੁੰਦੀ । ਇਸ ਸੋਝੀ ਨਾਲ ਗੁਰਮੁਖ ਇਸ ਅਗਨ ਸਾਗਰ ਨੂੰ ਪਾਰ ਕਰ ਲੈਂਦਾ ਹੈ । ਉਸਦਾ ਮਨ ਮਾਇਆ ਵਿੱਚ ਫੇਰ ਲਿਪਤ ਨਹੀਂ ਹੁੰਦਾ । ਗੁਰਮੁਖ ਇਸ ਪੂਰੀ ਮੰਤ ਦਾ ਧਾਰਨੀ ਹੋਣ ਕਰਕੇ ਜੀਵਨ ਦੀ ਬਾਜੀ ਜਿੱਤ ਲੈਣ ਅਤੇ ਹਾਰ ਜਾਣ ਦੀ ਸਾਰੀ ਸੁਝ ਰੱਖਦਾ ਹੈ । ਉਹ ਇਹ ਸਭ ਕੁਝ ਜਾਣਦਾ ਹੁੰਦਾ ਹੈ ਕਿ ਜੀਵਨ ਮੁਕਤੀ ਦੀ ਬਾਜੀ ਜਿੱਤੋਣ ਲਈ ਉਸਨੇ ਕੀ ਕਰਨਾ ਹੈ ਅਤੇ ਹਾਰ ਜਾਣ ਤੋਂ ਬਚਣ ਲਈ ਕਿਹੜੀ ਕਿਹੜੀ ਚੌਕਸੀ ਵਰਤਣ ਦੀ ਲੋੜ ਹੈ । ਇਸ ਵਿਧੀ ਨੂੰ ਉਹ ਚੰਗੀ ਤਰ੍ਹਾਂ ਗੁਰਬਾਣੀ ਵਿੱਚੋਂ ਸਮਝਦਾ ਹੈ । ਗੁਰਮੁਖ (ਪਰਵਿਰਤਿ) ਗੁਰਮਤਿ ਅਤੇ (ਨਰਵਿਰਤਿ) ਮਨ-ਮੰਤ ਵਿਚਲੇ ਫਰਕ ਨੂੰ ਪੂਰੀ ਬਗੀਕੀ ਨਾਲ ਘੋਖ ਲੈਂਦਾ ਹੈ । ਗੁਰਮੁਖ ਜਿਸਨੂੰ ਤਾਰਦਾ ਹੈ, (ਉਪਦੇਸ਼ ਕਰਦਾ ਹੈ) ਉਸ ਉਪਦੇਸ਼ ਵਿੱਚੋਂ ਪੂਰੀ ਬ੍ਰਾਹਮੀ ਦੀ ਪ੍ਰਾਪਤੀ ਕਰਕੇ ਜਗਿਆਸੂ ਭਵ-ਸਾਗਰ ਤੋਂ ਪਾਰ ਹੋ ਜਾਂਦਾ ਹੈ । ਕਿਉਂਕਿ ਉਸਦੇ ਉਪਦੇਸ਼ ਵਿੱਚ ਮਾਇਆ ਨਾਲ ਜੁਤੇ ਰਹਿਣ ਦੀ ਕੋਈ ਗੱਲ ਨਹੀਂ ਹੁੰਦੀ । ਉਹ ਗਿਆਨ-ਖਤਰਾ (ਗੁਰਮਤਿ) ਨਾਲ ਹੀ ਜਗਿਆਸੂ ਨੂੰ ਘੜ ਕੇ ਉਸਦੇ ਮਨ ਅੰਦਰੋਂ ਮਾਇਆ ਦੇ ਸਾਰੇ ਬੰਧਨ ਕੌਟ ਦਿੰਦਾ ਹੈ, ਜਿਸ ਨਾਲ ਜਗਿਆਸੂ ਮਾਇਆ ਦੀ

ਗ੍ਰਿਵਤ ਵਿੱਚੋਂ ਛੁੱਟ ਕੇ ਪਾਰਬ੍ਰਹਮ (ਸਬਦ ਗੁਰੂ) ਵਿੱਚ ਜਾ ਮਿਲਦਾ ਹੈ। ਅੰਤ ਵਿੱਚ ਸਤਿਗੁਰੂ ਜੀ ਜੋਗੀਆਂ ਨੂੰ ਦੇਸਦੇ ਹਨ ਕਿ ਗੁਰਮੁਖ ਸਾਚ ਸਬਦ ਨੂੰ ਜਗਿਆਸੂ ਦੇ ਹਿਰਦੇ ਵਿੱਚ ਪ੍ਰਗਟ ਕਰਵਾ ਦਿੰਦਾ ਹੈ, ਭਾਵ (ਨਾਦ) ਦਾ ਦਰਸ਼ਨ ਜਗਿਆਸੂ ਨੂੰ ਹਿਰਦੇ ਵਿੱਚੋਂ ਹੀ ਕਰਵਾ ਦਿੰਦਾ ਹੈ, ਜਿਸਨੂੰ ਕਿ ਤੁਸੀਂ ਭੁਲੇਖੇ ਨਾਲ ਕੰਨਾਂ ਨਾਲ ਸੁਣਨ ਵਾਲਾ ਇਸ ਸਰੀਰ ਵਿਚਲਾ ਰੋਲਾ-ਰੋਪਾ ਹੀ ਸਮਝ ਬੈਠੇ ਹੋ।

"ਨਾਮੇ ਰਾਤੇ ਹਉਮੈ ਜਾਇ ॥ ਨਾਮਿ ਰਤੇ ਸਚਿ ਰਹੇ ਸਮਾਇ ॥

ਨਾਮਿ ਰਤੇ ਜੋਗ ਜੁਗਤਿ ਬੀਜਾਰੁ ॥ ਨਾਮਿ ਰਤੇ ਪਾਵਹਿ ਮੇਖ ਦੁਆਰੁ ॥

ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥ ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥ ੩੨ ॥

ਸਤਿਗੁਰੂ ਜੀ ਆਪਣੀ ਗੋਲ ਨੂੰ ਅਗੇ ਵਧਾਉਂਦੇ ਹੋਏ ਸਿਧਾਂ ਨੂੰ ਆਖਣ ਲੱਗੇ ਕਿ ਨਾਮ ਦਾ ਰੰਗ (ਨਾਮ ਵੇਦ) ਜੇ ਕਿਸੇ ਨੂੰ ਚੜ੍ਹ ਜਾਵੇ ਤਾਂ ਉਸਦੇ ਉਤੇ ਚੜ੍ਹੇ ਹੋਏ ਪਹਿਲੇ ਹੰਕਾਰ ਦੇ ਰੰਗ ਦਾ ਨਾਸ ਕਰ ਦਿੰਦਾ ਹੈ ਕਿਉਂਕਿ ਨਾਮ (ਗਿਆਨ) ਦਾ ਪ੍ਰਗਾਸ ਜਿਥੇ ਹੋ ਜਾਵੇ ਉਸੇ ਹਉਮੈ ਦਾ ਕਲੰਕ ਨਹੀਂ ਰਹਿ ਸਕਦਾ, "ਹਉਮੈ ਨਾਵੈ ਨਾਲਿ ਵਿਰੋਧੁ ਹੈ, ਦੁਇ ਨ ਵਸਹਿ ਇਕ ਠਾਇ ॥" ਜਦ ਨਾਮ ਦਾ ਰੰਗ ਚੜਨ ਨਾਲ ਹੰਕਾਰ ਦੂਰ ਹੋ ਜਾਂਦਾ ਹੈ ਤਾਂ ਜੀਵ ਨਾਮ-ਸਰੂਪ ਪਰਮੇਸ਼ਰ ਵਿੱਚ ਲੀਨ ਹੋਇਆ ਰਹਿੰਦਾ ਹੈ। ਇਸ ਨਾਮ ਦੇ ਰੰਗ ਚੜ੍ਹਨ ਉਪਰੰਤ ਹੀ ਇਹ ਵਿਧੀ ਕਿਸੇ ਦੂਸਰੇ ਨੂੰ ਦੱਸੀ ਜਾ ਸਕਦੀ ਹੈ। ਜਿਤਨਾ ਚਿਰ ਆਪਣੇ ਅੰਦਰ ਗਿਆਨ ਦਾ ਪ੍ਰਗਾਸ ਨਹੀਂ ਹੋਇਆ ਉਤਨਾ ਚਿਰ ਦੂਸਰੇ ਨੂੰ ਗਿਆਨ ਦੇ ਪਰਗਟ ਕਰ ਲੈਣ ਦੀ ਵਿਧੀ ਕਿਵੇਂ ਸਮਝਾਈ ਜਾ ਸਕਦੀ ਹੈ। ਜਦ ਕਿ ਮੁਕਤ-ਦੁਆਰ (ਮੁਕਤੀ-ਮਾਹਗ) ਤਾਂ ਨਾਮ ਦੇ ਰੰਗ ਚੜ੍ਹ ਜਾਣ ਉਪਰੰਤ ਹੀ ਪ੍ਰਾਪਤ ਹੋਣਾ ਹੈ। ਨਾਮ ਦਾ ਰੰਗ ਜਿਸਨੂੰ ਚੜ੍ਹ ਜਾਵੇ ਉਸਨੂੰ ਮਾਇਆ ਦੇ ਅੰਦਰਲੇ ਤਿੰਨਾਂ ਭਵਨਾਂ ਦੀ ਸੋਝੀ ਹੋ ਜਾਂਦੀ ਹੈ। ਮਾਇਆ ਦੇ ਤਿੰਨਾਂ ਭਵਨਾਂ ਦੀ ਸੋਝੀ ਹੋ ਜਾਣ ਉਪਰੰਤ ਸਾਰੀ ਰਚਨਾ ਦਾ ਅਸਲੀ ਰੂਪ (ਭੇਦ) ਸਮਝ ਵਿੱਚ ਆ ਜਾਂਦਾ ਹੈ, ਫਿਰ ਮਨ ਇਸ ਮਾਇਆ ਨਾਲ ਇਸ ਕਰਕੇ ਲਿਪਤ ਨਹੀਂ ਹੁੰਦਾ ਕਿਉਂਕਿ ਇਸਦਾ ਅਗਨ ਰੂਪ ਗੁਰਮੁਖ ਸਮਝ ਚੁੱਕਾ ਹੁੰਦਾ ਹੈ। ਜਿਸਨੇ ਕਿ ਇਸ ਕੁਸਮ ਰੂਪੀ ਮਨ ਨੂੰ ਸਾਡ ਕੇ ਕਾਲਾ ਕਰਿਆ ਹੋਇਆ ਹੈ, ਜਿਵੇਂ ਬਾਬਾ ਫਰੀਦ ਜੀ ਆਖਦੇ ਹਨ, "ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੇਲਾ ॥" ਇਥੇ ਫਰੀਦ ਜੀ ਆਪਣੇ ਮਾਇਆ ਰਹਿਤ ਮਨ ਨੂੰ ਆਖ ਰਹੇ ਹਨ ਕਿ ਦੇਖੀਂ ਕਿਤੇ ਇਸ ਮਾਇਆ ਨਾਲ ਫਿਰ ਸਪਰਸ਼ ਨ ਕਰ ਲਵੀਂ, ਮੜੈ ਇਸ ਨਾਲ ਸਤਕੇ ਕਾਲਾ ਹੋ ਜਾਵੇ, ਤੇਰੇ ਅੰਦਰ ਫਿਰ ਤ੍ਰਿਸ਼ਨਾ ਦੀ ਅੱਗ ਪ੍ਰਗਟ ਹੋ ਆਵੇ। ਪਰ ਨਾਮ ਦੇ ਰੰਗ ਵਿੱਚ ਰੰਗਿਆ ਹੋਇਆ ਗੁਰਸਿੱਖ ਇਸ ਅਗਨ-ਸਾਗਰ ਵਿੱਚ ਰਹਿੰਦਾ ਹੋਇਆ, ਇਸ ਲਈ ਸਦਾ ਸੁਖ ਮਾਣ ਦਾ ਹੈ ਕਿਉਂਕਿ ਉਹ ਇਸ ਮਾਇਆ ਰੂਪੀ ਅੱਗ ਤੋਂ ਆਪਣੇ ਆਪ ਨੂੰ ਅਲਿਪਤ ਰੱਖਦਾ ਹੈ।

"ਨਾਮਿ ਰਤੇ ਸਿਧ ਗੋਸਟਿ ਹੋਇ ॥ ਨਾਮਿ ਰਤੇ ਸਦਾ ਤਪੁ ਹੋਇ ॥

ਨਾਮਿ ਰਤੇ ਸਚੁ ਕਰਣੀ ਸਾਰੁ ॥ ਨਾਮਿ ਰਤੇ ਗੁਣ ਗਿਆਨ ਬੀਜਾਰੁ ॥

ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥ ੩੩ ॥

ਨਾਮ ਦੇ ਰੰਗ ਭਾਵ ਗੁਰਮਤਿ ਦੇ ਰੰਗ ਵਿੱਚ ਰੰਗ ਜਾਣ ਪਿਛੋਂ ਗੁਰਸਿੱਖ ਜੋ ਬੋਲਦਾ ਹੈ, ਉਹ ਗੁਰਮਤਿ ਦੇ ਅੰਦਰ ਰਹਿ ਕੇ ਹੀ ਬੋਲਦਾ ਹੈ। ਗੁਰਮਤਿ ਦੇ ਦਾਇਰੇ ਤੋਂ ਬਾਹਰ ਜਾਂਕੇ ਉਹ ਕੋਈ ਗੱਲ ਨਹੀਂ ਕਰਦਾ ਇਸ ਲਈ ਉਸ ਦੇ ਮੱਖ ਤੋਂ ਨਿਕਲੀ ਹੋਈ ਹਰ ਗੱਲ ਠੋਸ ਅਤੇ ਠੀਕ ਹੁੰਦੀ ਹੈ। ਕਿਸੇ ਪਥੋਂ ਭੀ ਉਸ ਗੱਲ ਵਿੱਚ ਉਣਤਾਈ ਨਹੀਂ ਹੁੰਦੀ। ਕਿਉਂਕਿ ਗੁਰਬਾਣੀ ਵਿੱਚ ਕੋਈ ਉਣਤਾਈ ਹੈ ਹੀ ਨਹੀਂ, ਜਿਸਦੇ ਆਧਾਰ ਤੇ ਕਿ ਉਹ ਗੱਲ ਕਰੀ ਗਈ ਹੁੰਦੀ ਹੈ। ਦੁਨੀਆਂ ਦੀ ਕੋਈ ਦਲੀਲ, ਕੋਈ ਤਰਕ ਇਸਨੂੰ ਕੱਟ ਦੇਵੇ, ਗਲਤ ਸਿੱਧ ਕਰ ਦੇਵੇ ਅਜਿਹਾ ਹੋ ਹੀ ਨਹੀਂ ਸਕਦਾ। ਇਸ ਅਵਸਥਾ ਵਿੱਚ ਪਹੁੰਚਿਆ ਹੋਇਆ ਗੁਰਮੁਖ ਜੋ ਵਿਚਾਰ ਜਾਂ ਗੱਲ ਬਾਤ ਕਰਦਾ ਹੈ ਉਸਨੂੰ ਹੀ ਸਤਿਗੁਰੂ ਜੀ ਇਥੇ 'ਸਿਧ ਗੋਸਟਿ' ਆਖਦੇ ਹਨ। ਸਤਿਗੁਰੂ ਜੀ ਦੱਸ ਰਹੇ ਹਨ ਕਿ ਜਦੋਂ ਸਿੱਖ ਪੂਰੀ ਤਰਾਂ ਨਾਮ ਦੇ ਰੰਗ ਵਿੱਚ ਰੰਗਿਆ ਜਾਵੇ ਫਿਰ ਜੋ ਭੀ ਕਥ ਉਹ ਬੋਲਦਾ ਹੈ ਉਹ ਗੱਲ 'ਪਕੀ ਬਾਣੀ' ਹੁੰਦੀ ਹੈ। ਅਤੇ ਉਹੋ ਹੀ ਗੱਲ "ਸਿਧ-ਗੋਸਟਿ" ਹੁੰਦੀ ਹੈ। ਇਸ ਲਈ ਸਾਰੀ ਬਾਣੀ ਹੀ ਸਿਧ ਗੋਸਟੀ ਹੈ। ਸਤਿਗੁਰੂ ਜੀ ਆਖਦੇ ਹਨ ਕਿ ਸਿਧ-ਗੋਸਟਿ ਤਦ ਹੀ ਹੋ ਸਕਦੀ ਹੈ ਜੇ ਗੋਸਟਿ ਕਰਨ ਵਾਲਾ ਪਹਿਲਾਂ ਆਪਣੇ ਮਨ ਨੂੰ ਗੁਰਬਾਣੀ ਦੇ ਰੰਗ ਵਿੱਚ ਪੂਰੀ ਤਰਾਂ ਨਾਲ ਰੰਗ ਲਵੇ। ਇਸ ਗੋਸਟਿ ਦਾ ਫਿਰ ਸਰੂਪ ਅਜਿਹਾ ਹੁੰਦਾ ਹੈ ਕਿ ਉਹ ਦੁਨੀਆਂ ਦੇ ਕਿਸੇ ਭੀ ਤਰਕ ਦੀ ਮਾਰ ਹੇਠ ਨਹੀਂ ਆ ਸਕਦੀ।

ਨਾਮ ਦੇ ਰੰਗ ਵਿੱਚ ਰੰਗੇ ਹੋਏ ਨੂੰ ਕਿਸੇ ਕਿਸਮ ਦੇ ਦੁਨਿਆਵੀ ਮਨ ਮੱਤਿਆਂ ਵਾਲੇ ਤਪ ਕਰਨ ਦੀ ਕੋਈ ਲੋੜ ਹੀ ਨਹੀਂ। ਗੁਰਮਤਿ ਅਨੁਸਾਰ ਤਪ ਕਰਨ ਦਾ ਭਾਵ ਹੈ ਮਨ ਨੂੰ ਕਲਪਨਾ ਰਹਿਤ ਕਰਕੇ ਚੁੱਪ ਕਰਾਉਣਾ, ਪਰ ਜਦੋਂ ਗੁਰਸਿੱਖ ਨੂੰ ਨਾਮ ਦਾ ਰੰਗ ਚੜ੍ਹ ਜਾਂਦਾ ਹੈ ਤਾਂ ਫਿਰ ਉਸਦਾ ਮਨ ਤਾਂ ਰਹਿੰਦਾ ਹੀ ਨਹੀਂ। ਜਦੋਂ ਮਨ ਦੀ ਹੋਂਦ ਹੀ ਨਾ ਰਹੇ ਤਾਂ ਉਸਨੂੰ ਚੁੱਪ ਕਰਾਉਣ ਲਈ ਕਿਸੇ ਤਪ ਦੀ ਲੋੜ ਆਪਣੇ ਆਪ ਸਮਾਪਤ ਹੋ ਜਾਂਦੀ ਹੈ। ਇਸ ਲਈ ਦੂਜੇ ਮੱਤਾਂ ਵਾਲੇ ਜਿਹੜੇ ਕਿ ਸਾਰੀ ਜਿੰਦਗੀ ਤਪ ਕਰਦੇ ਰਹਿੰਦੇ ਹਨ, ਕਿਸੇ ਭਟਕੇ ਹੋਏ ਮਾਰਗ ਦੇ ਰਾਹੀਂ ਹਨ। ਗੁਰਬਾਣੀ ਵਿੱਚ ਅਜਪਾ-ਜਾਪ ਦਾ ਜਿਕਰ ਆਉਂਦਾ ਹੈ। ਇਹ ਇਹੀ ਅਵਸਥਾ ਹੈ ਜਦੋਂ ਗੁਰਮੁਖ ਨਾਮ ਰੰਗ ਵਿੱਚ ਰੰਗਿਆ ਹੋਇਆ ਇਕ ਮਨ ਹੋ ਕੇ ਪਰਮੇਸ਼ਰ ਦੇ ਗੁਣਾਂ ਦੀ ਵੀਚਾਰ ਵਿੱਚੋਂ ਉਸ ਨੂੰ ਸਮਝੇ। ਇਸੇ ਨੂੰ ਗੁਰਬਾਣੀ ਵਿੱਚ ਅਜਪਾ-ਜਾਪ ਮੰਨਿਆ ਹੈ। ਹੱਥ ਵਿੱਚ ਮਾਲਾ ਫੜਕੇ ਜਾਪ ਕਰਨਾ ਮਨਮੁਖਾਂ ਦੀਆਂ ਮੱਤਾਂ ਦੀ ਕਾਢ ਹੈ। ਗੁਰਮਤਿ ਵਿੱਚ ਤਾਂ ਸ਼ਬਦ-ਵਿਚਾਰ ਵਿੱਚ ਲੰਗਿਆ ਹੋਇਆ ਮਨ ਸਦਾ ਲਈ ਹੀ 'ਤਪ' ਕਰ ਰਿਹਾ ਹੁੰਦਾ ਹੈ।

ਨਾਮ ਦੇ ਰੰਗ ਵਿੱਚ ਰੰਗਿਆ ਹੋਇਆ 'ਕਰਣੀ' ਦਾ ਸੱਚਾ ਤੱਤ-ਗਿਆਨੀ ਹੁੰਦਾ ਹੈ। ਸਤਿਗੁਰੂ ਜੀ ਦਾ ਭਾਵ ਹੈ ਕਿ ਅਗਿਆਨਤਾ ਵਿੱਚ ਕੀਤੇ ਹੋਏ ਸਾਰੇ ਜਪ, ਤਪ, ਤੀਰਬ, ਵਰਤ, ਨੇਮ, ਦਾਨ-ਪੁੰਨ ਜਾਂ ਹੋਰ ਕਿਸੇ ਕਿਸਮ ਦਾ ਅਜਿਹਾ ਕੰਮ, ਜਿਸਦੇ ਕਰਨ ਪਿਛੋਂ ਮਨੁੱਖੀ ਮਨ ਦੀ ਹੀ ਪ੍ਰੇਰਨਾ ਕੰਮ ਕਰਦੀ ਹੋਵੇ, ਸਭ ਵਿਅਰਥ ਹਨ। ਇਹਨਾਂ ਦੇ ਸਿੱਟੇ ਵਜੋਂ ਮਨ ਵਿੱਚ ਹੰਕਾਰ ਹੀ ਵੱਧਦਾ ਹੈ। ਗੁਰਬਾਣੀ ਵਿੱਚ 'ਗੁਰੂ ਕੀ ਸੇਵਾ ਸਬਦੁ ਵੀਚਾਰੁ ॥'

ਨੂੰ ਹੀ ਪ੍ਰਵਾਨਿਤ ਕੀਤਾ ਗਿਆ ਹੈ। ਹੋਰ ਕਿਸੇ ਕਿਸਮ ਦੀ ਸੇਵਾ ਗਿਆਨ ਪ੍ਰਾਪਤੀ ਤੋਂ ਬਾਅਦ ਹੀ, ਇਸ ਲਈ ਕਰਨ ਨੂੰ ਸਤਿਗੁਰੂ ਜੀ ਆਖਦੇ ਹਨ ਤਾਂ ਕਿ ਗੁਰਸਿੱਖ ਇਸ ਕਿਸਮ ਦੀ ਸੇਵਾ ਤੋਂ ਪੈਦਾ ਹੋਣ ਵਾਲੇ ਹੰਕਾਰ ਤੋਂ ਬਚ ਸਕੇ। ਗਿਆਨ ਵਿਹੂਣਾ ਵਿਅਕਤੀ ਸ਼ਬਦ-ਵਿਚਾਰ ਤੋਂ ਬਿਨਾਂ ਹੋਰ ਜੋ ਭੀ ਸੇਵਾ ਕਰਦਾ ਹੈ, ਉਹ ਉਸਦੇ ਮਨ ਨੂੰ ਚੰਗੀ ਲੱਗਣ ਵਾਲੀ ਹੁੰਦੀ ਹੈ। ਮਨਮੱਤ ਅਨੁਸਾਰ ਕੀਤੀ ਹੋਈ ਸੇਵਾ ਦਾ ਫਲ ਹੰਕਾਰ ਨੂੰ ਹੀ ਪ੍ਰਬਲ ਕਰਨ ਵਾਲਾ ਹੁੰਦਾ ਹੈ।

ਇਸ ਲਈ ਸਤਿਗੁਰੂ ਜੀ ਨਾਮ ਵਿੱਚ ਰੰਗੇ ਹੋਏ ਦੀ ਕਰਣੀ (ਸੇਵਾ) ਨੂੰ ਹੀ ਇਥੇ ਪ੍ਰਵਾਨ ਕਰਦੇ ਹਨ। ਨਾਮ ਦੇ ਰੰਗ ਵਿੱਚ ਰੰਗੇ ਹੋਏ ਗੁਰਸਿੱਖ ਪਰਮੇਸ਼ਰ ਦੇ ਗੁਣਾਂ ਨੂੰ ਵਿਚਾਰ ਕੇ ਉਸ ਵਿੱਚੋਂ ਗਿਆਨ ਪ੍ਰਾਪਤ ਕਰਦੇ ਹਨ। ਭਾਵ ਗੁਰਬਾਣੀ, ਜੋ ਪਰਮੇਸ਼ਰ ਦਾ ਗੁਣ-ਗਾਇਨ ਹੀ ਹੈ ਗੁਰਸਿੱਖ ਇਸਨੂੰ ਵਿਚਾਰਦੇ (ਸਮਝਦੇ) ਹਨ ਅਤੇ ਇਸ ਵਿੱਚੋਂ ਗਿਆਨ ਪ੍ਰਾਪਤ ਕਰਦੇ ਰਹਿੰਦੇ ਹਨ। ਗਿਆਨ ਤੋਂ ਸੱਖਣਾ ਜੋ ਭੀ ਬੋਲਦਾ ਹੈ, ਸਭ ਫਜ਼ੂਲ ਅਤੇ ਆਲ-ਪਤਾਲ ਹੀ ਬੋਲਦਾ ਹੈ। ਅੰਤ ਵਿੱਚ ਸਤਿਗੁਰੂ ਜੀ ਨਾਮ ਦੇ ਰੰਗ ਵਿੱਚ ਰੰਗੇ ਹੋਏ ਗੁਰਸਿੱਖ ਦੀ "ਇਥੇ ਅਤੇ ਉਥੋਂ" ਜੈ-ਜੈ ਕਾਰ ਹੋਣ ਦੀ ਗਵਾਹੀ ਭਰਦੇ ਹਨ।

"ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥

ਜੋਗ ਜੁਗਤਿ ਸਚਿ ਰਹੈ ਸਮਾਇ ॥

ਬਾਰਹ ਮਹਿ ਜੋਗੀ ਭਰਮਾਏ, ਸੰਨਿਆਸੀ ਛਿਆ ਚਾਰਿ ॥

ਗੁਰ ਕੈ ਸਬਦਿ ਜੋ ਮਹਿ ਜੀਵੈ ਸੋ ਪਾਏ ਮੇਖ ਦੁਆਰੁ ॥

ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥

ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਿਖਾਆ ਉਠ ਧਾਰਿ ॥ ੩੪ ॥

ਪਿਛਲੀਆਂ ਪੰਗਤੀਆਂ ਵਿੱਚ ਗੁਰੂ ਨਾਨਕ ਦੇਵ ਜੀ ਨੇ ਸਿਧਾਂ ਨੂੰ ਨਾਮ ਪ੍ਰਾਪਤ ਕਰ ਲੈਣ ਉਪਰੰਤ ਗੁਰਸਿੱਖ ਦੀਆਂ, ਨਾਮ ਪ੍ਰਾਪਤੀ ਤੋਂ ਹੋਣ ਵਾਲੀਆਂ ਉਪਲੋਭੀਆਂ ਬਾਰੇ ਜਾਣੂੰ ਕਰਵਾਇਆ ਸੀ। ਹੁਣ ਇਨ੍ਹਾਂ ਪੰਗਤੀਆਂ ਵਿੱਚ ਅਜਿਹੇ ਨਾਮ ਦੀ ਪ੍ਰਾਪਤੀ ਦੇ ਸੌਤੇ ਕਿਸੇ ਪੂਰਨ ਗੁਰੂ ਤੋਂ ਗੱਲ ਸ਼ੁਰੂ ਕੀਤੀ ਹੈ। ਸਤਿਗੁਰੂ ਜੀ ਨੇ ਕਿਹਾ ਕਿ ਜਿਸ ਨਾਮ-ਰੰਗ ਦੀ ਅਸੀਂ ਗੱਲ ਕੀਤੀ ਹੈ ਉਹ ਪੂਰੇ ਗੁਰੂ ਕੋਲ ਹੀ ਹੁੰਦਾ ਹੈ ਅਤੇ ਪੂਰਾ ਗੁਰੂ ਅਪ ਹੀ ਇਸ ਰੰਗ ਨੂੰ ਕਿਸੇ ਦੂਸਰੇ ਤੇ ਚੜ੍ਹਾਉਣ ਵਿੱਚ ਸਮਰੱਥ ਹੁੰਦਾ ਹੈ। ਦੁਨੀਆਂ ਦੇ ਨਕਲੀ ਰੰਗ, ਦੁਨੀਆਂ ਦੇ ਨਕਲੀ ਲਲਾਰੀ ਹੀ ਰੰਗਦੇ ਹਨ, ਪਰ ਇਹ ਪੂਰੇ ਪ੍ਰਭ ਦਾ ਪੂਰਨ ਗਿਆਨ ਰੁਧੀ ਨਾਮ ਰੰਗ ਕੋਈ ਪੂਰਾ ਗੁਰੂ (ਅਸਲੀ ਲਲਾਰੀ) ਹੀ ਚੜ੍ਹਾ ਸਕਦਾ ਹੈ। ਜਿਸ ਪਾਸ ਇਹ ਅਸਲੀ ਰੰਗ ਹੁੰਦਾ ਹੈ। ਜਦੋਂ ਗੁਰਸਿੱਖ ਤੇ ਪੂਰੇ ਗੁਰੂ ਦਾ ਰੰਗ ਚੜ੍ਹ ਜਾਂਦਾ ਹੈ ਫਿਰ ਉਹ ਗੁਰਸਿੱਖ ਪ੍ਰਮੇਸ਼ਰ ਨਾਲ ਅਭੇਦ ਹੋ ਜਾਣ ਦੀ ਵਿਧੀ (ਜੋਗ-ਜੁਗਤਿ) ਨੂੰ ਸਮਝ ਕੇ ਪ੍ਰਮੇਸ਼ਰ (ਸੱਚ-ਸਰੂਪ) ਵਿੱਚ ਹੀ ਸਮਾਇਆ ਰਹਿੰਦਾ ਹੈ।

ਪਰ ਪ੍ਰਮੇਸ਼ਰ ਨੇ ਸਾਰੀ ਦੁਨੀਆਂ ਨੂੰ ਹੀ ਭਰਮ ਭੁਲਾਇਆ ਹੋਇਆ ਹੈ। ਜਿਸ ਵਿੱਚ ਤੁਸੀਂ ਜੋਗੀ ਲੋਕ, ਜੋਗ-ਮੱਤ ਦੇ ਅੱਗੋਂ ਬਾਰਾਂ ਪੰਥ ਬਣਾ ਕੇ ਆਪਸ ਵਿੱਚੀਂ ਹੀ ਇਕ

ਦੂਸਰੇ ਨੂੰ ਗਲਤ ਦਿਸ਼ਾ ਵਿੱਚ ਜਾ ਰਿਹਾ ਮੰਨਦੇ ਹੋ। ਜੇ ਜੋਗ ਦੀ ਮੂਲ ਵਿਚਾਰ ਧਾਰਾ ਠੀਕ ਹੁੰਦੀ ਤਾਂ ਅੱਗੋਂ ਹੋਰ ਇਸ ਵਿੱਚੋਂ ਫਟੀ ਹੋਈ ਕੋਈ ਮੱਤ ਕਾਮਯਾਬ ਹੋ ਜਾਣੀ ਚਾਹੀਦੀ ਸੀ। ਕਿਉਂਕਿ ਠੀਕ ਦਿਸ਼ਾ ਵਿੱਚ ਜਾ ਰਹੇ ਲੋਕ, ਗਲਤ ਦਿਸ਼ਾਵਾਂ ਵਿੱਚ ਜਾ ਰਹੇ ਲੋਕਾਂ ਨੂੰ ਆਮ ਪਬਲਿਕ ਸਾਹਮਣੇ ਦਿਸ਼ਾ ਹੀਣ ਸਿੱਧ ਕਰ ਦੇਣ ਵਿੱਚ ਸਮਰੱਥ ਹੁੰਦੇ ਹਨ। ਸੱਚ, ਭੁਠ ਨੂੰ ਭੁਠ ਸਿੱਧ ਕਰ ਦੇਣ ਵਿੱਚ ਸਦਾ ਸਮਰੱਥ ਰਿਹਾ ਹੈ। ਗੱਲ ਤਾਂ ਉਦੋਂ ਉਲੜ ਜਾਂਦੀ ਹੈ ਜਦੋਂ ਦੌਨੋਂ ਪਾਸੇ ਭੁਠ ਹੀ ਅਪੋ ਵਿੱਚ ਉਲੜ ਰਿਹਾ ਹੋਵੇ। ਮਨੁੱਖੀ ਮਨ ਦੀ ਮੱਤ ਨੂੰ ਤਾਂ ਗੁਰਬਾਣੀ ਉਲੜੀ ਹੋਈ ਮੱਤ ਆਖਦੀ ਹੈ। ਜਿਤਨਾ ਚਿਰ ਦੌਨੋਂ ਪਾਸੇ ਮਨ-ਮੱਤ ਹੀ ਉਲੜਦੀ ਰਹੇ, ਉਭਨਾਂ ਚਿਰ ਇਸ ਬੁਝਾਰਤ ਦਾ ਬੁਝਿਆ ਜਾਣਾ ਗੋਰਖ-ਧੰਦਾ ਹੀ ਬਣਿਆ ਰਹਿੰਦਾ ਹੈ। ਪਰ ਜਦੋਂ ਕਿਸੇ ਕਬੀਰ ਦਾ ਜਨਮ ਹੋ ਜਾਵੇ ਤਾਂ ਗੋਰਖ-ਧੰਦਾ, ਗਿਆਨ ਧੰਦਾ ਬਣ ਜਾਂਦਾ ਹੈ। ਫਿਰ ਗੁਰਸਿੱਖ ਜੋਗੀ, ਗੁਰ-ਸਬਦ ਵਿਚਾਰ ਦਾ ਧੰਦਾ ਅਪਣਾ ਕੇ, ਪ੍ਰਮੇਸ਼ਰ ਨਾਲ ਜੁਡਨ ਦੀ ਵਿਧੀ (ਜੋਗ-ਜੁਗਤਿ) ਸਮਝ ਕੇ, ਇਸ ਗੋਰਖ-ਧੰਦੇ ਦੀ ਗੁੱਬੀ ਨੂੰ ਸੁਲਝਾ ਦਿੰਦਾ ਹੈ। ਨਹੀਂ ਤਾਂ ਬਾਰਾਂ ਫਿਰਕਿਆਂ ਦੇ ਵਿੱਚ ਜੋਗੀ ਉਲੜੇ ਫਿਰਦੇ ਹਨ। ਇਸੇ ਤਰ੍ਹਾਂ ਛੇ ਗਰੁੱਪਾਂ ਵਿੱਚ ਵੰਡੇ ਹੋਏ ਸੰਨਿਆਸੀ ਅੱਡੋ-ਅੱਡ ਛੇ ਪ੍ਰਕਾਰ ਦੀ ਡੱਡਲੀ ਵਜਾ ਰਹੇ ਹਨ। ਇਸਤੋਂ ਇਲਾਵਾ ਚਾਰਾਂ ਵੇਦਾਂ ਵਿੱਚ ਉਲੜੇ ਹੋਏ ਬ੍ਰਾਹਮਣ ਅਪਣੇ ਆਪ ਨੂੰ ਜਗਤ-ਗੁਰੂ ਅਖਵਾਉਂਦੇ ਫਿਰਦੇ ਹਨ। ਜਦ ਕਿ ਅਸਲ ਗੋਲ ਦਾ ਜਾਣੂੰ ਜਾਂ ਇਉਂ ਕਹਿ ਲਵੇ ਕਿ ਇਸ ਗੋਰਖ-ਧੰਦੇ ਦੀ ਬੁਝਾਰਤ ਨੂੰ ਬੁਝ ਕੇ ਸਮਝਾਉਣ ਵਾਲਾ ਇਹਨਾਂ ਵਿੱਚ ਕੋਈ ਨਹੀਂ। ਸੰਨਿਆਸੀ ਤਾਂ 'ਦੱਤਾ - ਤ੍ਰੈ' ਨੂੰ ਹੀ ਪਰਮੇਸ਼ਰ ਮੰਨਦੇ ਹਨ, ਜਿਸ ਦੱਤਾ - ਤ੍ਰੈ ਨੇ ਇਹ ਸੰਨਿਆਸੀ ਮੱਤ ਚਲਾਇਆ ਸੀ। ਦਸਮ ਗ੍ਰੰਥ ਅਨੁਸਾਰ "ਜੇ ਕੋਇ ਜਾਣਿ ਸੰਨਿਆਸਨ ਮਹਿ, ਈਤੁ ਹੀ ਸੱਤੁ ਹੈ ਮੰਤ੍ਰ ਦਿਤਾਵੈ" ਭਾਵ ਜੋ ਕੋਈ ਸੰਨਿਆਸਿਆਂ ਦੇ ਡੇਰੇ ਤੇ ਜਾ ਕੇ ਪ੍ਰਮੇਸ਼ਰ ਬਾਰੇ ਪ੍ਰਛੇ ਤਾਂ ਉਹ ਦੱਤਾ-ਤ੍ਰੈ ਨੂੰ ਹੀ ਪਰਮੇਸ਼ਰ ਮੰਨ ਲੈਣ ਲਈ ਆਖਦੇ ਹਨ।

ਉਪਰੋਕਤ ਸਾਰੀਆਂ ਮੱਤਾਂ ਦੇ ਧਾਰਨੀ ਉਲੜੇ ਹੋਏ ਸਤਿਗੁਰੂ ਜੀ ਨੂੰ ਨਜ਼ਰ ਆ ਰਹੇ ਹਨ। ਚਾਰੇ ਵੇਦਾਂ ਨੂੰ ਪੜ੍ਹਨ ਵਾਲੇ ਬ੍ਰਾਹਮਣ ਲੋਕ ਗੁਰਬਾਣੀ ਅਨੁਸਾਰ ਮੂਰਖ ਹੀ ਮੰਨੇ ਗਏ ਹਨ, ਕਿਉਂਕਿ ਉਹਨਾਂ ਨੇ ਇਹਨਾਂ ਵੇਦਾਂ ਵਿੱਚਲੇ ਸ਼ਬਦ-ਭੇਦ ਨੂੰ ਸਮਝਣ ਵਿੱਚ ਬਹੁਤ ਟਪਲੇ ਖਾਧੇ ਹੋਏ ਹਨ। ਵੇਦ ਵਿੱਚ ਭੀ ਨਾਮ (ਗਿਆਨ) ਨੂੰ ਸਭ ਤੋਂ ਉਤੱਤਮ ਮੰਨਿਆ ਗਿਆ ਹੈ। ਪਰ ਸਾਸ਼ਤਰਾਂ ਦੇ ਲਿਖਾਰੀਆਂ ਨੇ ਜਿਸ ਢੰਗ ਨਾਲ ਉਸ ਗਿਆਨ ਨੂੰ ਸਮਝਿਆ ਹੈ, ਉਹਨਾਂ ਦੀਆਂ ਲਿਖਤਾਂ ਨੂੰ ਗੁਰਬਾਣੀ "ਨਾਮ ਬਿਨੋ ਸਭਿ ਕੁਝੁ" ਹੀ ਮੰਨਦੀ ਹੈ। ਕਿਉਂਕਿ ਉਹਨਾਂ ਵਿੱਚ ਗੁਰੂ ਦੇ ਉਪਦੇਸ਼ ਨਾਲ ਮਰਕੇ ਆਮਰ ਹੋ ਜਾਣ, ਸਦ ਜੀਵਨ ਪ੍ਰਾਪਤ ਕਰ ਲੈਣ ਦਾ ਤਰੀਕਾ ਦਰਜ ਹੀ ਨਹੀਂ ਕੀਤਾ ਹੋਇਆ। ਜਿਸ ਤੋਂ ਬਗੈਰ ਮੁਕਤੀ ਦੀ ਪ੍ਰਾਪਤੀ ਹੋ ਜਾਵੇ, ਸੋਚਣਾ ਹੀ ਵੱਡੀ ਮੂਰਖਤਾ ਹੈ। ਜਦ ਕਿ ਗੁਰਮਤਿ ਅਨੁਸਾਰ ਗੁਰ-ਸਬਦ (ਗੁਰਬਾਣੀ) ਦੁਆਰਾ ਹੀ ਮਨ ਨੂੰ ਕਲਪਨਾ ਰਹਿਤ ਕੀਤਾ ਜਾ ਸਕਦਾ ਹੈ। ਇਸੇ ਨੂੰ ਮਨ ਦਾ ਮਾਰਨਾ ਗੁਰਬਾਣੀ ਵਿੱਚ ਆਖਿਆ ਗਿਆ ਹੈ। ਜਦੋਂ ਕਲਪਨਾ ਰਹਿਤ ਹੋ ਕੇ ਮਨ ਗੁਰਬਾਣੀ ਦੀ ਵਿਚਾਰ ਵਿੱਚ ਜੁਟਿਆ ਰਹਿੰਦਾ ਹੈ ਤਾਂ ਉਸਦੀ ਚੇਤਨਾ ਜਾਗਣੀ ਸ਼ੁਰੂ ਹੋ ਜਾਂਦੀ ਹੈ। ਜੇ ਇਹੀ ਪ੍ਰਕਿਰਿਆ ਲਗਾਤਾਰ ਚਾਲੂ ਰੱਖੀ ਜਾਵੇ ਫਿਰ ਇਕ ਦਿਨ ਮਨ ਅੰਦਰ ਗਿਆਨ ਦੀ ਪੂਰਨ

ਰੱਜਨੀ ਪ੍ਰਗਟ ਹੋ ਜਾਂਦੀ ਹੈ। ਇਸ ਗਿਆਨ ਦੇ ਪੈਦਾ ਹੋ ਜਾਣ ਨੂੰ ਹੀ ਇਸ ਮਨ ਦਾ ਦੁਬਾਰਾ ਜਨਮ ਹੋਣਾ ਭਾਵ ਮਰ ਕੇ ਜੰਮ ਪੈਣਾ ਮੰਨਿਆ ਹੈ। ਇਥੇ ਮਨ ਦੇ ਮਰਨ ਦਾ ਅਰਥ ਹੈ ਕਿ ਮਨ ਦੇ ਆਪਣੇ ਪਹਿਲੇ ਸੁਭਾਅ ਦਾ ਨਸ਼ਟ ਹੋ ਜਾਣਾ, ਨਹੀਂ ਤਾਂ ਜੋਤ-ਸਰੂਪ ਮਨ ਆਪਣੇ ਆਪ ਵਿੱਚ (ਨਾ ਮਰਨ ਵਾਲਾ) ਅਮਰ (ਰਾਮ-ਕੀ-ਅੰਸ਼) ਹੈ। ਮਨ ਦਾ ਦੂਸਰਾ ਜਨਮ ਹੋਣਾ ਹੀ ਸੋਖ - ਦੁਆਰ ਦੀ ਪ੍ਰਾਪਤੀ ਹੈ।

ਪਰ ਹੋ ਜੋਗੀ-ਜਨੋਂ, ਤੁਸੀਂ ਆਪਣੇ ਹਿਰਦਿਆਂ ਵਿੱਚ ਵਿਚਾਰ ਕੇ ਦੇਖੋ ਕਿ ਇਸ ਧਰਤੀ ਉਪਰਲੀਆਂ ਵੱਖ-ਵੱਖ ਮੱਤਾਂ ਦੇ ਧਾਰਨੀ, ਇਸ ਗੁਰਮਤਿ ਵਿਚਾਰ-ਧਾਰਾ ਨੂੰ ਛੱਡ ਕੇ 'ਸਾਚ-ਸਬਦ' ਨਾਲੋਂ ਟੌਟ ਕੇ, ਮਾਇਆ ਧਾਰੀ ਮੱਤਾਂ ਦੇ ਭਰਮਾਏ ਹੋਏ 'ਕੁੱਢਕੜੇ' ਲਗੇ ਹੋਏ ਹਨ। ਜਦ ਕਿ ਅਸੀਂ ਤੁਸੀਂ ਅਤੇ ਇਹ ਦੂਜੇ ਸਾਰੇ "ਸਾਚ-ਸਬਦ ਬਿਨੁ ਮੁਕਤਿ ਨ ਕੋਇ" ਮਹਾਂਵਾਕ ਨੂੰ ਭੀ ਸੱਤ੍ਰੁ (ਸੱਚ) ਕਰਕੇ ਮੰਨਦੇ ਹਾਂ, ਫਿਰ ਜਦੋਂ 'ਸਾਚ-ਸਬਦ' ਤੋਂ ਬਹੁਰੂ ਮੁਕਤੀ ਪ੍ਰਾਪਤੀ ਦੀ ਕੋਈ ਗੁਜਾਇਸ਼ ਹੈ ਹੀ ਨਹੀਂ ਅਤੇ ਇਹ 'ਸਾਚ-ਸਬਦ' ਪੂਰੇ ਗੁਰੂ ਤੋਂ ਬਿਨਾਂ ਪ੍ਰਾਪਤ ਹੋ ਨਹੀਂ ਸਕਦਾ, ਤਾਂ ਫਿਰ ਤੁਸੀਂ ਸੋਚੋ ਕਿ ਤੁਹਾਡੀ ਮੱਤ ਅਨੁਸਾਰ ਅਪਣਾਈ ਹੋਈ, ਤੁਹਾਡੀ ਇਹ ਸਮਾਧੀ ਰੂਪੀ ਟੇਕ, ਇਸ ਭਵ-ਸਾਗਰ ਦੇ ਬਾਹ ਨੂੰ ਪਾ ਸਕਦੀ ਹੈ ? ਇਕ ਗੋਲ ਯਾਦ ਰੱਖ ਲੈਣੀ ਕਿ ਜਿਹਤੀ ਟੇਕ ਕਿਸੇ ਸਰੋਵਰ ਵਿੱਚ ਜਾਂ ਕਿਸੇ ਸਮੁੰਦਰ ਵਿੱਚ ਜਾਂ ਕਿਸੇ ਪ੍ਰਕਾਰ ਦੇ ਭੀ ਪਾਣੀ ਵਿੱਚ ਸਹਾਰੇ ਵਜੋਂ ਪਕੜਨੀ ਹੋਵੇ, ਉਸਦਾ ਇਕ ਸਿਰਾ ਪਾਣੀ ਦੇ ਨਿੱਚਲੀ ਧਰਤੀ ਉਤੇ ਟਿਕਿਆ ਹੋਣਾ ਜਹੂਈ ਹੈ, ਤਦ ਹੀ ਉਹ ਟੇਕ ਸਹਾਰਾ ਬਣ ਕੇ ਜੀਵ ਨੂੰ ਭੁੱਬਣ ਤੋਂ ਬਚਾਉਣ ਵਿੱਚ ਸਮਰੱਥ ਹੋ ਸਕਦੀ ਹੈ। ਗੁਰਮਤਿ ਦੀ ਟੇਕ ਦਾ ਦੂਸਰਾ ਸਿਰਾ ਮਾਇਆ ਤੋਂ ਬਾਹਰ ਹੈ। ਇਹ 'ਧੁਰ-ਕੀ-ਬਾਣੀ' ਮਾਇਆ ਤੋਂ ਪੜ੍ਹੇ ਦੀ ਰੱਬੀ ਬਾਣੀ ਹੈ। ਜਿਸ ਨਾਲ ਜੁਤਿਆ ਹੋਇਆ ਮਨ ਹੀ ਇਕ ਸਾਰਥਕ ਟੇਕ ਉਤੇ ਟਿਕਿਆ ਹੋਇਆ ਹੋਣ ਕਰਕੇ ਇਸ ਮਾਇਆ ਰੂਪੀ ਸਾਗਰ ਵਿੱਚ ਛੁੱਬ ਨਹੀਂ ਸਕਦਾ।

ਅਤ ਵਿੱਚ ਸਤਿਗੁਰ ਜੀ ਉਹਨਾਂ ਸਾਰੇ ਲੋਕਾਂ ਨੂੰ ਵੱਡੇ ਅਤੇ ਵਡਭਾਗੀ ਆਖਦੇ ਹਨ, ਜਿਹਨਾਂ ਨੇ ਪੂਰੇ ਗੁਰੂ ਤੋਂ ਸਿਖਿਆ ਪ੍ਰਾਪਤ ਕਰਕੇ ਆਪਣੇ ਹਿਰਦੇ ਵਿੱਚ ਸੱਚ ਨੂੰ ਪ੍ਰਗਟ ਕਰ ਲਿਆ ਹੈ ਜਾਂ ਇਉਂ ਕਹਿ ਲਵੇ ਕਿ ਗੁਰਬਾਣੀ ਦੇ ਗਿਆਨ ਨੂੰ ਉਹਨਾਂ ਨੇ ਆਪਣੇ ਮਨ ਵਿੱਚ ਧਾਰਨ ਕਰ ਲਿਆ ਹੈ।

"ਗੁਰਮੁਖਿ ਰਤਨੁ ਲਹੈ ਲਿਵ ਲਾਇ ॥
 ਗੁਰਮੁਖਿ ਪਰਥੈ ਰਤਨੁ ਸੁਭਾਇ ॥
 ਗੁਰਮੁਖਿ ਸਾਜੀ ਕਾਰ ਕਮਾਇ ॥
 ਗੁਰਮੁਖਿ ਸਾਚੇ ਮਨੁ ਪਤੀਆਇ ॥
 ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥
 ਨਾਨਕ ਗੁਰਮੁਖਿ ਚੋਟ ਨਾ ਖਾਵੈ ॥ ੩੫ ॥"

ਜੋਗੀਆਂ ਨੂੰ ਉਪਦੇਸ਼ ਕਰਦੇ ਹੋਏ ਸਤਿਗੁਰੂ ਜੀ ਆਖ ਰਹੇ ਹਨ ਕਿ ਗੁਰਮਤਿ ਦਾ ਧਾਰਨੀ ਗੁਰਮੁਖ ਅਪਣੀ ਸੁਰਤ (ਲਿਵ) ਨੂੰ ਗੁਰ-ਸਬਦ ਨਾਲ ਜੋਤ ਕੇ ਰੱਖਦਾ ਹੈ, ਜਿਸਦੇ ਲਗਾਤਾਰ ਜੁਤੀ ਰਹਿਣ ਕਾਰਨ ਗੁਰਮੁਖ ਨੂੰ ਨਾਮ, ਰਤਨ-ਧਨ ਦੀ ਪ੍ਰਾਪਤੀ ਹੁੰਦੀ ਹੈ । ਪੁਰਨ ਗਿਆਨ ਦੀ ਪ੍ਰਾਪਤੀ ਕਰ ਲੈਣ ਉਪਰੰਤ ਜਾਂ ਗੁਰਬਾਣੀ ਦੀ ਪੂਰੀ ਸਮਝ ਆ ਜਾਣ ਉਪਰੰਤ ਫਿਰ ਗੁਰਮੁਖ ਵਿੱਚ ਦੂਸਰੀਆਂ ਸੰਸਾਰੀ ਮੱਤਾਂ ਵਿੱਚਲੇ ਗਿਆਨ-ਰਤਨ ਨੂੰ ਪਰਖਣ ਦੀ ਸਮਝ ਪੈਦਾ ਹੋ ਜਾਂਦੀ ਹੈ, ਤਦ ਉਪਰੰਤ ਉਹ ਗੁਰਮੁਖ ਉਹਨਾਂ ਦੂਸਰੀਆਂ ਮੱਤਾਂ ਵਿੱਚਲੇ ਗਿਆਨ ਦੀ ਘਾਟ ਨੂੰ ਪਰਖਦਾ ਹੈ । ਉਹ ਇਹ ਸਮਝ ਲੈਂਦਾ ਹੈ ਕਿ ਇਸ ਮੱਤ ਦੇ ਬਣਾਉਣ ਵਾਲਿਆਂ ਨੇ ਕਿਥੋਂ ਅਤੇ ਕਿਉਂ ਟਪਲਾ ਖਾਧਾ ਹੈ, ਜਿਸ ਕਾਰਨ ਉਹਨਾਂ ਦੀ ਇਹ ਮੱਤ, ਸੱਚੇ ਮਾਰਗ ਤੋਂ ਦਿਸ਼ਾ ਹੀਣ ਹੋ ਗਈ ਹੈ । ਫਿਰ ਉਹ ਸਾਰੀਆਂ ਮੱਤਾਂ ਦੇ ਧਾਰਨੀਆਂ ਨੂੰ ਜਿਹੜੀਆਂ ਕਿ ਸੱਚੇ ਮਾਰਗ ਤੋਂ ਦਿਸ਼ਾ ਹੀਣ ਹੋ ਗਈਆਂ ਹੁੰਦੀਆਂ ਹਨ, ਸੱਚੇ ਮਾਰਗ ਦਾ ਰਸਤਾ ਦੱਸਦਾ ਹੈ । ਇਹ ਸੱਚੀ ਕਾਰ, ਸੱਚੇ ਪਾਰਬ੍ਰਹਮ ਦਾ ਕੰਮ, ਉਸਦਾ ਸੇਵਕ ਬਣਕੇ 'ਸਰਜਨਮ' ਦਿੰਦਾ ਹੈ । ਭਾਵ ਉਹ ਸਾਰੀ ਸਿੁਸ਼ਟੀ ਨੂੰ, ਸੱਚੇ ਮਾਰਗ ਤੇ ਚੱਲ ਕੇ, ਉਸ ਪਰਮ ਸੱਚ ਤੱਕ ਪਹੁੰਚਣ ਲਈ ਤਨ-ਮਨ-ਧਨ ਨਾਲ ਸਹਾਇਤਾ ਕਰਦਾ ਹੈ । ਇਹੀ ਕੰਮ ਉਸ ਲਈ "ਸਾਚੇ ਕੀ ਸੱਚੀ ਕਾਰ" ਰਹਿ ਗਿਆ ਹੁੰਦਾ ਹੈ । ਬਾਕੀ ਦੁਨਿਆਵੀ ਧੰਦੇ ਤਾਂ ਸੰਸਾਰੀ ਲੋਕਾਂ ਲਈ ਹੀ ਹਨ ।

ਗੁਰਮੁਖ ਅਪਣੇ ਮਨ ਨੂੰ ਕੇਵਲ ਸੱਚ ਨਾਲ ਸੰਤੁਸ਼ਟ ਕਰਦਾ ਹੈ । ਮਾਇਆ ਰੂਪੀ ਕੋਈ ਭੀ ਪਦਾਰਥ, ਰਾਜ-ਭਾਗ ਜਾਂ ਝੂਠੀ ਸੋਭਾ ਨਾਲ ਉਸਦਾ ਮਨ ਸੰਤੁਸ਼ਟ ਨਹੀਂ ਹੁੰਦਾ । ਅਜਿਹਾ ਗੁਰਮੁਖ ਅਲੋਖ ਪਰਮੇਸ਼ਰ ਦੇ ਦਰਸ਼ਨ ਕਰਾ ਦੇਣ ਵਿੱਚ ਸਮਰੱਬ ਹੁੰਦਾ ਹੈ । ਜੇ ਪ੍ਰਮੇਸ਼ਰ ਦੀ ਕ੍ਰਿਪਾ ਦ੍ਰਿਸ਼ਟੀ ਨਾ ਹੋਵੇ ਤਾਂ ਫਿਰ ਗੁਰਮੁਖ ਦੀ ਗੱਲ "ਖੰਨਿਅਹੁ ਤਿਖੀ ਵਾਲਹੁ ਨਿਕੀ" ਮਨੁੱਖੀ ਅਕਲ ਦੀ ਪਕਤ ਵਿੱਚ ਨਹੀਂ ਆਇਆ ਕਰਦੀ । ਅਸਲ ਵਿੱਚ ਗੱਲ ਤਾਂ ਉਦੋਂ ਹੀ ਸਮਝ ਵਿੱਚ ਆ ਸਕਦੀ ਹੈ ਜਦੋਂ ਕਿਸੇ ਉਪਰ ਕ੍ਰਿਪਾ ਦ੍ਰਿਸ਼ਟੀ ਪ੍ਰਮੇਸ਼ਰ ਦੀ ਪਹਿਲੋਂ ਹੋ ਜਾਵੇ, ਤੇ ਗੱਲ ਉਸਨੂੰ ਬਾਅਦ ਵਿੱਚ ਸਮਝਾਈ ਜਾਵੇ । ਇਸੇ ਲਈ ਫੁਰਮਾਨ ਹੈ, "ਬਬੀਹਾ ਅਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਣੈ ਨੋ ਛੁਰਮਾਨੁ ਹੋਆ, ਵਰਸਹੁ ਕਿਰਪਾ ਧਾਰਿ ॥" ਜਿਸਦਾ ਅਰਥ ਇਹ ਹੈ ਕਿ ਜੇਦੋਂ ਮਨੁੱਖੀ ਮਨ (ਬਬੀਹਾ) ਪ੍ਰਮੇਸ਼ਰ ਅੱਗੇ ਗਿਆਨ ਪ੍ਰਾਪਤੀ ਦੀ ਪੁਕਾਰ ਕਰਦਾ ਹੈ, ਜੇ ਕਿਸੇ ਵੇਲੇ ਬਬੀਹੇ ਦੇ ਪੁਕਾਰਨ ਦਾ ਸਮਾਂ ਠੀਕ ਉਹੀ ਪਲ ਹੋਵੇ, ਜਿਸ ਪਲ ਉਸਦੀ ਪੁਕਾਰ ਦੇ ਸਿਟੇ ਵਜੋਂ, ਉਸ ਬਬੀਹੇ ਤੇ ਪ੍ਰਮੇਸ਼ਰ ਨੇ ਤੁਠ ਜਾਣ ਦਾ ਮਨ ਬਣਾ ਲਿਆ ਹੋਵੇ ਤਾਂ ਫਿਰ ਪੁਕਾਰ ਦਰਗਾਹ ਵਿੱਚ ਕਬੂਲ ਹੋ ਜਾਂਦੀ ਹੈ । ਕਿਉਂਕਿ ਬਬੀਹੇ ਦਾ ਜੀਵਨ -ਮੁਕਤ ਹੋਣ ਦਾ ਸਮਾਂ (ਅਮ੍ਰਿਤ ਵੇਲਾ) ਨਿਸਚਿਤ ਹੋ ਚੁੱਕਾ ਹੁੰਦਾ ਹੈ ਅਤੇ ਉਸਦੀ ਪੁਕਾਰ ਸੁਣੀ ਜਾਣ ਦਾ ਹੁਕਮ ਹੋ ਗਿਆ ਹੁੰਦਾ ਹੈ । ਉਸਤੋਂ ਪਿੱਛੋਂ ਮੇਘ-ਰੂਪੀ ਸਤਿਗੁਰੂ ਨੂੰ ਹੁਕਮ ਹੁੰਦਾ ਹੈ ਕਿ ਉਸ ਬਬੀਹੇ ਉਪਰ ਉਪਦੇਸ਼ ਰੂਪੀ ਨਾਮ (ਗਿਆਨ) ਦੀ ਬਾਰਸ਼ ਕੀਤੀ ਜਾਵੇ । ਇਸ ਅਮ੍ਰਿਤ ਵੇਲੇ ਦਾ ਸੁਣਿਆ ਹੋਇਆ ਉਪਦੇਸ਼ ਮਨੁੱਖੀ ਮਨ ਨੂੰ ਘਾਇਲ ਕਰ ਕੇ ਹਿਰਦੇ ਵਿੱਚ ਜਾ ਉਤਰਦਾ ਹੈ ਅਤੇ ਉਹ ਅਵਸਥਾ ਬਣ

ਜਾਂਦੀ ਹੈ "ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥" ਇਸੇ ਲਈ ਸਤਿਗੁਰੂ ਜੀ ਨੇ ਇਥੇ ਗੁਰਮੁਖ ਦੇ ਦਰਸ਼ਨ ਕਰਾ ਦੇਣ ਸਮੇਂ ਪ੍ਰਮੇਸ਼ਰ ਦੀ ਮੇਹਰ ਹੋ ਜਾਣ ਦੀ ਸ਼ਰਤ ਲਿਖੀ ਹੈ। ਸਤਿਗੁਰੂ ਜੀ ਅੰਤ ਵਿੱਚ ਆਖਦੇ ਹਨ ਕਿ ਕੇਵਲ ਗੁਰਮੁਖ ਹੀ ਸੰਸਾਰ ਵਿੱਚ ਐਸਾ ਵਿਅਕਤੀ ਹੈ ਜਿਸਦੇ ਸਿਰ ਉੱਤੇ ਕਾਲ ਦਾ ਡੰਡਾ ਨਹੀਂ ਵੱਜ ਸਕਦਾ।

"ਗੁਰਮੁਖਿ ਨਾਮੁ ਦਾਨੁ ਇਸਨਾਨੁ ॥
 ਗੁਰਮੁਖਿ ਲਾਗੈ ਸਹਜਿ ਧਿਆਨੁ ॥
 ਗੁਰਮੁਖਿ ਪਾਵੈ ਦਰਗਹ ਮਾਨੁ ॥
 ਗੁਰਮੁਖਿ ਭਉ ਭੰਜਨੁ ਪਰਧਾਨੁ ॥
 ਗੁਰਮੁਖਿ ਕਰਣੀ ਕਾਰ ਕਰਾਏ ॥
 ਨਾਨਕ ਗੁਰਮੁਖਿ ਮੇਲਿ ਮਿਲਾਏ ॥ ੩੯ ॥

ਗੁਰਬਾਣੀ ਵਿੱਚ ਜੋਗ ਮੱਤ ਦਾ ਚੰਹੁ ਪੱਖਾਂ ਤੋਂ ਅਧਿਐਨ ਕਰਕੇ ਇਸ ਵਿਚਲੀਆਂ ਕਮੀਆਂ ਦੇ ਸੁਧਾਰ ਲਈ ਉਪਦੇਸ਼ ਦਰਜ ਹੈ। ਕਹਿਣ ਦਾ ਭਾਵ ਹੈ ਕਿ ਗੁਰਮਤਿ ਦੀ ਦਿੱਸ਼ਟੀ ਨੇ ਚਾਰੇ ਪਾਸਿਆਂ ਤੋਂ ਚੰਗੀ ਤਰ੍ਹਾਂ ਜੋਗ-ਮੱਤ ਨੂੰ ਘੋਖਿਆ ਅਤੇ ਉਸ ਦੀਆਂ ਕਮੀਆਂ ਦੱਸ ਕੇ ਉਹਨਾਂ ਦੇ ਮੁੜ ਸੁਧਾਰ ਦਾ ਸੁਭਾਅ ਕੇਵਲ ਸਾਚ-ਸ਼ਬਦ ਵਿੱਚੋਂ ਸੁਣਾਇਆ। ਗਿਆਨ ਦੀਆਂ ਚਾਰ ਸਟੇਜ਼ਾਂ ਜਾਂ ਧਰਮ ਦੇ ਚਾਰ ਚਰਣ ਮੰਨੇ ਗਏ ਹਨ। ਜਿਸ ਮੱਤ ਦੇ 'ਚਾਰੋਂ ਚਰਣ' ਪੂਰੀ ਤਰ੍ਹਾਂ ਨਾਲ ਸਹੀ ਹੋਣ, ਉਸ ਵਿੱਚਲੇ ਗਿਆਨ ਨੂੰ ਹੀ ਚੰਹੁ-ਮੁਖੀ ਦੀਵਾ ਕਿਹਾ ਗਿਆ ਹੈ, ਭਾਵ ਪੂਰਨ ਗਿਆਨ (ਤੱਤ ਗਿਆਨ) ਦੀ ਰੋਸ਼ਨੀ ਪ੍ਰਦਾਨ ਕਰਨ ਵਾਲੀ ਜੋਤ।

ਇਹਨਾਂ ਪੰਗਤੀਆਂ ਵਿੱਚ ਤੀਸਰੇ ਪੱਖ ਦੀ ਗੱਲ ਚੱਲੀ ਹੈ। ਦੋ ਪੱਖ ਇਸ ਤੋਂ ਪਹਲਿਾਂ ਇਸ 'ਸਿਧ-ਗੋਸਟਿ' ਦੇਰਾਨ ਵਿਚਾਰ ਦਾ ਵਿਸ਼ਾ ਬਣ ਚੁੱਕੇ ਹਨ। ਪਹਿਲਾ ਪੱਖ ਇਹ ਹੈ ਕਿ ਸਿਧਾਂ ਦਾ ਤੀਰਥਾਂ ਅਤੇ ਜੰਗਲਾਂ ਵਿੱਚ ਘੁੰਮਦੇ ਰਹਿਣਾ, ਜਿਸਨੂੰ ਕਿ ਜੋਗ-ਮੱਤ ਵਾਲੇ ਬੈਰਾਗ ਮੰਨਦੇ ਹਨ। ਪਰ ਗੁਰੂ ਨਾਨਕ ਦੇਵ ਜੀ ਜੋਗ-ਮੱਤ ਦੇ ਇਸ ਖਿਆਲ ਨਾਲ ਸਹਿਮਤ ਨਹੀਂ। ਜੰਗਲਾਂ ਵਿੱਚ ਘੁੰਮਣ -ਫਿਰਨ ਨਾਲ ਜਾਂ ਤੀਰਥ ਇਸ਼ਨਾਨ ਨਾਲ ਮਨ ਦਾ ਮੋਹ ਨਸ਼ਟ ਹੋ ਜਾਵੇ ਇਸ ਖਿਆਲ ਨੂੰ ਤਾਂ ਕੋਈ ਭੀ ਸਮਝਦਾਰ ਆਦਮੀ ਨਹੀਂ ਮੰਨ ਸਕਦਾ। ਮਾਇਆ ਦਾ ਮੋਹ ਦੂਰ ਕਰਨ ਲਈ ਸਤਿਗੁਰੂ ਜੀ ਨੇ ਗੁਰ-ਉਪਦੇਸ਼ ਦੀ ਲੋੜ ਦੀ ਗੱਲ ਸਮਝਾਈ, ਜਿਸ ਗੱਲ ਨੂੰ ਕਿ ਜੋਗ ਮੱਤ ਦੇ ਧਾਰਨੀ ਭੀ ਸਵੀਕਾਰਦੇ ਰਹੇ ਸਨ। ਜੋ ਇਸੇ ਬਾਣੀ 'ਸਿਧ-ਗੋਸਟਿ' ਦਾ ਕੇਂਦਰ ਬਿੰਦੂ ਹੈ। "ਸਾਚ-ਸ਼ਬਦ ਬਿਨੁ ਮੁਕਤਿ ਨ ਕੈਇ" ਇਸੇ ਲਈ ਸਤਿਗੁਰੂ ਜੀ ਨੇ ਜੋਗੀਆਂ ਦੀ ਹਰ ਉਲਇਣੁ ਨੂੰ ਸਾਚ-ਸ਼ਬਦ ਦੇ ਗਿਆਨ ਨਾਲ ਹੀ ਸੁਲਝਾਇਆ। ਸਾਚ-ਸ਼ਬਦ ਨਾਲ ਹੀ ਸਾਰਾ ਗੋਰਖ-ਧੰਦਾ ਜੋਗੀਆਂ ਦੇ ਸਾਹਮਣੇ ਸੁਲਝਾ ਕੇ ਰੱਖ ਦਿਤਾ। ਗੁਰਮਤਿ ਦੀ ਦਿੱਸ਼ਟੀ ਵਿੱਚ ਬੈਰਾਗ ਉੱਤੇ ਰੋਸ਼ਨੀ ਪਾਉਂਦੇ ਹੋਏ

ਸਤਿਗੁਰੂ ਜੀ ਇਹਨਾਂ ਪੰਗਤੀਆਂ ਵਿਚਲੇ ਭਾਵ ਸਮਝਾ ਰਹੇ ਹਨ, " ਪ੍ਰਬੰਸਦ ਤਿਆਗੀ, ਹਉਸੈ ਪ੍ਰੀਤਿ ॥ ਦੁਡੀਆ ਤਿਆਗੀ, ਲੋਗ ਰੀਤਿ ॥ ਤ੍ਰੈ ਗੁਣ ਤਿਆਗੀ, ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ, ਮਿਲਿ ਸਾਧ ਪਛਾਨੇ ॥" ਜੇ ਇਨ੍ਹਾਂ ਪੰਕਤੀਆਂ ਦੇ ਭਾਵ ਨੂੰ ਸਮਝਿਆ ਜਾਵੇ ਤਾਂ ਇਉਂ ਲੱਗਦਾ ਹੈ ਕਿ ਦੁਨੀਆਂ ਵਿੱਚ ਅਸਲ ਮਾਰਗ ਤੇ ਚੱਲਣ ਵਾਲਾ ਉਸੇ ਨੂੰ ਆਖਿਆ ਜਾ ਸਕਦਾ ਹੈ ਜਿਸਦਾ ਰਸਤਾ (ਰੀਤ) ਸਾਰੀ ਦੁਨੀਆਂ ਨਾਲੋਂ ਨਿਆਰਾ ਹੋਵੇ, ਕਿਉਂਕਿ ਭਗਤਾਂ ਦੀ ਚਾਲ ਤਾਂ ਸੰਸਾਰ ਨਾਲੋਂ ਨਿਰਾਲੀ ਹੀ ਹੈ । ਜਿਸ ਰਸਤੇ ਤੇ ਆਮ ਲੋਕ ਚੱਲ ਸਕਦੇ ਹੋਣ ਜਾਂ ਚੱਲ ਰਹੇ ਹੋਣ, ਉਹ ਰਸਤਾ ਤਾਂ ਭਰਮ ਗਿਆਨ ਦੀ ਚਪੇਟ ਵਿੱਚ ਆ ਕੇ ਦਿਸ਼ਾ ਹੀਣ ਹੋਇਆ ਰਸਤਾ ਹੁੰਦਾ ਹੈ । ਸਹੀ ਰਸਤੇ ਉਤੇ ਤਾਂ ਕੋਈ ਵਿਰਲਾ ਗੁਰਮੁਖ ਹੀ ਚਲਦਾ ਹੈ । ਇਸੇ ਲਈ ਉਪਰੋਕਤ ਪੰਗਤੀਆਂ ਵਿੱਚ ਸਤਿਗੁਰੂ ਜੀ ਨੇ ਹੰਕਾਰ ਦੀ ਪ੍ਰੀਤ ਦੇ ਨਾਲ ਨਾਲ ਲੋਗਾ ਰੀਤ, ਦਿਖਾਵੇ ਦਾ ਧਰਮ ਤਿਆਗ ਦੇਣ ਉਤੇ ਜੋਰ ਦਿਤਾ ਹੈ । ਇਥੋਂ ਤੱਕ ਹੀ ਨਹੀਂ 'ਰਜੇ-ਤਮੇ-ਸਤੇ' ਤਿੰਨਾਂ ਗੁਣਾਂ ਨੂੰ ਹੀ ਹਿਰਦੇ ਵਿੱਚੋਂ ਨਸ਼ਟ ਕਰ ਦੇਣ ਦੀ ਸ਼ਰਤ ਭੀ ਲਾਈ ਹੈ । ਪਰ ਸੰਸਾਰੀ ਮੱਤਾਂ ਤਾਂ ਸਤੇ-ਗੁਣ ਬਿਰਤੀ ਜਾਂ ਪੁੰਨ ਕਰਮਾਂ ਨੂੰ ਹੀ ਸਰਬ-ਸੇਸ਼ਟ ਅਤੇ ਮੁਕਤੀ ਦਾਤਾ ਮੰਨਦੀਆਂ ਹਨ, ਪਰ ਗੁਰਮਤਿ ਨੇ ਇਹਨਾਂ ਪੁੰਨ ਕਰਮਾਂ ਤੋਂ ਮੁਕਤੀ ਪ੍ਰਾਪਤੀ ਦੀ ਸੰਭਾਵਨਾ ਨੂੰ ਉਕਾ ਹੀ ਰੌਦ ਕਰ ਦਿਤਾ ਹੈ । ਉਨ੍ਹਾਂ ਆਪਣੀਆਂ ਦਲੀਲਾਂ ਨਾਲ ਸਿੱਧ ਕਰ ਦਿਤਾ ਹੈ ਕਿ ਸਾਚ-ਸ਼ਬਦ ਜਾਂ ਗੁਰ-ਉਪਰੋਸ਼ ਤੋਂ ਬਿਨਾਂ ਮੁਕਤੀ ਪ੍ਰਾਪਤੀ ਦੇ ਸਾਰੇ ਸਾਧਨ ਅਧੂਰੇ, ਅਸਫਲ ਅਤੇ ਬੇ-ਅਰਥ ਹਨ । ਜੇ ਇਹਨਾਂ ਸਾਧਨਾਂ ਤੋਂ ਮੁਕਤੀ ਮਿਲ ਸਕਦੀ ਹੁੰਦੀ ਤਾਂ ਸੁਨ ਸਮਾਧ ਦੇ ਹਾਮੀਆਂ ਨੂੰ ਇਹ ਬਹਾਨਾ ਨਹੀਂ ਸੀ ਯਤਨਾ ਪੈਣਾ ਕਿ ਮੁਕਤੀ ਤਾਂ ਮਰਨ ਉਪਰੰਤ ਹੀ ਮਿਲਿਆ ਕਰਦੀ ਹੈ । ਜਦ ਕਿ ਦੂਸਰੇ ਪਾਸੇ ਸਤਿਗੁਰੂ ਜੀ ਸਾਚ-ਸ਼ਬਦ (ਗੁਰਬਾਣੀ) ਵਿੱਚ ਮੁਕਤੀ ਪ੍ਰਾਪਤੀ ਦੀ ਵਿਧੀ ਜਿਸ ਦੁਆਰਾ ਗੁਰਮੁਖ ਸਰੀਰ ਵਿੱਚ ਰਹਿੰਦਾ ਹੋਇਆ ਹੀ ਮੁਕਤ ਹੋ ਜਾਂਦਾ ਹੈ, ਦੱਸ ਕੇ ਹਰ ਕਿਸੇ ਦੀ ਤੱਸਲੀ ਕਰਵਾ ਰਹੇ ਹਨ, ਬਾਂਸਰਤੇ ਕਿ ਉਸ ਉਤੇ ਪ੍ਰਮੇਸ਼ਰ ਦੀ ਕ੍ਰਿਪਾ ਹੋਵੇ ।

ਦੂਸਰੇ ਨੰਬਰ ਤੇ ਜੋਗੀਆਂ ਦੇ ਭੇਖ-ਚਿੰਨ੍ਹਾਂ ਦੀ ਚਰਚਾ ਚਲੀ ਸਤਿਗੁਰੂ ਜੀ ਨੇ ਮੁਦ੍ਦਾ ਤੇਲੀ ਖਿੱਥਾ ਖੱਪਰ ਕੜਾਸਣ ਬਿਭੂਤ ਆਦਿ ਚਿੰਨ੍ਹਾਂ ਨੂੰ ਗੁਰਮਤਿ ਦੀ ਦ੍ਰਿਸ਼ਟੀ ਨਾਲ ਦਰਸਾਇਆ । ਹੁਣ ਤੀਸਰੇ ਗੇਤ ਵਿੱਚ ਨਾਮ ਦਾਨ ਇਸ਼ਨਾਨ ਬਾਰੇ ਗੁਰਮਤਿ ਦ੍ਰਿਸ਼ਟੀ-ਕੋਣ ਦਿਖਾ ਕੇ ਉਸ ਵਿੱਚਲੀਆਂ ਕਸੀਆਂ ਉਤੇ ਰੱਸਨੀ ਪਾ ਕੇ, ਸੁਧਾਰ ਹਿਤ ਸੁਝਾਅ ਦੇ ਰਹੇ ਹਨ ।

ਇਥੇ ਸਤਿਗੁਰੂ ਜੀ ਨਾਮ ਦਾਨ ਇਸ਼ਨਾਨ ਬਾਰੇ ਗੁਰਮਤਿ ਦਾ ਦ੍ਰਿਸ਼ਟੀ ਕੋਣ ਸਪਸ਼ਟ ਕਰ ਰਹੇ ਹਨ । ਉਹ ਗੁਰਮੁਖ ਦਾ ਚਰਿਤੁ "ਨਾਮ ਦਾਨ ਇਸ਼ਨਾਨ" ਵਿੱਚੋਂ ਪੇਸ਼ ਕਰ ਰਹੇ ਹਨ ਕਿ ਗੁਰਮੁਖ ਨਾਮ (ਗਿਆਨ) ਨਾਲ ਹੀ ਆਪਣੇ ਮਨ ਦਾ ਇਸ਼ਨਾਨ ਕਰਦਾ ਹੈ, ਅਤੇ ਨਾਮ-ਤੁਹਾਡੀ ਧਨ ਹੀ ਦਾਨ ਕਰਦਾ ਹੈ । ਇਸੇ ਲਈ ਸਤਿਗੁਰੂ ਜੀ ਨੇ ਅਜਿਹੇ ਇਸ਼ਨਾਨ ਕਰਨ ਦਾ ਉਪਰੋਸ਼ ਦਿਤਾ ਹੈ ਜੋ ਦਰਗਾਹ ਵਿੱਚ ਪ੍ਰਵਾਨ ਹੋਵੇ :-

"ਤੀਰਬਿ ਨਾਵਾ, ਜੇ ਤਿਸੁ ਭਾਵਾਂ, ਵਿਣੁ ਭਾਣੇ, ਕਿ ਨਾਇ ਕਰੀ"

ਭਾਵ ਜੋਗੀਆਂ ਦੇ ਮੱਤ ਵਾਲੇ ਤੀਰਬ ਇਸ਼ਨਾਨ ਨੂੰ ਰੱਦ ਕਰਕੇ ਸਤਿਗੁਰੂ ਜੀ ਗੁਰਮਤਿ ਦਾ ਨਵਾਂ ਦ੍ਰਿਸ਼ਟੀ ਕੋਣ ਪੇਸ਼ ਕਰ ਰਹੇ ਹਨ। ਜੋਗ-ਮੱਤ ਦੇ ਇਸ਼ਨਾਨ, ਦਾਨ ਅਤੇ ਸ਼ਬਦ (ਨਾਮ) ਤਿੰਨੇ ਮਾਇਆ ਨਾਲ ਜੁੜੇ ਹੋਏ ਹਨ। ਫਿਰ ਉਹ ਮਾਇਆ ਨਾਲੋਂ ਤੋਤ ਕੇ ਜੀਵ ਨੂੰ ਮੁਕਤ ਕਿਵੇਂ ਕਰ ਸਕਦੇ ਹਨ। ਪਰ ਗੁਰਮਤਿ ਦੇ ਨਿਰਾਕਾਰੀ ਦ੍ਰਿਸ਼ਟੀ ਕੋਣ 'ਨਾਮ-ਦਾਨ-ਇਸ਼ਨਾਨ' ਦਾ ਸੰਬੰਧ, ਨਿਰਾਕਾਰੀ ਮਨ ਅਤੇ ਨਿਰਾਕਾਰੀ ਪ੍ਰਮੇਸ਼ਰ ਨਾਲ ਹੈ। ਇਸ ਪੰਜ ਤੱਤਾਂ ਦੇ ਬਾਹਰੀ ਸਰੀਰ ਦਾ ਇਸ 'ਨਾਮ-ਦਾਨ-ਇਸ਼ਨਾਨ' ਨਾਲ ਕੋਈ ਵਾਸਤਾ ਨਹੀਂ ਹੈ।

ਗੁਰਮੁਖ ਦਾ ਧਿਆਨ, ਗਿਆਨ ਸਰੂਪ ਪ੍ਰਮੇਸ਼ਰ ਨਾਲ ਸੁਡੇ ਹੀ ਜੁਤਿਆ ਰਹਿੰਦਾ ਹੈ, ਕਿਉਂਕਿ ਮਾਇਆ ਦੇ ਰਸਾਂ ਦਾ ਸਵਾਦ ਮਨ ਤੋਂ ਹੁਣ ਬਰਦਾਸ਼ਤ ਨਹੀਂ ਹੁੰਦਾ। ਸੁਰਤ ਹੁਣ ਨਾਮ-ਰਸ (ਗਿਆਨ-ਰਸ) ਨਾਲ ਜੁੜੀ ਰਹਿਣ ਕਰਕੇ ਮਨ ਸਾਂਤ ਰਹਿੰਦਾ ਹੈ। ਇਸ ਰਸ ਦੀ ਧਾਰ ਟੁੱਟਣ ਨਾਲ ਮਨ ਵਿਆਕੁਲ ਹੋ ਉਠਦਾ ਹੈ। ਇਸ ਅਵਸਥਾ ਵਿੱਚ ਪ੍ਰਮੇਸ਼ਰ ਨਾਲ ਹਰ ਵੇਲੇ ਸੁਰਤ ਜੋੜੀ ਰਖਣ ਵਾਲਾ ਗੁਰਮੁਖ ਦਰਗਾਹ (ਪਰਲੋਕ) ਵਿੱਚ ਮਾਨ ਇੱਜਤ ਪਾਉਂਦਾ ਹੈ। ਉਹ ਗੁਰਮੁਖ ਉਪਦੇਸ਼ ਨਾਲ ਹੋਰਨਾਂ ਦਾ ਭਰਮ ਨਾਸ ਕਰਕੇ ਨਿਰਭੈ-ਪਦ ਦੀ ਪ੍ਰਾਪਤੀ ਕਰਵਾਉਣ ਵਾਲਾ ਹੁੰਦਾ ਹੈ "ਹਮਰਾ ਭਰਮੁ ਗਇਆ ਭਉ ਭਾਗਾ ਹੈ ॥" ਐਸੇ ਗੁਰਮੁਖ ਹੀ ਦਰਗਾਹ ਵਿੱਚਲੇ "ਪੰਚ ਪਰਵਾਣ, ਪੰਚ ਪਰਘਾਨੁ। ਪੰਚੇ ਪਾਵਹਿ, ਦਰਗਹਿ ਮਾਨੁ ॥" ਹੁੰਦੇ ਹਨ।

ਐਸਾ ਗੁਰਮੁਖ, ਕਰਨ ਵਾਲੇ ਕੰਮ ਹੀ ਕਰਦਾ ਹੈ, ਭਾਵ ਉਹ ਕੋਈ ਭੀ ਅਜਿਹਾ ਕੰਮ ਨਹੀਂ ਕਰਦਾ, ਜਿਸ ਦੇ ਕਰਨ ਨਾਲ ਦਰਗਾਹ ਵਿੱਚ ਕੋਈ ਸਤਿਕਾਰ ਨਾ ਮਿਲੇ। ਅੰਤ ਵਿੱਚ ਸਤਿਗੁਰੂ ਜੀ ਦੱਸਦੇ ਹਨ ਕਿ ਇਸ ਸੰਸਾਰ ਵਿੱਚ ਕੇਵਲ ਗੁਰਮੁਖ ਹੀ ਮਨੁੱਖੀ ਜਾਮੇ ਵਿੱਚਲੇ ਜੀਵ ਨੂੰ ਉਪਦੇਸ਼ ਦੇ ਕੇ ਉਸਦੇ ਮੂਲ ਨਾਲ ਜੋੜ ਦੇਣ ਦੇ ਸਮਰੱਥ ਹਨ।

"ਗੁਰਮੁਖਿ ਸਾਸਤ੍ਰੁ ਸਿਮ੍ਰਿਤਿ ਬੇਦ ॥ ਗੁਰਮੁਖਿ ਪਾਵੈ ਘਟਿ ਘਟਿ ਭੇਦ ॥
ਗੁਰਮੁਖਿ ਵੈਰ ਵਿਰੋਧ ਗਵਾਵੈ ॥ ਗੁਰਮੁਖਿ ਸਗਲੀ ਗਣਤ ਮਿਟਾਵੈ ॥
ਗੁਰਮੁਖਿ ਰਾਮ ਨਾਮ ਚੰਗਿ ਰਾਤਾ ॥ ਨਾਨਕ ਗੁਰਮੁਖਿ ਖਸਮੁ ਪਛਾਤਾ ॥ ੩੨ ॥"

ਇਨ੍ਹਾਂ ਪੰਗਤੀਆਂ ਵਿੱਚ 'ਸਾਸਤ੍ਰ-ਸਿਮ੍ਰਿਤਿ-ਬੇਦ' ਲਫਜਾਂ ਦੇ ਅਰਥਾਂ ਵਿੱਚਲੇ ਗਿਆਨ ਨੂੰ ਵਿਚਾਰਨ ਦੀ ਲੋੜ ਹੈ। 'ਸਾਸਤ' ਲਫਜ਼ ਦਾ ਮਤਲਬ ਹੈ ਕਿ ਹੁਕਮ ਵਿੱਚ ਰੱਖਣਾ ਜਾਂ ਸ਼ਾਸਤ ਰੱਖਣਾ। ਸਿਮ੍ਰਿਤਿ, ਯਾਦ-ਦਾਸ਼ਤ ਨੂੰ ਆਖਦੇ ਹਨ। ਕਿਸੇ ਉਪਦੇਸ਼ ਜਾਂ ਗੱਲ ਨੂੰ

ਸੁਣ ਉਪਰਿਤ ਉਸ ਵਿੱਚੋਂ ਪ੍ਰਾਪਤ ਹੋਈ 'ਸਮਝ' ਸਿਮ੍ਰਿਤਿ ਬਣਕੇ ਮਨ ਅੰਦਰ ਟਿਕੀ ਰਹਿੰਦੀ ਹੈ, ਇਸੇ ਨੂੰ ਹੀ 'ਸਿਮ੍ਰਿਤਿ' ਆਖਦੇ ਹਨ। ਸਤਾਈ ਸਿਮ੍ਰਿਤੀਆਂ ਭੀ ਉਹਨਾਂ ਦੇ ਲਿਖਾਰੀਆਂ ਦੀ ਯਾਦ-ਦਾਸ਼ਤ ਦਾ ਹੀ ਲਿਖਤੀ ਰੂਪ ਹਨ। ਤੀਸਰੇ ਨੰਬਰ ਤੇ 'ਬੇਦ' ਦਾ ਅਰਥ 'ਗਿਆਨ' ਹੈ। ਇਸੇ ਲਈ ਗਿਆਨ ਦੇ ਗ੍ਰੰਥ ਹੋਣ ਕਰਕੇ ਚਾਰੇ ਵੇਦਾਂ ਦਾ ਨਾਉਂ 'ਬੇਦ' ਰੱਖਿਆ। ਜਿਸਦਾ ਅਰਥ ਹੈ ਗਿਆਨ ਦੇ ਗ੍ਰੰਥ। ਗੁਰਬਾਣੀ ਦਾ 'ਸਿਮ੍ਰਿਤ ਸਾਸਤ੍ਰੁ ਬੇਦ' ਵਿੱਚ ਅੰਧ ਵਿਸ਼ਵਾਸ ਨਹੀਂ। ਗੁਰਮਤਿ ਨੇ ਇਹਨਾਂ ਗ੍ਰੰਥਾਂ ਨੂੰ ਚੰਗੀ ਤਰ੍ਹਾਂ ਵਾਚ ਕੇ ਇਹਨਾਂ ਵਿੱਚੋਂ ਤੱਤ ਗਿਆਨ ਨੂੰ ਅਲੋਗ ਕਰ ਕੇ, ਮੌਕੇ ਦੀ ਭਾਸ਼ਾ ਵਿੱਚ ਲਿਖ ਕੇ ਨਵਾਂ 'ਗ੍ਰੰਥ' "ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ" ਸੰਸਾਰ ਨੂੰ ਭਵ-ਸਾਗਰ ਪਾਰ ਕਰਨ ਲਈ, ਨਾਮ (ਗਿਆਨ) ਦਾ ਜਹਾਜ਼ ਬਖਸ਼ ਦਿਤਾ।

ਉਪਰੋਕਤ ਵਿਚਾਰੇ ਗਏ 'ਸਿਮ੍ਰਿਤ ਸਾਸਤ੍ਰੁ ਬੇਦ' ਦੇ ਅਰਥਾਂ ਦੀ ਰੋਸ਼ਨੀ ਵਿੱਚ ਇਹਨਾਂ ਪੰਗਤੀਆਂ ਦੇ ਅਰਥ ਹੀ ਸਹੀ ਗੁਰਮਤਿ ਵਿਚਾਰ-ਧਾਰਾ ਨਾਲ ਮੇਲ ਖਾਣ ਵਾਲੇ ਹਨ। "ਗੁਰਮਤਿ ਸਾਸਤ੍ਰੁ ਸਿਮ੍ਰਿਤਿ ਬੇਦ" ਕਹਿਣ ਤੋਂ ਸਤਿਗੁਰੂ ਜੀ ਦਾ ਭਾਵ ਇਹ ਹੈ ਕਿ ਗੁਰਮੁਖ ਦੀ ਸਮਝ (ਸਿਮ੍ਰਿਤਿ) ਗੁਰਮਤਿ ਦੇ (ਬੇਦ) ਗਿਆਨ ਅਨੁਸਾਸਨ ਵਿੱਚ ਰਹਿੰਦੀ ਹੈ। ਜਾਂ ਇਉਂ ਕਹਿ ਲਵੇ ਕਿ ਗੁਰਮੁਖ ਦੀ ਸਿਮ੍ਰਿਤਿ ਅਤੇ ਸੁਰਤੀ ਇਸ ਰੱਬੀ ਬਾਣੀ ਰੂਪੀ ਪਰਮੇਸ਼ਰ ਦੇ ਹੁਕਮ ਦੇ (ਸ਼ਾਸਨ ਵਿੱਚ) ਅਧੀਨ ਰਹਿੰਦੀ ਹੈ। ਇਸ ਲਈ ਗੁਰਮੁਖ ਆਪਣੇ ਘਟ ਵਿਚਲੇ ਘਟ(ਹਿਰਦੇ) ਅੰਦਰ ਵੱਸਣ ਵਾਲੇ ਰਾਮੁ ਨੂੰ ਜਾਣ ਲੈਂਦਾ ਹੈ ਅਤੇ ਹਰ ਘਟ (ਹਿਰਦੇ) ਵਿੱਚ ਉਸਨੂੰ ਦੇਖ ਲੈਂਦਾ ਹੈ ਜਾਂ ਉਸਦਾ ਭੇਤੀ ਹੋ ਜਾਂਦਾ ਹੈ।

ਗੁਰਮੁਖ ਘਟ ਘਟ ਵਿੱਚ ਇਕੋ 'ਰਾਮ ਨੂੰ ਸਮਝ ਕੇ ਇਸ ਤਰ੍ਹਾਂ ਦਾ ਉਪਦੇਸ਼ ਮਾਨਵ-ਜਾਤ ਨੂੰ ਦਿੰਦਾ ਹੈ, ਜਿਸ ਨਾਲ ਉਹਨਾਂ ਦੇ ਅੰਦਰੋਂ ਆਪਸੀ ਵੈਰ-ਵਿਰੋਧ ਦੀ ਭਾਵਨਾ ਹੀ ਮਿਟ ਜਾਂਦੀ ਹੈ। ਉਹ ਗੁਰਮੁਖ, ਗੁਰਸਿੱਖਾਂ ਅੰਦਰ ਇਕ ਗੁਰੂ ਦੇ ਸਿੱਖ ਹੋਣ ਕਰਕੇ ਗੁਰ-ਭਾਈ ਦੀ ਭਾਵਨਾ ਇਸ ਕਦਰ ਪ੍ਰਬਲ ਅਤੇ ਸੁਧ ਪੈਦਾ ਕਰ ਦੇਣ ਵਿੱਚ ਆਪਣੇ ਵੱਡੇ ਭਾਗ ਸਮਝਣ ਲੱਗ ਪੈਂਦੇ ਹਨ। ਗੁਰਮੁਖ ਆਪਣੇ ਉਪਦੇਸ਼ ਰਾਹੀਂ ਆਪਣੇ ਪਰਿਵਾਰ ਵਿੱਚੋਂ, ਕਰਮ-ਫਿਲਾਸਫੀ ਦੇ ਲੇਖੇ ਦੀ ਮਨੋਤ (ਗਣਤ) ਦਾ ਭਰਮ ਮਿਟਾ ਦਿੰਦਾ ਹੈ। ਕਿਉਂਕਿ ਗੁਰਮਤਿ ਅਨੁਸਾਰ :-

"ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ" (ਪੰਨਾ ੨੧੩) ਜਾਂ
"ਆਸਕ ਏਹੁ ਨ ਆਖੀਐ, ਜਿ ਲੇਖੈ ਵਰਤੈ ਸੋਇ ॥" (ਪੰਨਾ ੪ ੨੪)

ਦਾ ਉਪਦੇਸ਼ ਹੈ। ਅਗੇ ਸਤਿਗੁਰੂ ਜੀ ਆਖਦੇ ਹਨ ਕਿ ਗੁਰਮੁਖ ਨੇ ਪ੍ਰਮੇਸ਼ਰ ਨੂੰ ਸਮਝ ਲਿਆ ਅਤੇ ਜਾਣ ਲਿਆ ਹੁੰਦਾ ਹੈ। ਇਸ ਲਈ ਉਸਨੂੰ ਖਸਮ ਦੀ ਪਛਾਣ ਹੋ ਜਾਂਦੀ ਹੈ ਅਤੇ ਇਸ ਲਈ ਉਹ ਮਨ-ਮਤੀਆਂ ਦੇ ਕੁ-ਗਿਆਨ ਦਾ ਭਰਮ ਤੋਤਨ ਵਾਲਾ ਹੋ ਜਾਂਦਾ ਹੈ।

"ਬਿਨੁ ਗੁਰ ਭਰਮੈ ਆਵੈ ਜਾਇ ॥ ਬਿਨੁ ਗੁਰ ਘਾਲ ਨ ਪਵਈ ਥਾਇ ॥
 ਬਿਨੁ ਗੁਰ ਮਨੂਆ ਅਤਿ ਡੋਲਾਇ ॥ ਬਿਨੁ ਗੁਰ ਤ੍ਰਿਪਤਿ ਨਹੀਂ, ਬਿਖੁ ਖਾਇ ॥
 ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥ ਨਾਨਕ ਗੁਰ ਬਿਨੁ ਘਾਟੇ ਘਾਟ ॥ ੩੯ ॥

ਹੁਣ ਸਤਿਗੁਰੂ ਜੀ ਉਹਨਾਂ ਮਨ-ਮੱਤਿਏ ਲੋਕਾਂ ਦੀ ਗੋਲ ਦੱਸ ਰਹੇ ਹਨ, ਜਿਹਨਾਂ
 ਦੀਆਂ ਮੱਤਾਂ ਗਿਆਨ ਪ੍ਰਾਪਤ ਕਰਾ ਦੇਣ ਦੇ ਸਮਰੱਥ ਨਹੀਂ ਹਨ। ਸਤਿਗੁਰੂ ਜੀ ਦਾ ਕਹਿਣਾ
 ਹੈ ਕਿ ਜਿਹਤੇ ਲੋਕ ਗਿਆਨ ਤੋਂ ਸੱਖਣੇ ਰਹਿ ਜਾਂਦੇ ਹਨ, ਉਹਨਾਂ ਦੇ ਅੰਦਰੋਂ ਭਰਮ ਦਾ ਨਾਸ
 ਨਹੀਂ ਹੋਇਆ ਕਰਦਾ। ਇਸ ਲਈ ਉਹਨਾਂ ਦੇ ਅੰਦਰ ਮੌਜੂਦ ਭਰਮ ਹੀ ਉਹਨਾਂ ਲੋਕਾਂ ਦੇ
 ਜੰਮਣ-ਮਰਨ ਦੇ ਗੇੜ ਵਿੱਚ ਪਏ ਰਹਿਣ ਦਾ ਕਾਰਨ ਬਣਿਆ ਰਹਿੰਦਾ ਹੈ। ਭਾਵੇਂ ਉਹਨਾਂ
 ਦੀਆਂ ਮੱਤਾਂ ਵਿੱਚ ਗਿਆਨ ਤਾਂ ਹੁੰਦਾ ਹੈ ਪਰ ਉਹ ਬੁਝਮ ਗਿਆਨ ਤੋਂ ਨੀਵੀਂ ਪੱਧਰ ਦਾ ਹੋਣ
 ਕਰਕੇ ਭਰਮ ਦਾ ਨਾਸ ਨਹੀਂ ਕਰ ਸਕਦਾ। ਸਗੋਂ ਉਹ ਤਾਂ ਉਹਨਾਂ ਲੋਕਾਂ ਨੂੰ ਭਰਮ-
 ਗਿਆਨੀ ਬਣਾ ਦਿੰਦਾ ਹੈ। ਕਹਿਣ ਦਾ ਭਾਵ ਇਹ ਹੈ ਕਿ ਉਹਨਾਂ ਨੂੰ ਆਪਣੇ ਗਿਆਨ
 ਦੀਆਂ ਕਮੀਆਂ ਬਾਰੇ ਪਤਾ ਨਾ ਹੋਣ ਕਰਕੇ ਆਪਣੇ ਇਸ ਗਿਆਨ ਨੂੰ ਹੀ ਬੁਝਮ ਗਿਆਨ
 ਮੰਨ ਲੈਣ ਦਾ ਭਰਮ ਹੋ ਜਾਂਦਾ ਹੈ। ਇਹ ਉਪਰੋਕਤ ਵਿਚਾਰ ਰਾਗ ਬਿਲਾਵਲ ਮਹਲਾ ਤੀਜਾ
 ਅੰਦਰ ਪ੍ਰਗਟ ਕੀਤੇ ਗਏ ਹਨ। "ਜਗੁ ਕਉਆ ਮੁਖਿ ਚੁੰਚ ਗਿਆਨੁ ॥ ਅੰਤਰਿ ਲੋਭੁ ਝੂਠੁ
 ਅਭਿਮਾਨੁ ॥ ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥ ਆਪਿ ਨ ਬੜੈ, ਲੋਕੁ ਬੁਝਾਵੈ ॥ ਮਨ
 ਕਾ ਅੰਧਾ, ਅੰਧੁ ਕਮਾਵੈ ॥ ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥ ਹਰਿ ਜੀਉ ਸੇਵੀਐ
 ਅੰਤਰਜਾਮੀ ॥ ਘਟ ਘਟ ਅੰਤਰਿ ਜਿਸਕੀ ਜੋਤਿ ਸਮਾਨੀ ॥ ਤਿਸੁ ਨਾਲਿ ਕਿਆ ਚਲੈ
 ਪਹਨਾਮੀ..... ਗੁਰਮਤਿ ਮਾਨਿਆ ਕਰਣੀ ਸਾਰੁ ॥ ਗੁਰਮਤਿ ਮਾਨਿਆ ਮੇਖ ਦੁਆਰੁ ॥
 ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥" (ਪੰਨਾ ੯੩੨-੯੩੩)

ਇਹਨਾਂ ਪੰਗਤੀਆਂ ਵਿੱਚ ਸਤਿਗੁਰੂ ਅਮਰ ਦਾਸ ਜੀ ਜਿਹਤੇ ਕਿ ਪਹਿਲਾਂ ਖੁਦ
 ਕਾਸੀ-ਮੱਤ ਦੇ ਧਾਰਨੀ ਸਨ ਅਤੇ ਇਸ ਮੱਤ ਦੇ ਪੂਰਨ ਗਿਆਤਾ ਸਨ। ਜਦੋਂ ਉਹਨਾਂ ਨੇ
 ਇਹ ਸਮਝ ਲਿਆ ਕਿ ਕਾਸੀ ਮੱਤ ਪਾਰਦਰਸ਼ੀ ਨਹੀਂ ਹੈ, ਤਦ ਉਨ੍ਹਾਂ ਦੇ ਅੰਦਰ ਪਾਰਦਰਸ਼ੀ
 ਮੱਤ ਪ੍ਰਾਪਤ ਕਰ ਲੈਣ ਦੀ ਵਿਆਕੁਲਤਾ ਵੱਧ ਗਈ। ਜਿਸ ਦਾ ਪ੍ਰਗਟਾਵਾ ਉਹ ਇਹਨਾਂ
 ਪੰਗਤੀਆਂ ਵਿੱਚ ਕਰਦੇ ਮਾਲੂਮ ਦਿੰਦੇ ਹਨ। ਉਹ ਸੰਸਾਰੀ ਮੱਤਾਂ ਦੇ ਗਿਆਨ ਨੂੰ 'ਕਉਆ'
 ਕਾਲਾ ਗਿਆਨ (ਭਰਮ ਗਿਆਨ) ਮੰਨ ਕੇ, ਐਸਾ ਗਿਆਨ ਕਰਨ ਵਾਲੇ ਨੂੰ ਚੁੰਚ-ਗਿਆਨੀ
 ਆਖਦੇ ਹਨ। ਇਥੇ ਹੁਣ ਇਕ ਗੱਲ ਹੋਰ ਸਮਝਣ ਦੀ ਲੋਤ ਹੈ। ਉਹ ਇਹ ਕਿ ਗਿਆਨ
 ਜਿਤਨਾ ਚਿਰ ਮਨ ਨੂੰ ਪੂਰੀ ਤਰਾਂ ਨਾਲ ਮਾਰ ਨਾ ਦੇਵੇ ਜਾਂ ਪੂਰੀ ਤਰਾਂ ਨਾਲ ਮਨ ਦਾ ਸੁਡਾਅ
 ਨਾ ਬਦਲ ਦੇਵੇ ਉਤਨਾਂ ਚਿਰ ਗਿਆਨ ਮਨ ਅੰਦਰ ਪ੍ਰਵੇਸ਼ ਨਹੀਂ ਕਰ ਸਕਦਾ। ਇਹ
 ਗਿਆਨ ਮਨ ਦੇ ਬਾਹਰੀ ਹੀ ਸੁਤਿਆ ਰਹਿੰਦਾ ਹੈ। ਕਿਉਂਕਿ ਮਨ ਅੰਦਰਲੇ ਸ਼ੁਧ ਗਿਆਨ
 ਨੇ ਇਸ ਬਾਹਰੀ ਗਿਆਨ ਦੀ ਸੂਝੀ ਨੂੰ ਪ੍ਰਵਾਨ ਨਹੀਂ ਕੀਤਾ ਹੁੰਦਾ। ਮਨ ਦੁਚਿੰਤਾ ਵਿੱਚ
 ਫਸਿਆ ਰਹਿੰਦਾ ਹੈ ਜਾਂ ਇਉਂ ਕਹਿ ਲਵੇ ਕਿ ਇਸ ਗਿਆਨ ਰੂਪੀ ਬਾਣ ਦੀ ਮੁੱਖੀ ਅਜੇ
 ਮਨ ਦੀ ਭਰਮ-ਰੂਪੀ ਕਵਚ ਨੂੰ ਪਾਰ ਕਰਕੇ ਮਨ ਨੂੰ ਵਿਨੁ ਨਹੀਂ ਸਕੀ। ਇਸੇ ਲਈ ਇਹ

ਸਾਰੇ ਹੀ ਗਿਆਨ, ਭਰਮ-ਗਿਆਨ ਅਤੇ ਇਹਨਾਂ ਦੇ ਧਾਰਨੀਆਂ ਨੂੰ ਭਰਮ-ਗਿਆਨੀ (ਚੁੰਚ-ਗਿਆਨੀ) ਗੁਰਬਾਣੀ ਆਖਦੀ ਹੈ ।

ਗੁਰੂ ਨਾਨਕ ਦੇਵ ਜੀ ਨੇ ਪ੍ਰਮੇਸ਼ਰ ਨੂੰ 'ਸੱਚ' ਮੰਨਿਆ ਹੈ । ਦੁਨੀਆਂ ਦਾ ਹਰ ਕੋਈ ਆਦਮੀ ਸੱਚ ਨੂੰ ਚੰਗਾ ਮੰਨ ਕੇ ਪਿਆਰ ਕਰਦਾ ਹੈ । ਹਰ ਕੋਈ ਸੱਚ ਨੂੰ ਢੂਢਦਾ ਹੈ । ਸੰਸਾਰ ਵਿੱਚ ਸਾਰੀ ਬਹਿਸ ਦਾ ਵਿਸ਼ਾ ਹੈ, ਸੱਚ ਦੀ ਤਲਾਸ਼ ਬਣਿਆ ਰਹਿੰਦਾ ਹੈ ਪਰ ਸੱਚ ਸੰਸਾਰੀ ਬੁਧੀ ਦੀ ਪਕੜ ਦੇ ਅਗੇ ਹੋਰ ਅਗੇ ਹੀ ਰਿਹਾ ਹੈ । ਜਿਸਦਾ ਕਾਰਨ ਇਹ ਹੈ ਕਿ ਆਦਮੀ ਨੇ ਸੱਚ ਨੂੰ ਮਾਇਆ ਦੇ ਚਸਪਿਆਂ ਲਗਾ ਕੇ ਦੇਖ ਲੈਣ ਦੀ ਗਲਤੀ ਕੀਤੀ ਹੋਈ ਹੈ । ਮਾਇਆ ਦੀ ਐਨਕ ਦਾ ਸੀਸ਼ਾ ਤਾਂ ਸੱਚ ਨੂੰ ਢਕਣ ਵਾਸਤੇ ਹੀ ਪੈਦਾ ਕੀਤਾ ਗਿਆ ਸੀ । ਇਸੇ ਸੀਸ਼ੇ ਦੇ ਪਿੱਛੇ ਤਾਂ ਝੂਠੀ ਮਾਇਆ ਸਜ਼ ਕੇ ਸੱਚ ਨੇ ਛੁੱਪ ਜਾਣ ਦੀ ਠੱਗੀ ਰਚੀ ਸੀ । ਇਸ ਲਈ ਸੱਚ ਨੂੰ ਦੇਖਣ ਲਈ ਇਸ ਮਾਇਆ ਦੀ ਐਨਕ ਨੂੰ ਉਤਾਰ ਦੇਣ ਦੀ ਗੱਲ ਗੁਰਮਤਿ ਵਿੱਚ ਪ੍ਰਮੇਸ਼ਰ ਨੇ ਆਪ ਲਿਖਾਈ ਹੈ । "ਜਿਵ ਫੁਰਮਏ ਤਿਵ ਤਿਵ ਪਾਹਿ ॥" ਤਾਂ ਹੁਣ ਇਹ ਸਮਝ ਲੈਣਾ ਚਾਹੀਦਾ ਹੈ ਕਿ ਬਾਕੀ ਦੀਆਂ ਸਭ ਬਾਜ਼ਾਰੀ ਮੰਤਾ ਸੱਚ ਨੂੰ ਕਿਵੇਂ ਜਾਣ ਸਕਦੀਆਂ ਹਨ, ਸੱਚਾਈ ਤੱਕ ਕਿਵੇਂ ਪਹੁੰਚ ਸਕਦੀਆਂ ਸਨ । ਇਹ ਤਾਂ ਸਾਰੀਆਂ ਹੀ ਗੁਰਮਤਿ ਦੇ ਤੁਰਕਾਂ ਅਗੇ ਛਲਣੀ-ਛਲਣੀ ਹੋਈਆਂ ਨਜ਼ਰ ਆਉਂਦੀਆਂ ਹਨ । ਇਸੇ ਲਈ ਸਤਿਗੁਰੂ ਜੀ ਗਿਆਨ ਤੋਂ ਸੰਖਣਿਆਂ ਨੂੰ ਇਸ ਆਵਾ-ਗਵਣ ਦੇ ਚੱਕਰ ਵਿੱਚ ਹੀ ਫਸੇ ਰਹਿਣ ਵਾਲ ਆਖਦੇ ਹਨ ਕਿਉਂਕਿ ਗਿਆਨ ਤੋਂ ਬਿਨਾਂ ਕੀਤਾ ਹੋਇਆ ਹੋਰ ਕੋਈ ਭੀ ਕਰਮ ਜਾਂ ਜਪ-ਤਪ ਨਿਸਫਲ, ਬੋਅਰਬ ਹੀ ਹੁੰਦਾ ਹੈ । ਕੇਵਲ ਉਸੇ ਕੰਮ ਨੂੰ ਗੁਰਮਤਿ ਵਿੱਚ ਠੀਕ ਮੰਨਿਆ ਗਿਆ ਹੈ, ਜਿਸਦੇ ਕਰਨ ਨਾਲ ਗੁਰਮਤਿ ਦੀ ਸੋਚੀ ਹੁੰਦੀ ਹੋਵੇ । ਗਿਆਨ ਤੋਂ ਬਗੈਰ ਕੀਤਾ ਹੋਇਆ ਕੰਮ ਦਰਗਾਹ ਵਿੱਚ ਪ੍ਰਵਾਨ ਨਹੀਂ ਹੈ । ਕੋਈ ਭੀ ਪੁੰਨ ਦਾਨ ਜਾਂ ਪੂਜਾ-ਪਾਠ ਕਰਕੇ ਉਸਦੇ ਬਦਲੇ ਪਰਮੇਸ਼ਰ ਦੀ ਕ੍ਰਿਪਾ ਦ੍ਰਿਸ਼ਟੀ ਦੀ ਹੀ ਅਰਦਾਸ ਕੀਤੀ ਜਾਵੇ, ਫਿਰ ਉਹ ਕੀਤਾ ਹੋਇਆ ਨੇਕ-ਕੰਮ ਫਲਦਾਇਕ ਅਤੇ ਦਰਗਾਹ ਵਿੱਚ ਪ੍ਰਵਾਨ ਹੋ ਜਾਂਦਾ ਹੈ । ਉਸਦੀ ਘਾਲ ਬਾਈਂ ਪੈ ਜਾਂਦੀ ਹੈ ।

ਮਨ ਗਿਆਨ ਤੋਂ ਬਿਨਾਂ ਡੋਲਦਾ ਰਹਿੰਦਾ ਹੈ, ਉਹ ਇਸ ਲਈ ਕਿ ਮਨ ਨੂੰ ਤਾਂ ਕੇਵਲ ਸੱਚ ਹੀ ਬੰਨ ਸਕਦਾ ਹੈ । ਬਾਕੀ ਸਾਰੇ ਗਿਆਨ ਤਾਂ ਇਸ ਮਨ ਅਤੇ ਬੁਧੀ ਨੇ ਮਿਲਕੇ ਪੈਦਾ ਕੀਤੇ ਹਨ । ਇਹ ਮਨ ਨੂੰ ਕਿਵੇਂ ਰੋਕ ਸਕਦੇ ਹਨ । ਮਨ ਨੂੰ ਕੇਵਲ ਉਹੀ ਗਿਆਨ ਰੋਕ ਸਕਦਾ ਹੈ ਜਿਸਨੇ ਕਿ ਇਸ ਮਨ ਤੇ ਬੁਧੀ ਨੂੰ ਪੈਦਾ ਕੀਤਾ ਹੋਵੇ ਜਾ ਇਉਂ ਕਹਿ ਲਵੇ ਕਿ ਜਿਸਦੀ ਰੌਸ਼ਨੀ ਵਿਚੋਂ, ਮਨ-ਬੁਧੀ ਰੌਸ਼ਨ ਹੁੰਦੇ ਹੋਣ । ਉਸਦੇ ਅਗੇ ਹੀ ਮਨ ਹਾਰ ਮੰਨ ਕੇ ਉਸਦੇ ਹੁਕਮ ਵਿੱਚ ਰਹਿ ਸਕਦਾ ਹੈ । ਇਸੇ ਲਈ ਸਤਿਗੁਰੂ ਜੀ ਸੰਸਾਰੀ ਮੰਤਾਂ ਦੇ ਧਾਰਨੀ ਮਾਇਆ ਧਾਰੀਆਂ ਨੂੰ ਕਦੇ ਭੀ ਤ੍ਰਿਪਤ ਨਾ ਹੋਣ ਵਾਲੇ ਆਖਦੇ ਹਨ ਕਿਉਂਕਿ ਇਹ ਲੋਕ ਅਜੇ ਤੱਕ ਮਾਇਆ ਤੋਂ ਮਨ ਦੇ ਤ੍ਰਿਪਤ ਹੋ ਜਾਣ ਦਾ ਭਰਮ ਪਾਲੀ ਬੈਠੇ ਹਨ । ਇਸੇ ਲਈ ਇਹ ਲੋਕ ਆਪਣੀ ਤ੍ਰਿਪਤੀ ਦੀ ਬਜਾਏ ਬੇ-ਚੈਨੀ ਵੱਧਦੀ ਜਾਂਦੀ ਹੈ । ਗੁਰੂ ਅਰਜਨ ਸਾਹਿਬ

ਕਬਨ ਕਰਦੇ ਹਨ : - "ਜਿਉ ਪਾਵਕ ਈਧਨਿ ਨਹੀਂ ਪ੍ਰਾਪੈ ਬਿਨੁ ਹਰਿ ਕਹਾ ਅਘਾਈ ॥" (ਪੰਨਾ ੯੨)

ਇਹਨਾਂ ਗਿਆਨ ਦੇ ਸੱਖਣਿਆਂ ਨੂੰ ਅਧ-ਵਾਟੇ ਹੀ ਕਾਲ ਨੇ ਗੁਸ਼ ਲੈਣਾ ਹੈ ਜਾਂ ਇਉਂ ਕਹਿ ਲਵੇ ਕਿ ਜਿਸ ਮੰਜ਼ਿਲ ਤੇ ਪਹੁੰਚਣ ਲਈ ਮਨੁੱਖਾ ਜਨਮ ਮਿਲਿਆ ਸੀ, ਉਸ ਮੰਜ਼ਿਲ ਤੇ ਪਹੁੰਚਣ ਤੋਂ ਪਹਿਲਾਂ ਹੀ ਇਹ ਲੋਕ ਜਮ ਦੇ ਡੰਡੇ ਦੀ ਮਾਰ ਹੋਣ ਆ ਜਾਂਦੇ ਹਨ। ਕਿਉਂਕਿ ਗਿਆਨ ਤੋਂ ਸੱਖਣੇ ਹੋਣ ਕਰਕੇ ਇਹ ਆਪਣੇ ਅਧ ਨੂੰ ਮਾਇਆ ਤੂਪੀ ਸੱਪਣੀ ਦੇ ਡੰਗ ਤੋਂ ਨਹੀਂ ਬਚਾ ਸਕਦੇ, ਇਹ ਅਧ-ਵਾਟੇ ਹੀ ਮਰ ਜਾਂਦੇ ਹਨ। ਇਸ ਲਈ ਸਤਿਗੁਰੂ ਜੀ ਜੋਗੀਆਂ ਨੂੰ ਉਪਦੇਸ਼ ਕਰਦੇ ਹੋਏ ਆਖ ਰਹੇ ਹਨ ਕਿ ਹੇ ਜੋਗੀ-ਜਨੋਂ, ਜਿਸ ਦ੍ਰਿਸ਼ਟੀ ਨਾਲ ਆਪਾਂ ਇਹ ਵਿਚਾਰਿਆ ਹੈ ਉਸਤੋਂ ਸਾਫ਼ ਜਾਹਿਰ ਹੈ ਕਿ ਗੁਰਮਤਿ ਗਿਆਨ ਦੀ ਪ੍ਰਾਪਤੀ ਤੋਂ ਵਗੈਰਾਂ, ਗੁਰਮਤਿ ਦਾ ਪੱਲਾ ਫੜੇ ਤੋਂ ਬਗੈਰ ਇਸ ਭਵ-ਸਾਗਰ ਵਿੱਚ ਜੀਵ ਘਾਟੇ ਵਿੱਚ ਹੀ ਰਹੇਗਾ। ਗੁਰਮਤਿ ਨੂੰ ਛੱਡ ਕੇ ਜੀਵਾਂ ਨੂੰ ਘਾਟੇ ਹੀ ਘਾਟੇ ਝੱਲਣੇ ਪੈਂਦੇ ਹਨ।

"ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥ ਅਵਗਣ ਮੇਟੈ ਗੁਣਿ ਨਿਸਤਾਰੈ ॥
ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰੈ ॥ ਗੁਰਮੁਖਿ ਕਦੇ ਨ ਆਵੈ ਹਾਰਿ ॥
ਤਨੁ ਹਟੜੀ ਇਹੁ ਮਨੁ ਵਣਜਾਰਾ ॥ ਨਾਨਕ ਸਹਜੇ ਸਚੁ ਵਪਾਰਾ ॥ ੩੯ ॥

ਜਿਸਨੂੰ ਪੂਰੇ ਗਿਆਨ ਦੀ ਪ੍ਰਾਪਤੀ ਹੋ ਜਾਵੇ, ਗੁਰ ਉਪਦੇਸ਼ ਦੀ ਸਮਝ ਆ ਜਾਵੇ, ਉਹ ਮਾਇਆ ਤੋਂ ਪਾਰ ਉਸ ਪ੍ਰਮੇਸ਼ਰ ਨੂੰ ਦੇਖ ਲੈਣ ਵਾਲੀ ਦ੍ਰਿਸ਼ਟੀ ਵਾਲਾ ਹੋ ਜਾਂਦਾ ਹੈ। ਉਸਦੇ ਅੰਦਰਲੇ ਸਾਰੇ ਅਵਗੁਣ ਮਿਟ ਜਾਂਦੇ ਹਨ ਅਤੇ ਗੁਣ ਹੀ ਗੁਣ ਬਚ ਜਾਂਦੇ ਹਨ, ਜਿਸ ਵਿੱਚੋਂ ਉਸਨੂੰ ਪਰਮੇਸ਼ਰ (ਜੋਤ-ਸਰੂਪ) ਆਪਣੇ ਅੰਦਰ ਹੀ ਦ੍ਰਿਸ਼ਟ-ਮਾਨ ਹੋ ਜਾਂਦਾ ਹੈ। ਉਸ ਹਾਲਤ ਵਿੱਚ ਗੁਰ-ਉਪਦੇਸ਼ ਦੀ ਵਿਚਾਰ ਹਿਰਦੇ ਵਿੱਚ ਨਿਰੰਤਰ ਚਲਦੀ ਰਹਿਣ ਕਰਕੇ ਮਾਇਆ ਤੋਂ ਅੱਲੋਂਗ ਹੋਏ ਬੈਠੇ ਮਨ ਨੂੰ ਮਹਾ ਸੁਖ ਦਾ ਅਨੁਭਵ ਹੁੰਦਾ ਰਹਿੰਦਾ ਹੈ। ਇਸੇ ਨੂੰ ਜੀਵਨ ਮੁਕਤ ਅਵਸਥਾ ਜਾਂ ਤੁਰੀਆ ਪਦ ਕਹਿੰਦੇ ਹਨ। ਗੁਰਮੁਖਾਂ ਨੂੰ ਕਦੇ ਭੀ ਹਾਰ ਦਾ ਮੂੰਹ ਨਹੀਂ ਦੇਖਣਾ ਪੈਂਦਾ। ਹਾਰ ਦਾ ਮੂੰਹ ਤਾਂ ਕੇਵਲ ਉਸ ਨੂੰ ਹੀ ਦੇਖਣਾ ਪੈਂਦਾ ਹੈ ਜਿਹੜਾ ਸਰਬ-ਸ਼ਕਤੀਮਾਨ ਸੱਚ ਦੇ ਧੜੇ ਨੂੰ ਛੱਡ ਕੇ ਆਪਣਾ ਵੱਖਰਾ ਝੰਡਾ ਗੱਡ ਲਵੇ। ਗੁਰਮੁਖਾਂ ਦਾ ਧੜਾ ਤਾਂ ਸਰਬ-ਸ਼ਕਤੀਮਾਨ ਵਾਲਾ ਧੜਾ ਹੀ ਹੈ ਇਸ ਲਈ ਉਹਨਾਂ ਨੂੰ ਕਦੇ ਹਾਰ ਦਾ ਮੂੰਹ ਨਹੀਂ ਦੇਖਣਾ ਪਿਆ ਕਰਦਾ। ਗੁਰਮੁਖਾਂ ਦਾ ਸਰੀਰ ਇਕ ਚਲਦੀ ਫਿਰਦੀ ਕੋਠੜੀ (ਹੱਟੀ-ਦੁਕਾਨ) ਹੁੰਦਾ ਹੈ ਅਤੇ ਇਸ ਵਿੱਚ ਮਨ ਵਪਾਰੀ ਨਾਮ (ਗਿਆਨ) ਦਾ ਵਾਪਾਰ ਕਰਿਆ ਕਰਦਾ ਹੈ। ਉਹ ਪ੍ਰਮੇਸ਼ਰ ਦੇ ਅੱਮ੍ਲ ਗੁਣਾਂ ਨੂੰ ਅੱਮ੍ਲ ਹੀ ਵਰਤਾਇਆ ਕਰਦਾ ਹੈ। ਇਸ ਤਰੀਕੇ ਨਾਲ ਉਹ ਪਰਮ-ਅੰਦਰ ਵਿੱਚ ਵਿਚਰਦਾ ਹੋਇਆ ਸੱਚ ਦਾ ਵਪਾਰ ਕਰਦਾ ਹੈ। ਭਾਵੇਂ ਇਹ ਵਪਾਰੀ, ਸੱਚ ਦੇ ਵਪਾਰ ਕਰਨ ਵੇਲੇ ਕਿਸੇ ਮਾਇਆ ਤੂਪੀ ਪਦਾਰਥ ਦੇ ਲੈਣ ਦੇਣ ਦੇ ਖਿਲਾਫ਼ ਹੁੰਦਾ ਹੈ ਪਰ ਫਿਰ ਭੀ ਇਸਦੇ ਆਪਣੇ ਕਿਸੇ ਸੁਆਰਬ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਉਂਕਿ ਜਿਤਨਾਂ ਨਾਮ ਧਨ ਇਹ ਖਰਚ ਕਰਦਾ,

ਵੰਡਦਾ ਹੈ, ਇਸ ਤੋਂ ਕਿਤੇ ਜਿਆਦਾ ਇਸਨੂੰ ਪ੍ਰਮੇਸ਼ਰ ਦੇ ਖੜਾਨੇ ਵਿਚੋਂ ਸਿੱਧਾ ਮਿਲਦਾ ਰਹਿੰਦਾ ਹੈ। ਜੇ ਇਸ ਧਨ ਦਾ ਖਰਚ ਕਿਸੇ ਵਜ੍ਹਾ ਨਾਲ ਬੰਦ ਹੋ ਜਾਵੇ ਤਾਂ ਪਿੱਛੋਂ ਸਪਲਾਈ ਭੀ ਚੁਕ ਜਾਂਦੀ ਹੈ। ਇਸ ਲਈ ਸਪਲਾਈ ਚਾਲੂ ਰੱਖਣ ਲਈ ਇਸਦਾ ਖਰਚ ਕਰਦੇ ਰਹਿਣਾ ਇਕ ਮਜ਼ਬੂਰੀ ਬਣੀ ਰਹਿੰਦੀ ਹੈ।

"ਗੁਰਮੁਖਿ ਬਾਧਿ ਸੇਤੁ ਬਿਧਾਤੈ ॥ ਲੰਕ ਲੂਟੀ ਦੈਤ ਸੰਤਾਪੈ ॥
ਰਾਮ ਚੰਦਿ ਮਾਰਿਓ ਅਹਿ ਰਾਵਣੁ ॥ ਭੇਦੁ ਬਣੀਖਣ ਗੁਰਮੁਖਿ ਪਰਚਾਇਣੁ ॥
ਗੁਰਮੁਖਿ ਸਾਇਰਿ ਪਾਹਣ ਤਾਰੇ ॥ ਗੁਰਮੁਖਿ ਕੋਟਿ ਤੇਰੀਸ ਉਧਾਰੇ ॥ ੪੦ ॥

ਸਤਿਗੁਰੂ ਜੀ ਇਹਨਾਂ ਪੰਗਤੀਆਂ ਵਿੱਚ ਗੁਰਮੁਖ ਨੂੰ ਭਵ-ਸਾਗਰ ਪਾਰ ਕਰਨ ਲਈ ਕਿਸੇ ਬੇਤੀ ਜਾਂ ਜਹਾਜ ਦੀ ਥਾਂ 'ਸੇਤੁ' (ਪੁਲ) ਆਖਦੇ ਹਨ, ਪਰ ਪਿਛਲੇ ਗ੍ਰੰਥਾਂ ਵਿੱਚ ਕਿਸੇ ਮੱਤ ਨੂੰ ਬੇਤੀ (ਕਿਸਤੀ) ਜਾਂ ਜਹਾਜ ਤੱਕ ਹੀ ਦਰਜਾ ਪ੍ਰਾਪਤ ਸੀ। ਇਹ ਠੀਕ ਹੈ ਕਿ ਜਹਾਜ ਸਮੁੰਦਰ ਨੂੰ ਚੀਰਦੇ ਹੋਏ ਇਕ ਕਿਨਾਰੇ ਤੋਂ ਦੂਸਰੇ ਕਿਨਾਰੇ ਤੱਕ ਚਲੇ ਜਾਂਦੇ ਹਨ ਪਰ ਇਹ ਜਹਾਜ ਛੁੱਬਦੇ ਭੀ ਰਹਿੰਦੇ ਹਨ। ਜਿਸਦਾ ਮਤਲਬ ਇਹ ਹੈ ਕਿ ਜਹਾਜ ਵਿੱਚ ਬੈਠ ਕੇ ਸਮੁੰਦਰ-ਪਾਰ ਕਰਨ ਸਮੇਂ ਛੁੱਬ ਜਾਣ ਦਾ ਖਤਰਾ ਬਣਿਆ ਰਹਿੰਦਾ ਹੈ ਕਿਉਂਕਿ ਇਹ ਜਹਾਜ ਸਮੁੰਦਰ ਪਾਰ ਕਰਨ ਵਿੱਚ ਸੌਂ ਫੀਸਦੀ ਸਮਰੱਥਾ ਨਹੀਂ ਰੱਖਦਾ, ਇਸ ਵਿਚਲਿਆਂ ਕਮਜ਼ੋਰੀਆਂ ਕਾਰਨ ਇਹ ਛੁੱਬ ਭੀ ਜਾਇਆ ਕਰਦਾ ਹੈ। ਇਹੀ ਗੱਲ ਭਵ-ਸਾਗਰ ਪਾਰ ਕਰਨ ਵਿੱਚ ਕਿਸੇ ਜਹਾਜ ਲਈ ਹੋਰ ਭੀ ਖਤਰਨਕ ਹੈ, ਇਥੇ ਤਾਂ ਹਵਾ ਸਮਾਨ ਕਮਜ਼ੋਰੀ ਹੀ ਭਵ ਸਾਗਰ ਪਾਰ ਕਰਨ ਵਾਲੇ ਜਹਾਜ ਨੂੰ ਲੈ ਛੁੱਬਦੀ ਹੈ। ਇਸ ਲਈ ਗੁਰਮਤਿ ਵਿੱਚ ਪੂਰੇ ਗੁਰੂ ਦੇ, ਪੂਰੇ ਗਿਆਨ ਦੀ, ਪੂਰੀ ਦ੍ਰਿਸ਼ਟੀ ਹੀ ਭਵ-ਸਾਗਰ ਤਾਰਨ-ਹਾਰੀ ਹੈ, ਜਿਸ ਵਿੱਚ ਕਿਧਰੇ ਭੀ ਮਾਇਆ ਰੂਪੀ ਹਵਾ ਦਾ ਦਬਾਉ ਨਹੀਂ ਪੈਂਦਾ। ਇਸ ਲਈ ਸਤਿਗੁਰੂ ਜੀ ਗੁਰਮਤਿ ਦੇ ਧਾਰਨੀ ਗੁਰਮੁਖਾਂ ਨੂੰ ਭਵ-ਸਾਗਰ ਪਾਰ ਕਰਨ ਦਾ ਪੁਲ (ਸੇਤ) ਆਖਦੇ ਹਨ। ਪੁਲ ਕਦੇ ਭੀ ਛੁੱਬਿਆ ਨਹੀਂ ਕਰਦੇ ਪਰ ਜੇ ਕਦੇ ਐਸਾ ਭਾਣਾ ਪ੍ਰਮੇਸ਼ਰ ਦਾ ਵਰਤ ਜਾਵੇ ਕਿ ਇਸ ਭਵ-ਸਾਗਰ ਵਿੱਚ ਭਰਮ ਦਾ ਲੈਵਲ ਇਤਨਾ ਉਚਾ ਹੋ ਜਾਵੇ, ਕਿ ਗੁਰਮੁਖ ਰੂਪੀ ਗਿਆਨ ਦੇ ਪ੍ਰਚਾਰ ਦਾ ਰੌਲਾ-ਰੋਪਾ ਲੋਕਾਂ ਦੀ ਸਮਝ ਵਿੱਚ ਆਉਣ ਲੱਗ ਜਾਵੇ ਅਤੇ ਇਹਨਾਂ ਦੇ ਕੁੜ ਗਿਆਨ ਅਤੇ ਕਪਟ ਨੂੰ ਲੋਕ ਸਮਝਣ ਲੱਗ ਜਾਣ ਤਾਂ ਫਿਰ ਲੋਕਾਈ ਦੇ ਮਨ ਵਿੱਚੋਂ ਭਰਮ-ਗਿਆਨ ਦਾ ਲੈਵਲ ਨੀਵਾਂ ਹੋ ਜਾਂਦਾ ਹੈ, ਤਦ ਉਪਰੰਤ ਗੁਰਮਤਿ ਵਿੱਚੋਂ ਪ੍ਰਗਟ ਹੋਇਆ ਗੁਰਮੁਖ ਰੂਪੀ ਬ੍ਰਹਮ ਗਿਆਨ ਦਾ ਪੁਲ ਫਿਰ ਪ੍ਰਗਟ ਹੋ ਜਾਇਆ ਕਰਦਾ ਹੈ। ਜਿਸ ਉਤੋਂ ਦੀ ਲੰਘ ਕੇ ਇਸ ਭਵ-ਸਾਗਰ ਤੋਂ ਦੁੱਖੀ ਹੋਏ ਲੋਕ, ਪਾਰ ਹੋ ਜਾਂਦੇ ਹਨ।

ਸਤਿਗੁਰੂ ਜੀ ਆਖਦੇ ਹਨ ਕਿ ਗੁਰਮੁਖ ਨੇ ਹਿਰਦੇ ਰੂਪੀ ਲੰਕਾ ਵਿੱਚ ਜਿਥੇ ਮਨ-ਰੂਪੀ ਰਾਵਣ ਦਾ ਰਾਜ ਹੈ ਅਤੇ ਵਿਚਾਲੇ ਸਰੀਰ ਸਰੋਵਰ ਜਾਂ ਮਾਇਆ ਰੂਪੀ ਸਾਗਰ ਹੈ, ਨੂੰ ਪਾਰ ਕਰਨ ਲਈ ਇਕ ਪੁਲ ਬਣਾ ਲਿਆ ਹੈ। ਜਿਸਦਾ ਆਦਿ ਗੁਰਮੁਖ (ਸਾਚ

ਸ਼ਬਦ) ਮੁਕਤ-ਦੁਆਰ ਗੁਰਮੁਖ ਦਾ ਹਿਰਦਾ ਅਤੇ ਦੂਸਰਾ ਸਿਰਾ ਮਾਇਆ ਤੋਂ ਪਾਰ ਸੁਖ ਸਾਗਰ ਹੈ। ਜੇ ਕੋਈ ਗੁਰਬਾਣੀ, ਗੁਰ-ਸ਼ਬਦ (ਗੁਰ-ਉਪਦੇਸ਼) ਨੂੰ ਗੁਰਮੁਖ ਦਾ ਹਿਰਦਾ ਮੰਨ ਕੇ ਇਸੇ ਵਿੱਚ ਸਮਾਅ ਜਾਵੇ ਫਿਰ ਇਸੇ ਮੁਕਤ ਦੁਆਰ ਰਾਹੀਂ ਭਵ ਸਾਗਰ ਤੋਂ ਪਾਰ ਹੋ ਸਕਦਾ ਹੈ। "ਨਾਨਕ ਗੁਰਮੁਖ ਮੁਕਤਿ ਦੁਆਰੁ" ॥

ਜਦੋਂ ਗੁਰੂ ਦਾ ਗਿਆਨ ਇਸ ਸਰੀਰ ਸਰੋਵਰ ਨੂੰ ਪਾਰ ਕਰਕੇ ਹਿਰਦੇ ਰੂਪੀ ਲੰਕਾ ਵਿੱਚ ਪਹੁੰਚ ਜਾਵੇ ਤਾਂ ਫਿਰ ਲੰਕਾ ਵਿੱਚ ਉਥੱਲ ਪ੍ਰੋਥੱਲ ਮੌਚ ਜਾਂਦੀ ਹੈ। ਅਵਗੁਣਾਂ ਦੇ ਬਜ਼ਾਰ ਉਜੱਡ ਜਾਂਦੇ ਹਨ। ਅਵਗੁਣ ਰੂਪੀ ਦੈਤਾ ਉਤੇ ਚੰਡੀ (ਗੁਰਮਤਿ) ਰੂਪੀ ਗਿਆਨ ਖਤਗ ਦੇ ਪਰਹਾਰ ਹੁੰਦੇ ਹਨ। ਇਹ ਗਰੀਬੀ ਦੀ ਗਦਾ ਅਵਗੁਣਾਂ ਨੂੰ ਕੁਟ ਕੁਟ ਕੇ ਲੰਕਾ ਵਿੱਚ ਮਾਰ ਦਿੰਦੀ ਹੈ। ਅਵਗੁਣਾਂ ਦੇ ਸਿਰ ਤੇ ਸੰਤਾਪ ਦੀ ਘੜੀ ਆ ਜਾਂਦੀ ਹੈ। ਇਸ ਦੋਰਾਨ ਮਨ (ਚੰਦ) ਪੂਰਨ ਗਿਆਨ ਪ੍ਰਾਪਤ ਕਰਕੇ ਸੁਰਜ-ਵੰਸ਼ੀ ਰਾਮ (ਬ੍ਰਹਮ-ਗਿਆਨ) ਦਾ ਰੂਪ ਬਣ ਜਾਂਦਾ ਹੈ। ਹੁਣ ਚੰਦਰਮੇ ਦੀ ਜਗ੍ਹਾ ਸੁਰਜ (ਬ੍ਰਹਮ-ਗਿਆਨ) ਮੱਲ ਲੈਂਦਾ ਹੈ, ਜਿਸ ਨਾਲ ਮਨ ਦਾ ਪਹਿਲਾ ਗਿਆਨ ਜੋ ਕਿ ਹੰਕਾਰ ਦਾ ਰੂਪ ਹੀ ਹੁੰਦਾ ਹੈ, ਨਸ਼ਟ ਹੋ ਜਾਂਦਾ ਹੈ। ਮਨ ਦਾ ਪਹਿਲਾ ਸੁਭਾਅ ਮਰ ਜਾਂਦਾ ਹੈ ਜਿਸਨੂੰ ਕਿ ਸਤਿਗੁਰੂ ਜੀ "ਅਹਿ ਰਾਵਣ" ਆਖਦੇ ਹਨ। ਗੁਰਬਾਣੀ ਵਿੱਚ ਭਗਤ ਕਬੀਰ ਜੀ "ਰਾਜਾ ਰਾਮ" ਦੇ ਅਰਥ ਇਉਂ ਕਰਦੇ ਹਨ, "ਰਾਜਾ ਰਾਮ ਨਾਮ ਮੌਰਾ ਬ੍ਰਹਮ ਗਿਆਨ ॥" ਸਬਦੁ ਭਾਖਤ ਸਸਿ ਜੋਤਿ ਅਪਾਰਾ ॥ ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥" ਗੁਰਬਾਣੀ ਅਨੁਸਾਰ ਰਾਮ-ਨਾਮ ਦਾ ਸਪਸ਼ਟ ਅਰਥ 'ਤਤ ਗਿਆਨ' ਜਾਂ ਬ੍ਰਹਮ ਗਿਆਨ ਹੈ। "ਅਹਿ ਰਾਵਣ" ਦਾ ਅਰਥ ਹੈ 'ਅੰਹ ਬ੍ਰਧਿ' ਦਾ ਧਾਰਨੀ ਹੋ ਕੇ ਮਾਇਆ ਦੇ ਬਿਛੁ ਨਾਲ ਚਿੰਬੜੀਆ ਹੋਇਆ "ਮਨ"। ਸਤਿਗੁਰੂ ਜੀ ਦਾ ਮਕਸਦ ਇਥੇ ਰਮਾਇਣ ਦੀ ਕਥਾ ਦੇ ਗਿਆਨ ਕਰਵਾਉਣ ਤੋਂ ਨਹੀਂ; ਉਹ ਤਾਂ ਜੋਗੀਆਂ ਨੂੰ ਬ੍ਰਹਮ ਗਿਆਨ ਉਪਦੇਸ਼ ਦੇ ਰਹੇ ਹਨ। "ਮਹਾ ਪੁਰਖਾਂ ਕਾ ਬੋਲਣਾ, ਹੋਵੈ ਕਿਤੈ ਪਰਬਾਇ ॥ ਓਇ ਅੰਮ੍ਰਿਤ ਭਰੇ ਭਰਪੁਰ ਹਹਿ ਉਨਾ ਤਿਲੁ ਨ ਤਮਾਇ ॥" "ਕਾਇਆ ਅੰਦਰਿ ਗੜ੍ਹ ਕੋਣੁ ਹੈ, ਸਤਿ ਦਿੰਸਤਰ ਦੇਸਾ ॥" ਅਪੇ ਤਾਤੀ ਲਾਈਅਨੁ ਸਭ ਮਹਿ ਪਰਵੇਸਾ ॥" ਜਿਸਤੋਂ ਸਪਸ਼ਟ ਹੈ ਕਿ ਗੁਰਬਾਣੀ ਵਿੱਚ ਜਦ ਕਿਸੇ ਗੜ੍ਹ-ਕੋਣ (ਕਿਲੇ) ਦੇਸ਼ ਜਾਂ ਸ਼ਹਿਰ (ਪਟਨ) ਦੀ ਗੱਲ ਆਈ ਹੈ ਤਾਂ ਉਸਦਾ ਸੰਬੰਧ ਕਾਇਆ ਦੇ ਅੰਦਰ ਨਾਲ ਹੀ ਹੈ। ਹੋਰ ਕੋਈ ਬਾਹਰ ਦੀ ਗੱਲ ਨਹੀਂ। ਰਚਨਾ ਅੰਦਰ ਦੀ ਕਹੀ ਹੋਈ ਗੱਲ ਦੇ ਅਰਥ ਹਿਰਦੇ ਵਿੱਚੋਂ ਖੇਤ ਕੇ ਉਸਦਾ ਨਿਰਾਕਾਰੀ ਰੂਪ ਸਮਝ ਕੇ ਹੀ ਇਸ ਨਿਰਾਕਾਰੀ ਬਾਣੀ ਦੇ 'ਅਰਥ ਭਾਵ' ਨੂੰ ਸਮਝਿਆ ਜਾ ਸਕਦਾ ਹੈ। ਇਸ ਲਈ ਜਿਹਨਾਂ ਨੇ ਬਾਹਰੀ ਅਰਥ ਕਰ ਲਏ ਉਹਨਾਂ ਨੂੰ ਗੁਰਬਾਣੀ ਵਿੱਚ ਵਿਰੋਧ-ਭਾਸ ਨਜ਼ਰ ਆਉਣ ਲੱਗ ਪਿਆ। ਅਤੇ ਉਹ ਮਾਇਆ ਰੂਪੀ ਅਰਥਾਂ ਨਾਲ ਜੁੜਕੇ ਸਰੀਰ ਤੱਕ ਹੀ ਸੀਮਤ ਰਹਿ ਗਏ। ਬਾਹਰ ਮੁਖੀ ਅਰਥ ਹੀ ਸਾਨੂੰ ਬਾਹਰੀ ਸਰੀਰ ਤੋਂ ਅੱਗੇ, ਅੰਦਰਲੇ ਸਰੀਰ(ਹਿਰਦੇ- ਮਨ) ਤੱਕ ਨਹੀਂ ਜਾਣ ਦਿੰਦੇ, ਜਿਥੋਂ ਕਿ ਇਹ ਬਾਣੀ (ਗੁਰਬਾਣੀ) ਪ੍ਰਗਟ ਹੁੰਦੀ ਹੈ।

ਪਰ ਭਰਮ ਗਿਆਨੀਆਂ ਨੇ ਤਾਂ ਗੁਰਬਾਣੀ ਨੂੰ ਸਮਝਣ ਦੀ ਕੋਸ਼ਿਸ਼ ਹੀ ਨਹੀਂ ਕੀਤੀ ਜਾਪਦੀ, ਜਿਵੇਂ "ਰੋਵੈ ਰਾਮੁ ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੜਿ ਗਇਆ ॥"

ਇਥੋਂ ਰਾਮੁ ਦੇ ਦੋਸ਼ ਨਿਕਾਲਾ ਮਿਲਣ ਵੇਲੇ ਰੋਣ ਦਾ ਕਾਰਨ ਸੀਤਾ ਤੇ ਲਖਮਣ ਦਾ ਵਿਛੁੜ ਜਾਣਾ ਮੰਨਿਆ ਹੈ। ਜਦ ਕਿ ਸੀਤਾ ਤੇ ਲਖਮਣ ਰਮਾਇਣ ਅਨੁਸਾਰ ਰਾਮ ਚੰਦਰ ਦੇ ਸਹਿਰ ਛੱਡਣ ਵੇਲੇ ਨਾਲ ਹੀ ਸਨ। ਵਿਛੋਤਾ ਤਾਂ ਰਾਮ ਚੰਦਰ ਨੂੰ ਮਾਤਾ ਪਿਤਾਜਾ ਬਾਕੀ ਪਰਿਵਾਰ ਨਾਲੋਂ ਭੱਲਣਾ ਪਿਆ। ਪਰ ਭਰਮ ਗਿਆਨੀਆਂ ਦੀ ਅੰਧ ਵਿਸ਼ਵਾਸ ਵਿੱਚ ਸੁੱਤੀ ਹੋਈ ਬੁਧੀ ਇਸ ਠੋਕਰ ਨੂੰ ਮਹਿਸੂਸ ਨਹੀਂ ਕਰ ਸਕੀ, ਸਗੋਂ ਅੰਨੇ ਵਾਹ ਆਪਣੀ ਪਹਿਲੀ ਮਿਥ ਅਨੁਸਾਰ ਹੀ ਇਸ ਨਿਰਾਕਾਰੀ ਰਾਮ ਦੇ ਅਰਥ ਸੰਸਾਰੀ ਰਾਮ-ਕਬਾ ਨਾਲ ਹੀ ਜੋੜ ਦਿਤੇ। ਜਦ ਕਿ ਗੁਰਮਤਿ ਦਾ ਰਾਮ ਤਾਂ, "ਸਭੈ ਘਟ, ਰਾਮੁ ਬੋਲੈ, ਰਾਮਾ ਬੋਲੈ ॥ ਰਾਮ ਬਿਨਾ, ਕੋ ਬੋਲੈ ਰੇ ॥" ਹੈ।

ਹੁਣ ਇਸ ਗੱਲ ਨੂੰ ਇਕ ਹੋਰ ਪੱਖ ਤੋਂ ਵਿਚਾਰ ਕੇ ਦੇਖੀਏ ਤਾਂ ਇਸਦੀ ਹੋਰ ਜਿਆਦਾ ਸਮਝ ਆ ਜਾਂਦੀ ਹੈ। ਉਹ ਪੱਖ ਇਹ ਹੈ ਕਿ ਰਮਾਇਣ ਦੀ ਕਬਾ ਸੁਣਨ ਸੁਨਾਉਣ ਵਾਲੇ ਰਾਮ ਭਗਤਾਂ ਦਾ ਇਸ ਗੁਰਮਤਿ ਵਿਚਾਰ ਧਾਰਾ ਨਾਲ ਮੇਲ ਨਹੀਂ ਹੈ। ਉਹ ਲੋਕ ਤਾਂ ਅਵਤਾਰ ਵਾਦੀ ਵਿਚਾਰ ਧਾਰਾ ਦੇ ਵਿਸ਼ੁੰਨ੍ਹੀ ਭਗਤ ਹਨ। ਜਿਸਦਾ ਕਿ ਉਹ ਰਾਮ ਚੰਦਰ ਨੂੰ ਅਵਤਾਰ ਮੰਨਦੇ ਹਨ। ਉਹ ਲੋਕ ਮਾਲਾ ਹੱਥ ਵਿੱਚ ਲੈ ਕੇ ਰਾਮ ਰਾਮ ਸ਼ਬਦ ਹੀ ਰੱਟਦੇ ਰਹਿੰਦੇ ਹਨ। ਕਬੀਰ ਜੀ ਇਹਨਾਂ ਨੂੰ ਸੰਬੋਧਨ ਕਰਕੇ ਆਖਦੇ ਹਨ "ਹਿੰਦੂ ਰਾਮ ਨਾਮੁ ਉਚਰੈ" ਭਗਤ ਕਬੀਰ ਜੀ ਨੇ ਜਦੋਂ ਇਹ ਸ਼ਬਦ ਉਚਾਰਨ ਕੀਤੇ ਸਨ ਉਦੋਂ ਹਿੰਦੇਸਤਾਨ ਵਿੱਚ ਕੋਈ ਭੀ ਆਪਣੇ ਆਪ ਨੂੰ 'ਹਿੰਦੂ' ਕਹਾਉਣਾ ਚੰਗਾ ਨਹੀਂ ਸੀ ਸਮਝਦਾ। ਕਿਉਂਕਿ ਹਿੰਦੂ ਸ਼ਬਦ ਮੁਸਲਮਾਨੀ ਭਾਸ਼ਾ ਦਾ ਬਹੁਤ ਘਟੀਆ ਅਰਥ ਰੋਖਣ ਵਾਲਾ ਸ਼ਬਦ ਹੈ। ਇਹ ਤਾਂ ਹਕੂਮਤ ਦੇ ਡਰ ਅਤੇ ਜੋਰ ਕਾਰਨ ਲੋਕਾਂ ਨੂੰ ਹਜ਼ਮ ਕਰਨਾ ਪਿਆ, ਪਰ ਜਦੋਂ ਕਬੀਰ ਜੀ ਰਾਮ-ਰਾਮ ਮੂੰਹ ਨਾਲ ਉਚਾਰਨ ਵਾਲਿਆਂ ਨੂੰ ਹਿੰਦੂ ਆਖਦੇ ਹਨ ਤਾਂ ਉਹ ਇਸ 'ਹਿੰਦੂ ਸ਼ਬਦ ਨੂੰ ਇਸਦੇ ਸਹੀ ਅਰਥਾਂ ਦੇ ਦ੍ਰਿਸ਼ਟੀ ਕੌਣ ਤੋਂ ਹੀ ਲੈਂਦੇ ਹਨ। ਕਬੀਰ ਜੀ ਦਾ ਮਤਲਬ ਹੈ ਕਿ ਮੂੰਹ ਨਾਲ ਰਾਮ ਰਾਮ ਕਹਿਕੇ ਹੀ ਭਗਤ ਕਹਾਉਣ ਲੱਗ ਜਾਣਾ ਆਪਣੇ ਆਪ ਵਿੱਚ ਇਕ ਬਹੁਤ ਵੱਡਾ ਫਰੇਬ ਹੈ। ਇਸ ਲਈ ਕਬੀਰ ਜੀ ਅਜਿਹੇ ਲੋਕਾਂ ਨੂੰ ਹਿੰਦੂ ਆਖਦੇ ਹਨ। 'ਰਾਮ' ਕਹਿਣ ਦੇ, ਗੁਰਮਤਿ ਦੇ ਦ੍ਰਿਸ਼ਟੀ ਕੌਣ ਅਤੇ ਉਹਨਾਂ ਲੋਕਾਂ ਦੇ ਦ੍ਰਿਸ਼ਟੀ ਕੌਣ ਵਿੱਚ ਅੰਤਰ ਦੱਸਦੇ ਹੋਏ ਆਖਦੇ ਹਨ, "ਕਬੀਰ ਰਾਮ ਕਹਨ ਮਹਿ ਭੇਦੁ ਹੈ, ਤਾ ਮਹਿ ਏਕੁ ਬਿਚਾਰੁ ॥ ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥" (ਪੰਨਾ ੧੩੨੪)

ਕਬੀਰ ਜੀ ਸਮਝਾ ਰਹੇ ਹਨ ਕਿ ਤੁਹਾਡੇ ਰਾਮ ਕਹਿਣ ਵਿੱਚ ਅਤੇ ਗੁਰਮਤਿ ਦੇ ਰਾਮ ਕਬਨ ਵਿੱਚ ਬਹੁਤ ਵੱਡਾ ਭੇਦ ਹੈ। ਉਡ ਤਾਂ ਰਾਮ ਰਾਮ ਸਾਰਾ ਸੰਸਾਰ ਹੀ ਕਰਦਾ ਹੈ ਪਰ ਜੇ ਕੋਈ ਸੱਚ ਮੁੱਚ ਘਟ ਘਟ ਕੇ ਵਾਸੀ ਰਾਮ ਬਾਰੇ ਕਝ ਕਬਨ ਕਰ ਦੇਵੇ ਤਾਂ ਕਉਤਕ ਵਰਤ ਜਾਂਦਾ ਹੈ। ਇਹ 'ਰਾਮੁ' ਦਾ ਕਬਨ ਮਨ ਅਤੇ ਬੁਧੀ ਦੋਹਾਂ ਨੂੰ ਜਕਤ (ਬੰਨ੍ਹ) ਲੈਣ ਦੀ ਸ਼ਕਤੀ ਰੱਖਦਾ ਹੈ। ਮਨ ਦੀ ਮੈਲ ਉਤਾਰ ਕੇ ਇਸਦਾ ਸੁਭਾਅ ਨਸ਼ਟ ਕਰ ਦੇਣਾ, ਇਸੇ ਰਾਮ ਦੇ ਕਬਨ ਤੋਂ ਹੀ ਸੰਭਵ ਹੈ। ਜਿਹੜੇ ਕਾਸੀ ਮੱਡ ਵਾਲੇ ਇਸ ਮਨ ਨੂੰ ਕਾਬੂ ਨਾ ਆਉਣ ਵਾਲਾ ਮੰਨਦੇ ਹਨ, ਉਸ ਮਨ ਨੂੰ ਰਾਮ ਕਬਾ ਦਾ ਗਿਆਨ ਸਭਨਾਂ ਪਾਸਿਆ ਤੋਂ ਘੇਰ ਕੇ ਇਕ

ਜਗਾ ਖੜਾ ਕਰ ਦਿੰਦਾ ਹੈ। ਅਜਿਹਾ ਹੋ ਜਾਣਾ ਕੋਈ ਛੋਟਾ ਮੋਟਾ ਕਉਤਕ ਨਹੀਂ ਹੈ। ਇਦਾਂ ਰਾਮ ਕਹਿਣ ਦੀ ਵਿਧੀ ਕਬੀਰ ਜੀ ਨੇ ਕੋਈ ਨਵੀਂ ਨਹੀਂ ਦੱਸੀ, ਇਹ ਤਾਂ ਸਗੋਂ ਉਹ ਆਪ ਪੁੰਧਿਲਾਦ ਤੋਂ ਲੈ ਕੇ ਚੱਲੀ ਆ ਰਹੀ ਵਿਧੀ ਦੱਸਦੇ ਹੋਏ ਕਹਿੰਦੇ ਹਨ : -

"ਰਾਮ ਜਪਉਜੀਅ, ਐਸੇ ਐਸੇ ॥ ਧੂ ਪੁਹਿਲਾਦ ਜਪਿਓ ਹਰਿ ਜੈਸੇ ॥ ਦੀਨ ਦਇਆਲ ਭਰੋਸੇ ਤੇਰੇ ॥ ਸਭ ਪਰਵਾਰੁ ਚੜਾਇਆ ਬੇੜੇ ॥ ੧ ॥ ਰਹਾਇ। ਜਾਤਿਸੁ ਭਾਵੈ ਤਾਹੁਕਮੁ ਮਨਾਵੈ ॥ ਇਸ ਬੇੜੇ ਕਉ ਪਾਰਿ ਲਘਾਵੈ ॥ ੨ ॥ ਗੁਰ ਪ੍ਰਸਾਦਿ ਐਸੀ ਬੁਧਿ ਸਮਾਨੀ ॥ ਭੂਕਿ ਗਈ ਫਿਰਿ ਆਵਨ ਜਾਨੀ ॥ ੩ ॥ ਕਹੁ ਕਬੀਰ ਭਜੁ ਸਾਰਿਗਪਾਨੀ ॥ ਉਰਵਾਰਿ ਪਾਰਿ ਸਭ ਏਕੈ ਜਾਨੀ ॥ ੪ ॥ (ਪੰਨਾ ੩੩੨)

ਜਿਸਤੋਂ ਪਤਾ ਲਗਦਾ ਹੈ ਕਿ ਇਹ ਰਾਮ ਨਾਮ ਦਾ ਕਬਨ, ਜਿਸਨੂੰ ਕਿ 'ਸੁਖਮਲੀ' ਵਿੱਚ "ਸਭ ਤੇ ਉਤਮ, ਹਰਿ ਕੀ ਕਬਾ" ਮੰਨਿਆ ਹੈ, ਨਾਰਦ ਧੂ ਪੁਹਿਲਾਦ ਤੋਂ ਲੈ ਕੇ ਕਬਨ ਹੁੰਦੀ ਚਲੀ ਆਈ ਹੈ। ਰਾਜੇ ਦਸਰਥ ਦਾ ਪੁਤਰ ਰਾਮ ਤਾਂ ਉਸ ਸਮੇਂ ਸੰਸਾਰ ਵਿੱਚ ਪੈਦਾ ਭੀ ਨਹੀਂ ਸੀ ਹੋਇਆ। ਇਥੇ ਇਤਨੀ ਲੰਮੀ ਵਿਚਾਰ ਦੇਣ ਦਾ ਮਤਲਬ ਕੇਵਲ, ਪਿਛਲੇ ਤਕਰੀਬਨ ਦੇ ਸੌ ਸਾਲ ਤੋਂ ਪਾਏ ਜਾਂਦੇ ਭੁਲੇਖਿਆਂ ਤੋਂ ਸਿੱਖ ਸੰਗਤ ਨੂੰ ਜਾਣੂੰ ਕਰਵਾਉਣ ਦਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਗੁਰਮਤਿ ਲਈ ਸਮਰਪਤ ਹੋ ਕੇ ਇਸ ਦੀ ਸਹੀ ਦਿਸ਼ਾ ਦੀ ਖੋਜ ਕਰਾਈ। ਸੋ ਗੁਰੂ ਨਾਨਕ ਦੇਵ ਜੀ ਨੇ ਇਥੇ ਜਿਹਤੇ ਲਫਜ਼ ਵਰਤੇ ਹਨ, ਲੰਕਾ ਅਹਿ ਰਾਵਣ ਬਭੀਖਣ ਰਾਮ ਚੰਦਰ ਅਤੇ ਦੈਤ ਆਦਿ, ਇਹ ਲਫਜ਼ 'ਹਿਰਦੇ ਰੂਪੀ ਲੰਕਾ', ਕੰਚਨ ਰੂਪੀ ਦੇਹੀ ਦੇ ਪ੍ਰਬਾਏ। 'ਰਾਮ ਚੰਦ' ਗੁਰ-ਗਿਆਨ ਦੇ ਪ੍ਰਬਾਏ। 'ਅਹਿ ਰਾਵਣ' ਮਨ ਦੇ ਪ੍ਰਬਾਏ। 'ਬਭੀਖਣ' ਚਿੱਤ ਦੇ ਪ੍ਰਬਾਏ। 'ਚਿੱਤ ਅਤੇ ਮਨ' (ਨਾਮ-ਰੂਪੀ ਬੀਜ) ਦੋ ਫਾਤ ਹੋਣ ਕਰਕੇ ਇਹ ਅੱਡੋ-ਅੱਡ ਹਨ। ਜਿਨ੍ਹਾਂ ਨੂੰ ਦੋ ਮਨ ਜਾਂ ਦੋ ਚਿੱਤ ਭੀ ਆਖਿਆ ਜਾਂਦਾ ਹੈ। ਮਾਇਆ-ਸਾਗਰ 'ਹਿਰਦੇ-ਰੂਪੀ ਲੰਕਾ' ਦੇ ਆਲੇ ਦੁਆਲੇ ਘੁੰਮਿਆ ਹੋਇਆ 'ਸਮੁੰਦਰ' ਮੰਨ ਕੇ ਹੀ ਸਤਿਗੁਰੂ ਜੀ ਨੇ ਇਹ ਸਾਰਾ ਪ੍ਰਕਰਣ 'ਹਰਿ ਕੀ ਕਬਾ' ਹੀ ਸੁਣਾਈ ਹੈ। ਬਭੀਖਣ 'ਚਿੱਤ' ਹਮੇਸ਼ਾ ਹੀ ਮਨ ਨੂੰ ਨੇਕ ਸਲਾਹ ਦਿੰਦਾ ਰਿਹਾ ਹੈ ਕਿਉਂਕਿ ਇਹ ਉਸਦਾ ਨਿਜੀ ਸੁਭਾਅ ਹੈ, ਪਰ ਮਨ ਦਾ ਸੁਭਾਅ ਸਦਾ ਹੀ ਬੁਰਾਈ ਵੱਲ ਤੁਕਾ ਰੱਖਦਾ ਹੈ। ਬੁਧੀ ਆਮ ਕਰਕੇ ਮਨ ਦੇ ਹੀ ਆਖੇ ਲੱਗਦੀ ਹੈ। ਇਸ ਲਈ ਚਿੱਤ ਦੀ ਵੇਟ ਇਕੱਲੀ ਰਹਿ ਜਾਣ ਕਰਕੇ ਇਹ ਬੇ-ਬਸ ਤੇ ਲਾਚਾਰ ਬੈਠਾ ਸਭ ਕੁਝ ਦੇਖਦਾ ਰਹਿੰਦਾ ਹੈ। ਉਹ ਆਪਣੇ ਅੰਦਰ ਮਨ ਦੇ ਸਾਰੇ ਸੰਕਲਪਾਂ ਨੂੰ ਦੇਖਦਾ ਰਹਿੰਦਾ ਹੈ ਤੇ ਉਹਨਾਂ ਦੇ ਜਾਇਜ਼ ਜਾਂ ਨਜ਼ਾਰਿਜ਼ ਹੋਣ ਦੀ ਤਸਦੀਕ ਕਰਦਾ ਰਹਿੰਦਾ ਹੈ। ਇਸੇ ਨੂੰ ਹੀ ਗੁਰਬਾਣੀ ਵਿੱਚ 'ਚਿੱਤ ਗੁਪਤ' ਆਖਿਆ ਗਿਆ ਹੈ, "ਮਨ ਮਹਿ ਆਪ" ਕਹਿਣ ਦਾ ਭੀ ਗੁਰਬਾਣੀ ਦਾ ਇਸੇ ਵੱਲ ਸਕੇਤ ਹੈ।

"ਰਾਮ ਚੰਦ ਮਾਰਿਓ ਅਹਿ ਰਾਵਣ ! ਭੇਦੁ ਬਭੀਖਣ ਗੁਰਮੁਖਿ ਪਰਚਾਇਣ ॥"

ਇਸ ਪੰਕਤੀ ਵਿੱਚ ਸਤਿਗੁਰੂ ਜੀ ਨੇ 'ਰਾਵਣ' ਦੀ ਜਗਾ 'ਅਹਿ ਰਾਵਣ' ਲਫਜ਼ ਵਰਤਿਆ ਹੈ। 'ਅਹਿ ਰਾਵਣ ਦਾ ਤਾਂ ਲੰਕਾ ਨਾਲ ਕੋਈ ਸੰਬੰਧ ਹੀ ਨਹੀਂ। ਲੰਕਾ ਦਾ ਰਾਜਾ ਤਾਂ ਰਾਵਣ ਹੋਇਆ ਹੈ। ਪਰ ਫਿਰ ਭੀ ਅਨ-ਮੱਤੀਆਂ ਨੇ ਅਰਥ ਕਰਨ ਵੇਲੇ ਧੂਆ-ਘੜੀਸ

ਕਰ ਕੇ ਇਸ ਪ੍ਰਸੰਗ ਨੂੰ ਰਮਾਇਣ ਦੀ ਕਥਾ ਨਾਲ ਜੋੜ ਕੇ ਪੇਸ਼ ਕੀਤਾ । ਗੁਰਬਾਣੀ ਸੱਚੀ ਬਾਣੀ ਹੈ, ਪਰ ਰਮਾਇਣ ਦੀ ਕਥਾ ਨੂੰ ਅੱਜ ਸਾਰੇ ਸਮਝਦਾਰ ਲੋਕ ਮਿਥਿਹਾਸ ਹੀ ਮੰਨਦੇ ਹਨ । ਸੱਚੀ ਬਾਣੀ ਮਿਥਿਹਾਸ ਨੂੰ ਪ੍ਰਵਾਨ ਕਰ ਲਵੇ, ਅਜਿਹਾ ਤਾਂ ਮੂਰਖ ਹੀ ਸੋਚ ਸਕਦੇ ਹਨ । ਇਹ "ਹਰਿ ਕੀ ਕਥਾ" ਅੱਕਥ ਕਥਾ ਹੈ । ਜਿਸ ਉਪਰ ਕੋਈ ਭੀ ਅੱਜ ਤੱਕ ਕਿੰਤੂ ਨਹੀਂ ਕਰ ਸਕਿਆ । ਭਾਵੇਂ ਇਹ ਸੁਣ ਲੈਣੀ ਤੇ ਭੱਲ ਲੈਣੀ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ । ਫੁਰਮਾਨ ਹੈ, "ਸੁਨੀ ਨ ਜਾਈ ਸਚੁ ਅਮ੍ਰਿਤ ਕਥਾ ॥ ਰਾਰਿ ਕਰਤ ਝੂਠੀ ਲਗਿ ਗਥਾ ॥" ਮਨਮੁਖ ਤਾਂ ਝੂਠੀਆ ਸਾਖੀਆ ਨਾਲ ਜੁੜੇ ਹੋਏ ਖਾਹ-ਮ-ਖਾਹ ਸੱਚੀਆਂ ਗੱਲਾਂ ਨਾਲ ਭਗਤਾ ਖੜਾ ਰੱਖਦੇ ਹਨ । ਉਹਨਾਂ ਲਈ ਸੱਚ ਸੁਣਨਾ ਤਾਂ ਉਲ੍ਲਾਦਾ ਸੁਰਜ ਵੱਲ ਵੇਖਣ ਬਰਾਬਰ ਹੈ । "ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ ਨੇਤ੍ਰਹੂ ਢੀਠੀ ॥ ਗੁਹਜ ਕਥਾ ਇਹ ਗੁਰ ਤੇ ਜਾਣੀ ॥" (ਪੰਨਾ ੨੩੯)

ਉਪਰੋਕਤ ਪ੍ਰਮਾਣਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਸਾਰੀ 'ਗੁਰਬਾਣੀ' ਹੀ ਇਕ ਅਕਥ ਕਥਾ, 'ਹਰਿ ਕੀ ਕਥਾ' ਹੈ । ਜਿਵੇਂ ਕਿ ਲਿਖਿਆ ਹੈ, "ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ" ਭਾਵ ਭਗਤਾਂ ਤੇ ਗੁਰੂ ਸਾਹਿਬਾਨ ਨੇ ਇਹ ਹਰਿ ਕੀਆਂ ਕਥਾ ਕਹਾਣੀਆਂ ਆਪਣੇ ਪ੍ਰੇਮੀਆਂ ਨੂੰ ਸੁਣਾਈਆਂ ਹਨ । ਇਸ ਨਾਲ ਮਾਇਆ ਧਾਰੀ ਸਰੀਰਾਂ ਦਾ ਕੋਈ ਸੰਬੰਧ ਨਹੀਂ । ਹਰਿ ਕੀ ਕਥਾ ਤਾਂ ਨਿਰੋਲ, ਨਿਰਾਕਾਰ ਪ੍ਰਮੇਸ਼ਰ ਦੀ ਕਥਾ ਨੂੰ ਕਿਹਾ ਜਾਂਦਾ ਹੈ ।

ਸੋ ਗੁਰ ਸਬਦ ਦੇ ਰਾਹੀਂ ਗੁਰਮਤਿ ਦਾ ਗਿਆਨ ਹਿਰਦੇ ਵਿੱਚ ਜਾ ਕੇ ਜਦੋਂ ਮਨ ਨਾਲ ਸੂਚਿਆ, ਤਾਂ ਇਸ ਮਨ ਨੂੰ ਇਸ ਗਿਆਨ ਨੇ ਕੁੱਟ-ਕੁੱਟ ਕੇ ਇਸਦਾ ਸੁਭਾਅ ਹੀ ਬਦਲ ਦਿਤਾ । ਕਬੀਰ ਜੀ ਕਹਿੰਦੇ ਹਨ, "ਕੁਟਨੁ ਸੈਇ ਜੁ ਮਲ ਕਉ ਕੁਟੈ ॥ ਮਨ ਕੁਟੇ ਤਉ ਜਮ ਤੇ ਛੂਟੈ ॥" (ਪੰਨਾ ੮੨੨)

"ਰਾਮ ਚੰਦਿ ਮਾਰਿਓ ਅਹਿ ਰਾਵਣ" ਦਾ ਭੀ ਅਰਥ, ਮਨ ਨੂੰ ਕੁੱਟ ਕੇ ਉਸਦੀ ਮੈਲ ਉਤਾਰ ਦੇਣ ਵੱਲ ਹੀ ਸੰਕੇਤ ਹੈ । "ਭੇਦੁ ਬਡੀਖਣ ਗੁਰਮੁਖਿ ਪਰਚਾਇਣੁ" ਤੋਂ ਸਤਿਗੁਰੂ ਜੀ ਦਾ ਭਾਵ ਇਹ ਹੈ ਕਿ ਇਹ ਸਭ ਕੁਝ ਤਦ ਹੀ ਸੰਭਵ ਹੋ ਸਕਿਆ, ਜਦ ਹਿਰਦੇ ਰੂਪੀ ਲੰਕਾ ਵਿੱਚ ਬੈਠੇ ਬੇ-ਬਸ 'ਚਿੱਤ' ਨਾਲ ਗੁਰਮੁਖ ਨੇ ਪਰਚਾ ਪਾ ਲਿਆ । ਜਿਸਦੇ ਸਿੱਟੇ ਵਜੋਂ ਗਿਆਨ ਰੂਪੀ ਰਾਮ ਨੂੰ ਲੰਕਾ ਦੇ ਅੰਦਰ ਦਾ ਸਾਰਾ ਭੇਦ ਜਾਂ ਇਉਂ ਕਹਿ ਲਵੇ ਕਿ ਮਨ (ਅਹਿ ਰਾਵਣ) ਰਾਜੇ ਦੇ ਸਾਰੇ ਭੇਦ ਮਿਲ ਗਏ । ਜਿਸ ਕਰਕੇ 'ਘਰਦਾ ਭੇਤੀ ਲੰਕਾ ਢਾਏ' ਵਾਲੀ ਅਖਉਤ ਸੱਚੀ ਹੋ ਗਈ ।

"ਗੁਰਮੁਖਿ ਸਾਇਰਿ ਪਾਹਣ ਤਾਰੇ ॥ ਗੁਰਮੁਖਿ ਕੋਟਿ ਤੇਤੀਸ ਉਧਾਰੇ ॥"

ਅੰਤ ਵਿੱਚ ਸਤਿਗੁਰੂ ਜੀ ਜੋਗੀਆਂ ਨੂੰ ਉਪਦੇਸ਼ ਕਰਦੇ ਹੋਏ ਆਖਦੇ ਹਨ ਕਿ ਗੁਰਮੁਖ ਹੀ ਇਸ (ਮਨ) ਪੰਥਰ ਨੂੰ ਭਵ-ਸਾਗਰ ਵਿਚੋਂ ਤਾਰਨ ਹਾਰਾ ਹੈ, ਜਿਹੜਾ ਮਨ ਨੂੰ

ਆਪਣਾ ਅੰਦਰ ਖੋਜ ਕੇ ਨਾਮ-ਨਿਧਾਨ ਪ੍ਰਾਪਤ ਕਰ ਲੈਣ ਦਾ ਉਪਦੇਸ਼ ਦਿੰਦਾ ਹੈ ਅਤੇ ਪ੍ਰਮੇਸ਼ਰ ਦੀ ਕਿਪਾ ਪ੍ਰਾਪਤ ਕਰਕੇ, ਪ੍ਰਮੇਸ਼ਰ ਦੇ ਦਰਸ਼ਨ ਹੋ ਜਾਣ ਦਾ ਵਿਸ਼ਵਾਸ ਦੁਆਉਂਦਾ ਹੈ। ਫੁਰਮਾਨ ਹੈ," ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥"...., "ਵਡਭਾਗੀ ਘਰੂ ਬੇਜਿਆ ਪਾਇਆ ਨਾਮੁ ਨਿਧਾਨ ॥ ਗੁਰਿ ਪੂਰੈ ਵੇਖਾਲਿਆ ਪ੍ਰਭੁ, ਆਤਮ, ਰਾਮੁ, ਪਛਾਨੁ॥"(ਪੰਨਾ ੨੫੭)

ਨਹੀਂ ਤਾਂ ਪੱਥਰਾਂ ਉਤੇ ਜੇ 'ਰਾਮ' ਲਿਖ ਦੇਈਏ ਤਾਂ ਉਹਨਾਂ ਦਾ ਤਰ ਜਾਣਾ ਤਾਂ ਅਕਲ-ਮੰਦਾਂ ਦੀ ਸਮਝ ਤੋਂ ਬਾਹਰ ਦੀ ਗੱਲ ਹੈ। ਹੇ ਜੋਗੀ ਜਨੋਂ ਤੇਤੀਸ ਕਰੋੜ ਦੇਵਤੇ ਜੋ ਤੁਸੀਂ ਮੰਨੇ ਹੋ, ਉਹ ਇਥੋਂ ਤੱਕ ਗੁਰਮੁਖਾਂ ਦੇ ਉਪਦੇਸ਼ ਨਾਲ ਹੀ ਪਹੁੰਚੇ ਹਨ, ਪਰ ਅਜੇ ਤੱਕ ਸੁਰਗ-ਨਰਕ ਦੇ ਚੱਕਰ ਵਿਚੋਂ ਬਾਹਰ ਨਹੀਂ ਨਿਕਲੇ। 'ਦੇਵਤਾ ਬਣਨਾ' ਤਾਂ ਕੇਵਲ ਬੁਰਾਈ ਵੱਲ ਜਾਣ ਤੋਂ ਮਨ ਦਾ ਰੁਕ ਜਾਣਾ ਹੀ ਹੈ। ਜੀਵ ਅਤੇ ਪ੍ਰਮੇਸ਼ਰ ਦੇ ਵਿਚਕਾਰਲਾ ਫਾਸਲਾ (ਭਰਮ) ਤਾਂ ਗਿਆਨ ਪ੍ਰਾਪਤੀ ਨਾਲ ਹੀ ਚੁਕ ਹੋਣਾ ਹੈ। ਇਸੇ ਲਈ ਦੇਵਤੇ ਭੀ ਮਾਇਆ ਜਾਲ ਵਿੱਚ ਹੀ ਫਸੇ ਹੋਏ ਹਨ। ਫੁਰਮਾਨ ਹੈ," ਇਸ ਦੇਹੀ ਕਉ ਸਿਮਰਹਿ ਦੇਵ ॥ ਸੈ ਦੇਹੀ, ਭਜੁ ਹਰਿ ਕੀ ਸੇਵ ॥" ਜਿਸ ਤੋਂ ਜਾਹਿਰ ਹੈ ਕਿ ਦੇਵਤੇ ਤਾਂ ਆਪ ਮਨੁੱਖਾ ਦੇਹੀ ਲਈ ਪ੍ਰਮੇਸ਼ਰ ਨੂੰ ਯਾਦ ਕਰਦੇ ਹਨ, ਸਿਮਰਦੇ ਹਨ। ਮਨੁੱਖਾ ਦੇਹੀ ਪ੍ਰਾਪਤ ਕਰਕੇ ਹੀ ਜੀਵ ਆਤਮਾ ਆਪਣੇ ਗਿਆਨ ਨੂੰ ਪੂਰਾ ਕਰ ਕੇ ਪੂਰੇ ਪ੍ਰਭ ਵਿੱਚ ਲੀਨ ਹੋ ਸਕਦੀ ਹੈ। ਮਾਣਸ ਤੋਂ ਦੇਵਤਾ ਤਾਂ ਕੇਵਲ ਪੂਰੇ ਗੁਰੂ ਵਾਲਾ ਹੋਣ ਉਪਰੰਤ ਹੀ ਬਣ ਜਾਈਦਾ ਹੈ। ਜਿਸ ਤੋਂ ਬਾਬਦ ਗੁਰੂ ਦੇ ਉਪਦੇਸ਼ ਨੂੰ ਮੰਨ ਕੇ, ਸਮਝ ਕੇ ਗੁਰਮੁਖਤਾਈ ਪ੍ਰਾਪਤ ਕਰਨ ਉਪਰੰਤ ਜੀਵਨ-ਮਨੋਰਥ ਦੀ ਸਿੱਧੀ, ਜੀਵਨ ਮੁਕਤੀ ਮਿਲਦੀ ਹੈ। ਕਿਸੇ ਗੁਰਮੁਖ ਦੀ ਸੰਗਤ ਕਰਕੇ ਹੀ ਉਸਦੇ ਗਿਆਨ ਦੀ ਛੋਹ ਨਾਲ ਮਨ ਨੂੰ ਪਲਟ ਕੇ ਗੁਰਮੁਖ ਬਣਿਆ ਜਾਂਦਾ ਹੈ। ਤੇਤੀ ਕਰੋੜ ਦੇਵਤੇ ਇਸੇ ਤਰਾਂ ਨਾਲ ਗੁਰਮੁਖਾਂ ਦੀ ਸੰਗਤ ਕਰਕੇ ਅੱਗੇ ਦੇ ਸਫਰ ਲਈ ਇਸੇ ਉਡੀਕ ਵਿੱਚ ਹਨ ਕਿ ਕਦ ਸਾਨੂੰ ਮਨੁੱਖਾ ਦੇਹੀ ਮਿਲੇ ਅਤੇ ਕਿਸੇ ਗੁਰਮੁਖ ਦੀ ਸੰਗਤ ਕਰਕੇ ਅਸੀਂ ਭੀ ਇਸ ਭਵ-ਸਾਗਰ ਨੂੰ ਪਾਰ ਕਰ ਜਾਈਏ।

"ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥
 ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਪਿਆਨੁ ॥
 ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੮੧॥"

ਸਤਿਗੁਰੂ ਜੀ ਜੋਗੀਆਂ ਨੂੰ ਸਪਸ਼ਟ ਸ਼ਬਦਾਂ ਵਿੱਚ ਦੱਸ ਰਹੇ ਹਨ ਕਿ ਸੰਸਾਰ ਵਿੱਚ ਭਾਵੇਂ ਮੱਤਾਂ-ਮੱਤਾਂਭਰਾਂ ਕਿਤਨੀਆਂ ਭੀ ਹੋਣ ਪਰ ਇਸ ਗੁਰਮਤਿ ਦਾ ਧਾਰਨੀ ਕੇਵਲ ਗੁਰਮੁਖ ਹੀ ਆਵਾ -ਗਵਣ ਤੋਂ ਛੁਟਕਾਰਾ ਪਾ ਸਕਦਾ ਹੈ। "ਜਿਨ੍ਹਾਂ ਜਪੁ ਜਪਿਓ, ਸਤਿਗੁਰ ਮਤਿ ਵਾ ਕੇ ॥ ਜਮ ਕੰਕਰ ਕਾਲੁ ਸੇਵਕ ਪਗ ਤਾ ਕੇ ॥ ਉਤਮ ਸੰਗਤਿ ਗਤਿ ਮਿਤਿ ਉਤਮ, ਜਗੁ ਭਉਜਲੁ ਪਾਰਿ ਤਰਾਇਆ ॥"(ਪੰਨਾ ੧੦੪ ੨)

"ਗੁਰਮੁਖਿ ਸੇਇ, ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ ਮਿਟਾਵੈ, ਜਿ ਪ੍ਰਭਿ
ਪਹਿਰਾਇਆ ॥"(ਪੰਨਾ ੧੦੨੩)

ਉਪਰੋਕਤ ਪੰਗਡੀਆਂ ਤੋਂ ਇਹੀ ਸਿਧ ਹੁੰਦਾ ਹੈ ਕਿ ਜਿਨ੍ਹਾਂ ਨੇ ਗੁਰੂ ਦੀ ਮੱਤ
ਅਨੁਸਾਰ ਹੀ ਜਪਿਆ ਹੈ ਉਹਨਾਂ ਦੇ ਅੰਦਰ ਸਤਿਗੁਰੂ (ਪ੍ਰਮੇਸ਼ਰ) ਦੀ ਮੱਤ ਪ੍ਰਗਟ ਹੋ ਜਾਂਦੀ
ਹੈ। ਫਿਰ ਜਮ-ਕਾਲ ਤਾਂ ਉਹਨਾਂ ਦੇ ਚਰਨਾਂ ਦਾ ਦਾਸ ਬਣਕੇ ਰਹਿੰਦਾ ਹੈ। ਐਸੇ ਗੁਰਮੁਖਿ ਹੀ
ਪ੍ਰਮੇਸ਼ਰ ਨੂੰ ਭਾਉਂਦੇ, ਪਿਆਰੇ ਲੱਗਦੇ ਹਨ। ਫਿਰ ਉਹਨਾਂ ਨੂੰ ਕੋਣ ਮਾਰ ਸਕਦਾ ਹੈ, ਜਿਹੜੇ
ਪ੍ਰਮੇਸ਼ਰ ਦੇ ਹਿਰਦੇ ਵਿੱਚ ਵੱਸ ਗਏ ਹਨ, ਅਤੇ ਜਿਨ੍ਹਾਂ ਦਾ ਪਹਿਰੇਦਾਰ, ਰਖਵਾਲਾ ਪ੍ਰਮੇਸ਼ਰ
ਆਪ ਹੋਵੇ। ਦੂਸਰਾ ਜਨਮ ਤਾਂ ਉਸੇ ਦਾ ਹੁੰਦਾ ਹੈ ਜਿਹੜਾ ਮਰ ਜਾਵੇ, ਸੋ ਗੁਰਮੁਖਿਆਂ ਦਾ
ਦੂਸਰਾ ਜਨਮ ਨਹੀਂ ਹੋਇਆ ਕਰਦਾ। ਉਹਨਾਂ ਦਾ ਜਾਣਾ ਹੀ ਸੁੱਕ ਗਿਆ ਤੇ ਫਿਰ ਆਉਣ
ਦਾ ਸਵਾਲ ਤਾਂ ਉਸੇ ਨਾਲ ਜੁਤ ਸਕਦਾ ਹੈ ਜਿਹੜਾ ਕਿਉਂ ਗਿਆ ਹੋਵੇ। ਗੁਰਮੁਖਿ ਤਾਂ ਸਦਾ
ਲਈ ਦਰਗਾਹ ਵਿੱਚ ਮਾਣ ਪ੍ਰਾਪਤ ਕਰ ਜਾਂਦੇ ਹਨ, ਕਿਉਂਕਿ ਉਹ ਮਹਾਬਲੀ ਕਾਲ ਨੂੰ
ਜਿਤ ਚੁੱਕੇ ਹੁੰਦੇ ਹਨ।

ਇਥੇ ਸਤਿਗੁਰੂ ਜੀ ਗੁਰਮੁਖਿਆਂ ਨੂੰ ਖੋਟੇ ਖਰੇ ਦੀ ਪਛਾਣ ਕਰਨ ਵਾਲਾ ਜੌਹਰੀ ਆਖ
ਕੇ ਸਨਮਾਨਦੇ ਹਨ। ਭਗਤ ਕਬੀਰ ਜੀ ਅਨੁਸਾਰ "ਹਰਿ ਹੀਰਾ ਜਨੁ ਜੌਹਰੀ" ਹੁੰਦਾ ਹੈ।
ਤੱਤ-ਗਿਆਨ ਨੂੰ ਗੁਰਬਾਣੀ ਵਿੱਚ ਰਤਨ ਮੰਨਿਆ ਹੈ। "ਹਰਿ ਹਰਿ ਹੀਰਾ ਰਤਨੁ ਹੈ"
ਜਿਸਦੀ ਆਪਣੀ ਰੌਸ਼ਨੀ ਹੁੰਦੀ ਹੈ, ਰੌਸ਼ਨੀ ਹਰ ਇਕ ਗਿਆਨ ਵਿੱਚ ਹੁੰਦੀ ਹੈ, ਫਿਰ ਭੀ
ਗਿਆਨ (ਜੋਤ) ਦੀ ਸ਼ਕਤੀ, ਉਸ ਵਿੱਚਲਾ ਚਾਨਣ ਇਕੋ ਜਿਹਾ ਨਹੀਂ ਹੋਇਆ ਕਰਦਾ।
ਹੁਣ ਇਹਨਾਂ ਗਿਆਨ ਰਤਨਾਂ ਦੀ ਪਛਾਣ ਕਰਨ ਵਾਲਾ ਗੁਰੂ ਨਾਨਕ ਦੀ ਦਿਸ਼ਟੀ ਵਿੱਚ
ਕੇਵਲ ਗੁਰਮੁਖਿ ਹੀ ਹੈ। ਕਿਉਂਕਿ ਗੁਰਮੁਖਿ ਦੀ ਆਪਣੀ ਰੌਸ਼ਨੀ ਦਾ ਸਿੱਧਾ ਕੁਨੈਕਸ਼ਨ 'ਮੇਨ
ਪਾਵਰ ਹਾਊਸ' ਪ੍ਰਮੇਸ਼ਰ ਨਾਲ ਜੁੜਿਆ ਹੋਇਆ ਹੁੰਦਾ ਹੈ। ਇਸੇ ਲਈ ਉਹ ਆਪ ਤੋਂ ਥੱਲੇ
ਦੇ ਅਤੇ ਆਪਣੇ ਵਰਗੇ ਦੇ ਗਿਆਨ ਦੀ ਪਰਖ ਕਰ ਲੈਣ ਦੇ ਸਮਰੱਥ ਹੁੰਦਾ ਹੈ। ਬਾਣੀ "ਜਪੁ
ਜੀ" ਵਿੱਚ ਭੀ ਇਸੇ ਤੱਥ ਨੂੰ ਸਤਿਗੁਰੂ ਜੀ ਨੇ ਹੋਰ ਜਿਆਦਾ ਗਹਿਰਾਈ ਨਾਲ ਸਮਝਾਇਆ
ਹੈ, "ਰਾਤੀ ਰੁਤੀ ਬਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ
ਬਾਪਿ ਰਖੀ, ਧਰਮਸਾਲ ॥ ਤਿਸੁ ਵਿਚਿ, ਜੀਅ ਜੁਗਤਿ, ਕੇ ਰੰਗ ॥ ਤਿਨ ਕੇ ਨਾਮ, ਅਨੇਕ
ਅਨੰਤ ॥ ਕਰਮੀ ਹੋਇ ਵੀਚਾਰੁ ॥ ਸਚਾ ਆਪਿ, ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ
ਪਰਵਾਣੁ ॥ ਨਦਰੀ ਕਰਮਿ, ਪਵੈ ਨੀਸਾਣੁ ॥ ਕਚ ਪਕਾਈ, ਓਥੈ ਪਾਇ ॥ ਨਾਨਕ,
ਗਇਆ ਜਾਥੈ ਜਾਇ ॥"

ਇਸ ਪਉਤੀ ਵਿੱਚ ਸਤਿਗੁਰੂ ਜੀ ਨੇ ਦੱਸਿਆ ਹੈ ਕਿ ਪ੍ਰਮੇਸ਼ਰ ਨੇ ਰਾਤਾਂ ਰੁਤਾਂ
ਬਿਤਾਂ ਵਾਰ ਬਣਾ ਕੇ ਰਚਨਾ, ਪਉਣ ਪਾਣੀ ਅਗਨੀ ਦੁਆਰਾ ਰਚ ਕੇ, ਉਸ ਰਚਨਾ ਵਿੱਚ
ਜੀਵ ਲਈ ਦੇਰ (ਪਰਤਿ-ਧਰਮਸਾਲ) ਬਣਾਈ ਹੈ। ਪ੍ਰਮੇਸ਼ਰ ਦੇ ਹੁਕਮ ਵਿੱਚ ਰਹਿਣ ਦਾ
ਅਤੇ ਉਸ ਵਿੱਚ ਰਹਿ ਕੇ ਧਰਮ ਕਮਾਉਣਾ ਜੀਵ ਦੇ ਜੁੰਮੇ ਹੈ। ਇਹਨਾਂ ਦੇਗੀਆਂ ਵਿੱਚ

ਅਨੇਕਾਂ ਪ੍ਰਕਾਰ ਦੇ ਰੰਗਾਂ ਰੁਪਾਂ ਵਾਲੇ ਜੀਵ ਹਨ। ਉਹਨਾਂ ਜੀਵਾਂ ਦੇ ਮਰਨ ਉਪਰੰਤ ਹੀ ਵਿਚਾਰ ਦਰਗਾਹ ਵਿੱਚ ਹੁੰਦੀ ਹੈ, ਜਾ ਇਉਂ ਕਹਿ ਲਵੇ ਕਿ ਉਹਨਾਂ ਦੇ ਭਵਿਖ ਬਾਰੇ ਹੀ ਦਰਗਾਹ ਵਿੱਚ (ਪ੍ਰਲੋਕ ਵਿੱਚ) ਵਿਚਾਰ ਹੋਇਆ ਕਰਦੀ ਹੈ, ਜਿਹੜੇ ਕਰਮ ਫਿਲਾਸਫੀ ਵਿੱਚ ਵਿਸ਼ਵਾਸ ਰੱਖਦੇ ਹੋਣ, ਜਿਹੜੇ ਪੁੰਨ ਪਾਪ ਦੀ ਵਿਚਾਰ ਧਾਰਾ ਵਾਲੇ ਕਰਮ-ਕਾਂਡੀ ਹੋਣ। ਹੁਕਮੀ ਤਾਂ ਆਪਣਾ ਲੇਖਾ ਇਥੇ ਹੀ ਪਾੜ ਕੇ ਨਸ਼ਟ ਕਰ ਦਿਆ ਕਰਦੇ ਹਨ। ਇਸ ਲਈ ਵਿਚਾਰ ਦੀ ਲੋੜ, ਲੇਖਾ ਵਾਚਣ ਦੀ ਲੋੜ, ਉਹਨਾਂ ਵਿਅਕਤੀਆਂ ਲਈ ਹੀ ਹੁੰਦੀ ਹੈ ਜਿਨ੍ਹਾਂ ਦੀ ਮੱਤ-ਤੁਪੀ ਢੱਟੀ ਤੇ ਲੇਖਾ ਉਹਨਾਂ ਦੇ ਆਪਣੇ ਵਲੋਂ ਹੀ ਲਿਖਿਆ ਹੋਇਆ ਹੁੰਦਾ ਹੈ। ਨਹੀਂ ਤਾਂ ਉਸ ਸੱਚੇ ਦੇ ਦਰਬਾਰ ਵਿੱਚ ਵਸਣ ਵਾਲੇ ਸਾਰੇ ਦਰਬਾਰੀ ਗੁਰਮੁਖ (ਪੰਚ) ਸੱਚੇ ਦਾ ਹੀ ਰੂਪ ਹੁੰਦੇ ਹਨ। ਉਹਨਾਂ ਦੀ ਕ੍ਰਿਪਾ ਦ੍ਰਿਸ਼ਟੀ ਦੀ ਛੋਹ ਨਾਲ ਹੀ ਸੰਸਾਰੀ ਜੀਵਾਂ ਦਾ ਕਲਿਆਣ ਹੁੰਦਾ ਹੈ, ਬਾਕੀ ਕੱਚ ਪੱਕ, ਜੀਵਾਂ ਦਾ ਅੱਗੇ ਦਰਗਾਹ ਵਿੱਚ ਜਾ ਕੇ ਹੀ ਪਤਾ ਲੱਗਦਾ ਹੈ। ਇਸ ਸੰਸਾਰ ਵਿੱਚ ਤਾਂ ਕੋਈ ਆਪਣੇ ਆਪ ਨੂੰ ਘੱਟ ਕਹਾਉਣ ਦੀ ਗਲਤੀ ਹੀ ਨਹੀਂ ਕਰਦਾ।

ਗੁਰਮੁਖਾਂ ਦਾ ਤਾਂ ਧਿਆਨ, ਅੰਦਰ ਮੁਖੀ ਹੋਕੇ ਆਪਣੇ ਮੂਲ ਨਾਲ ਹੀ ਜੁਤਿਆ ਰਹਿੰਦਾ ਹੈ। ਇਸ ਲਈ ਗੁਰਮੁਖ ਆਪਣੇ ਹਿਰਦੇ ਰੂਪੀ ਦਰਗਾਹ ਵਿੱਚ ਹੀ ਪ੍ਰਮੇਸ਼ਰ ਦੀ ਸਿਫਤ ਕਰਦਾ ਕਰਦਾ ਉਸੇ ਵਿੱਚ ਸਮਾਅ ਜਾਂਦਾ ਹੈ। ਬੰਧਨ ਤਾਂ ਬਾਹਰ ਮਾਇਆ ਵਿੱਚ ਹੀ ਬਾਹਰ-ਮੁਖੀ ਹੋਣ ਕਰਕੇ, ਭਾਵ ਸੁਰਤ ਦਾ ਮਾਇਆ ਵਿੱਚ ਭਟਕ ਜਾਣ ਕਰਕੇ ਪੈ ਸਕਦੇ ਹਨ, ਪਰ ਗੁਰਮੁਖ ਨੇ ਆਪਣੇ ਹਿਰਦੇ ਵਿੱਚੋਂ ਮਾਇਆ ਦੇ ਸਾਰੇ ਕੁਨੈਕਸ਼ਨ ਕੱਟ ਦਿਤੇ ਹੁੰਦੇ ਹਨ। ਉਸਦੇ ਹਿਰਦੇ ਅੰਦਰ ਮਾਇਆ ਕਿਸੇ ਰੂਪ ਵਿੱਚ ਭੀ ਮੌਜੂਦ ਨਹੀਂ ਹੁੰਦੀ। ਹੁਣ ਗੁਰਮੁਖ ਦੀ ਸੁਰਤ ਬਾਹਰ-ਮੁਖੀ ਹੁੰਦੀ ਹੀ ਨਹੀਂ, ਇਸ ਲਈ ਉਸਨੂੰ ਮਾਇਆ ਬੰਧਨ ਕਿਵੇਂ ਪੈ ਸਕਦਾ ਹੈ।

"ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥
 ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥
 ਗੁਰਮੁਖਿ ਸਾਚਿ ਨਾਮਿ ਪਤਿ ਉਤਮ ਹੋਇ ॥
 ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ "॥ ੪੨ ॥

'ਅਲੋਖ ਨਿਰੰਜਨ' ਜੋਗੀਆਂ ਨੂੰ ਬਹੁਤ ਪਿਆਰਾ ਲੱਗਣ ਵਾਲਾ ਸਬਦ ਹੁੰਦਾ ਹੈ। ਜਿਵੇਂ ਅੱਜ ਕੱਲ ਸਿੱਖਾਂ ਨੂੰ 'ਸਤਿਨਾਮ ਵਾਹਿਗੁਰੂ' ਨਾਲ ਪ੍ਰੇਮ ਹੈ। ਇਹਨਾਂ ਪੰਗਤੀਆਂ ਵਿੱਚ ਸਤਿਗੁਰੂ ਜੀ ਜੋਗੀਆਂ ਦੇ ਅਲੋਖ ਨਿਰੰਜਨ ਨੂੰ ਦੂਸਰੇ ਨਾਮ ਨਾਲ ਉਚਾਰ ਕੇ, ਉਸ ਨਿਰੰਜਨ (ਮਾਇਆ ਰਹਿਤ) ਨੂੰ 'ਨਾਮੁ ਨਿਰੰਜਨ' ਤੱਤ-ਗਿਆਨ, ਭਰਮ ਰਹਿਤ ਗਿਆਨ ਵਜੋਂ ਪੇਸ਼ ਕਰਦੇ ਹਨ। ਉਹਨਾਂ ਦਾ ਕਹਿਣਾ ਹੈ ਗੁਰਮਤਿ ਦਾ ਧਾਰਨੀ ਗੁਰਮੁਖ ਸਾਚ-ਸਬਦ ਨੂੰ ਵਿਚਾਰ ਕੇ ਉਸ ਵਿੱਚੋਂ ਨਾਮ-ਨਿਰੰਜਨ ਤੱਤ ਗਿਆਨ ਪ੍ਰਾਪਤ ਕਰ ਲੈਂਦਾ ਹੈ। ਗੁਰਮੁਖ ਸਾਚ-ਸਬਦ ਨਾਲ ਆਪਣੇ ਅੰਦਰੋਂ ਅਹੰਕਾਰ ਨੂੰ ਪੂਰੀ ਤਰ੍ਹਾਂ ਨਾਲ ਸਾੜ ਦਿੰਦਾ ਹੈ। ਉਹ

ਹਰ ਵੇਲੇ ਪ੍ਰਮੇਸ਼ਰ ਦਾ ਗੁਣ ਗਾਇਨ ਕਰਦਾ ਹੈ, ਗੁਰਬਾਣੀ ਪੜ੍ਹਦਾ ਹੈ ਅਤੇ ਸੰਗਤ ਵਿੱਚ ਉਸਦੀ ਵਿਚਾਰ ਧਾਰਾ ਨੂੰ ਪ੍ਰਗਟ ਕਰਦਾ ਹੈ। ਗੁਰਮੁਖ ਹਰ ਵੇਲੇ ਤੱਤ ਗਿਆਨ ਵਿੱਚ ਡੁੱਬਿਆ ਰਹਿੰਦਾ ਹੈ, ਕਿਉਂਕਿ ਉਹ ਸਥਦ-ਵਿਚਾਰ ਕਿਸੇ ਘੜੀ ਭੀ ਨਹੀਂ ਵਿਸਾਰਦਾ। ਗੁਰਮੁਖ ਦੀ ਪਤਿ (ਇੱਜਤ) ਸੰਸਾਰ ਵਿੱਚ ਸਭ ਤੋਂ ਸ੍ਰੇਸ਼ਟ ਹੋ ਜਾਂਦੀ ਹੈ।

ਗੁਰਮੁਖ ਨੂੰ ਹੀ ਪੂਰੇ ਗੁਰੂ ਦੇ ਉਪਦੇਸ਼ ਤੋਂ 'ਨਾਮ ਨਿਰਜਨ, ਤਤ-ਗਿਆਨ ਪ੍ਰਾਪਤ ਹੁੰਦਾ ਹੈ। ਗੁਰਮੁਖ ਦਾ ਕਿਹਾ ਗੋਇਆ ਕੋਈ ਬਚਨ ਕਦੇ ਭੀ ਗਲਤ ਸਿੱਧ ਹੋਣ ਵਾਲਾ ਨਹੀਂ ਹੁੰਦਾ। ਇਸਦਾ ਕਬਨ ਇਥੇ ਉਥੇ ਹਰ ਜਗ੍ਹਾ ਸੱਚ ਹੀ ਹੁੰਦਾ ਹੈ। ਸੱਚ ਹਮੇਸ਼ਾ ਰੋਗ-ਰਹਿਤ ਹੁੰਦਾ ਹੈ, ਇਸ ਲਈ ਇਸਦੇ ਵਿੱਚ ਕਿਸੇ ਵਕਤ ਕੋਈ ਕਮੀ ਨਹੀਂ ਆਉਂਦੀ। ਜਿਹੜੀਆਂ ਮੱਤਾਂ ਦੇ ਕਬਨ, ਸਿਆਣਿਆਂ ਦੇ ਜਾਂ ਵਿਗਿਆਨੀਆਂ, ਖੋਜੀਆਂ ਦੇ ਤਰਕਾਂ ਦੀ ਮਾਰ ਹੇਠ ਆ ਕੇ ਗਲਤ ਸਿੱਧ ਹੋ ਜਾਣ, ਉਹਨਾਂ ਦੀ ਮੱਤ ਜੇ ਕਿਸੇ ਵੇਲੇ ਉਤੱਮ ਮੰਨੀ ਭੀ ਜਾਂਦੀ ਹੋਵੇਗੀ ਪਰ ਸਮੇਂ ਨਾਲ ਗਲਤ ਸਿੱਧ ਹੋ ਜਾਣ ਕਰਕੇ ਉਸ ਮੱਤ ਦੀ ਉਤਮਤਾ ਮੱਧਮ ਪੈ ਜਾਂਦੀ ਹੈ। ਉਸ ਵਿੱਚਲਾ ਗਿਆਨ ਦੂਸਰੇ ਨੰਬਰ ਦਾ ਗਿਆਨ ਬਣਕੇ ਰਹਿ ਜਾਂਦਾ ਹੈ। ਜਿਸਨੂੰ ਕਿ ਗੁਰਮਤਿ ਵਿੱਚ ਭਰਮ-ਗਿਆਨ ਆਖਿਆ ਗਿਆ ਹੈ।

ਗੁਰਮੁਖ ਨੂੰ ਤਾਂ ਸਗਲ ਭਵਨਾ ਦੀ ਸੋਝੀ ਹੋਣ ਕਰਕੇ, ਉਸਦੀ ਕਹੀ ਹੋਈ ਗੱਲ ਗਲਤ ਸਿੱਧ ਕਿਵੇਂ ਹੋ ਸਕਦੀ ਹੈ। ਗੁਰਮੁਖ ਅਜਿਹੀ ਕੋਈ ਗੱਲ ਕਰਦਾ ਹੀ ਨਹੀਂ ਬਲਕਿ ਇਉਂ ਕਹੀਏ ਕਿ ਗੁਰਮੁਖ ਕੋਲੋਂ ਅਜਿਹੀ ਕੋਈ ਗੱਲ ਹੁੰਦੀ ਹੀ ਨਹੀਂ ਜਿਹੜੀ ਗਲਤ ਹੋਵੇ। ਜੇ ਗੁਰਮੁਖ ਕਿਸੇ ਵੇਲੇ ਐਸੀ ਕੋਈ ਗੱਲ ਕਹਿ ਭੀ ਗਿਆ ਹੋਵੇ ਜਾਂ ਕਹਿੰਦਾ ਹੋਵੇ, ਜਿਹੜੀ ਅੱਗੇ ਚਲਕੇ ਉਸਨੂੰ ਆਪ ਹੀ ਗਲਤ ਲੰਗਣ ਲੱਗੇ, ਉਸਦਾ ਖੰਡਨ ਤਾਂ ਗੁਰਮੁਖ ਆਪਣੇ ਆਪ ਹੀ ਕਰ ਦਿਆ ਕਰਦੇ ਹਨ। ਜੈਸਾ ਕਿ ਕਬੀਰ ਜੀ ਦੇ ਇਹਨਾਂ ਚਾਰ ਸਲੋਕਾਂ ਤੋਂ ਪਤਾ ਲਗਦਾ ਹੈ।

"ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥ ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥ ੧੪੯ ॥", "ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥ ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਥੇਹ" ॥ ੧੪੭ ॥, "ਕਬੀਰ ਥੇਹ ਹੂਣੀ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥ ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ" ॥ ੧੪੮ ॥, "ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ॥ ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ" ॥ ੧੪੯ ॥ (ਪੰਨਾ ੧੩੨੨)

ਇਹਨਾਂ ਚਾਰਾਂ ਸਲੋਕਾਂ ਵਿੱਚ ਹੀ ਭਗਤ ਕਬੀਰ ਜੀ ਨੇ ਚਾਰਾਂ ਵੇਦਾਂ ਦਾ ਜ਼ਿਕਰ ਕਰ ਦਿਤਾ ਹੋਇਆ ਲੱਗਦਾ ਹੈ। ਕਿਉਂਕਿ ਚਾਰ ਵੇਦ ਦਾ ਅਰਥ ਹੀ ਚਾਰ ਗਿਆਨ ਜਾਂ ਗਿਆਨ ਦੀਆਂ ਚਾਰ ਪਉਤੀਆਂ (ਚਾਰ-ਚਰਣ) ਹੈ। ਇਨ੍ਹਾਂ ਚਾਰ ਸਲੋਕਾਂ ਵਿੱਚ ਗਿਆਨ

ਦੀ ਸਭ ਤੋਂ ਪਹਿਲੀ ਅਤੇ ਨੀਵੀਂ ਪੱਧਰ ਅਤੇ ਫਿਰ ਪਹਿਲੀ ਨਾਲੋਂ ਬੋੜੀ ਉਚੀ ਤੇ ਤੀਸਰੀ ਵਿੱਚ ਦੂਜੀ ਨਾਲੋਂ ਉਚੀ ਤੇ ਚੌਥੀ ਅੰਤਿਮ ਤੁਰੀਆ ਸਭ ਤੋਂ ਉਚੀ ਅਵਸਥਾ ਹੈ ।

ਪਹਿਲਾ ਹੋਕਾਰੀ ਮਨ ਜਦੋਂ ਗੁਰਮੁਖ ਤਾਈ ਵੱਲ ਨੂੰ ਮੁਤਦਾ ਹੈ ਤਾਂ ਉਹ ਇਕ ਰਸਤੇ ਦੇ ਰੋਤੇ ਵਾਂਗ ਹੀ ਗਿਆਨ ਤੋਂ ਸੱਖਣਾ (ਅਗਿਆਨੀ) ਹੋਣ ਕਰਕੇ, ਆਪਣੇ ਆਪ ਨੂੰ ਰੋਤਾ ਬਣਾ ਲੈਣ ਵਿੱਚ ਵੱਡਾ ਭਗਤ ਸਮਝ ਬੈਠਦਾ ਹੈ । ਇਤਨੇ ਕੰਮ ਤੋਂ ਹੀ ਮੁਕਤੀ ਪ੍ਰਾਪਤੀ ਦੀ ਆਸ ਧਾਰੀ ਰੱਖਦਾ ਹੈ । ਉਸਨੂੰ ਰੋਤਾ ਰੂਪ ਬਣ ਜਾਣ ਵਿੱਚ ਗੁਣ ਹੀ ਗੁਣ ਦਿਖਾਈ ਦਿੰਦੇ ਹਨ । ਗਿਆਨ ਦੀ ਅੱਖ ਨ ਹੋਣ ਕਰਕੇ ਰੋਤੇ ਵਿੱਚਲੇ ਅਵਗੁਣ ਦਿਖਾਈ ਨਹੀਂ ਦਿੰਦੇ । ਪਰ ਜਦੋਂ ਕੋਈ ਗੁਰਮੁਖ ਉਸਨੂੰ ਇਹ ਸਮਝਾਵੇ ਕਿ ਰੋਤਾ ਬਣਕੇ ਤੂੰ ਕਿਹੜਾ ਕਿਲਾ ਜਿੱਤ ਲਿਆ, ਤੂੰ ਤਾਂ ਰਾਹਗੀਰਾਂ ਵਾਸਤੇ ਦੁਖ-ਰੂਪ ਹੀ ਬਣਿਆ ਹੋਇਆ ਹੈ । ਤੂੰ ਤਾਂ ਸਗੋਂ ਆਪਣੇ ਇਸ ਕੁਗਿਆਨ ਨਾਲ ਦੂਜਿਆਂ ਦੀ ਭੀ ਨੁਕਸਾਨ ਹੀ ਕਰ ਰਿਹਾ ਹੈ । ਤੇਥੋਂ ਅੱਗੇ ਲੰਘਣ ਵਾਲੇ ਪਾਧੀਆਂ ਦੇ ਪੈਰਾਂ ਨੂੰ ਤਾਂ ਤੈਬੋਂ ਠੋਕਰਾਂ ਹੀ ਪ੍ਰਾਪਤ ਹੁੰਦੀਆ ਹਨ, ਇਸ ਲਈ ਤੇਰੇ ਨਾਲੋਂ ਤਾਂ ਰਸਤੇ ਵਿੱਚ ਪਈ ਬਰੀਕ ਮਿਟੀ ਹੀ ਚੰਗੀ ਹੈ ।

ਫਿਰ ਜੇ ਉਹ ਰੋਤਾ-ਰੂਪ, ਉਸ ਗੁਰਮੁਖ ਦੀ ਗੱਲ ਮੰਨ ਕੇ ਆਪਣੇ ਆਪ ਨੂੰ ਬਰੀਕ ਖੇਹ ਵਿੱਚ ਬਦਲ ਲਵੇ ਭਾਵ ਆਪਣੇ ਆਪ ਨੂੰ ਕ੍ਰੋਧ ਨਾਲੋਂ ਅਲੱਗ ਕਰ ਲਵੇ ਫਿਰ ਉਸਨੂੰ ਇਸ ਰਜੇ ਗੁਣ ਅਵਸਥਾ ਵਿੱਚੋਂ, ਸਤੋ-ਗੁਣ ਅਵਸਥਾ ਵਿੱਚ ਜਾਣ ਵਾਸਤੇ ਖੇਹ ਦੇ ਅਵਗੁਣ ਪਹਿਲਾਂ ਸਮਝਣੇ ਪੈਣਗੇ । ਖੇਹ ਕੋਈ ਬਹੁਤ ਵਧੀਆ ਉਤਮ ਵਸਤੂ ਨਹੀਂ ਹੁੰਦੀ । ਇਹ ਤਾਂ ਹਵਾ ਦਾ ਪ੍ਰਭਾਵ ਕਬੂਲ ਕਰਕੇ ਅਸਮਾਨ ਵਿੱਚ ਉਡੋਣ ਲੱਗਦੀ ਹੈ ਅਤੇ ਸੰਸਾਰ ਨੂੰ ਗੰਦਾ (ਮੈਲਾ) ਹੀ ਕਰਦੀ ਹੈ । ਵਧੀਆ ਗਿਆਨ ਦਾ ਪਚਾਰ ਇਸ ਅਵਸਥਾ ਦੇ ਲੋਕ ਨਹੀਂ ਕਰ ਸਕਦੇ, ਇਹ ਤਾਂ ਸਗੋਂ ਗਿਆਨ-ਵਾਨਾਂ ਦੇ ਅੱਖੀਂ ਘਟਾ ਪਾ ਕੇ ਧਰਮੀ ਅਖਵਾਉਣ ਵਾਲੇ ਲੋਕ ਹੀ ਹੁੰਦੇ ਹਨ । ਹੁਣ ਜੇ ਜਗਿਆਸੂ ਨੇ ਇਸ ਤੋਂ ਅਗਲਾ ਪੈਂਡਾ ਤਹਿ ਕਰਨਾ ਹੋਵੇ ਤਾਂ ਉਸਨੂੰ ਆਪਣਾ ਰੂਪ ਖੇਹ ਤੋਂ ਬਦਲ ਕੇ ਪਾਣੀ ਰੂਪ ਬਣਨ ਲਈ, ਤੀਸਰੇ ਸਲੋਕ ਦੀਆਂ ਪੰਗਤੀਆਂ ਵਿੱਚ ਮਸ਼ਵਰਾ ਦਿਤਾ ਗਿਆ ਹੈ ਪਰ ਗੁਰਮਤਿ, ਪਾਣੀ ਵਿੱਚ ਭੀ ਗਰਮ-ਸਰਦ ਹੋ ਜਾਣ ਦਾ ਦੋਸ਼ ਜਾਣਦੀ ਹੈ । ਗੁਰਮਤਿ ਤੋਂ ਸਿਖਾਏ ਹੋਰ ਕੋਈ ਭੀ ਮੱਤ ਇਸ ਤੀਸਰੀ ਅਵਸਥਾ ਤੋਂ ਅੱਗੇ ਦੀ ਗੱਲ ਨਹੀਂ ਕਰਦੀ । ਉਸਦਾ ਕਾਰਨ ਇਹ ਹੈ ਕਿ ਚੌਥੀ ਅਵਸਥਾ ਪ੍ਰਾਪਤ ਕਰ ਲੈਣ ਦਾ ਦਾਅਵਾ ਜਬਾਨੀ ਕਲਾਮੀ ਨਹੀਂ ਕੀਤਾ ਜਾ ਸਕਦਾ । ਇਹ ਅਵਸਥਾ ਤਾਂ ਸੱਚ ਪ੍ਰਗਟ ਕਰਕੇ ਦਿਖਾ ਦੇਣ ਵਾਲਿਆਂ ਦੀ ਅਵਸਥਾ ਹੈ, ਜਿਸ ਅਵਸਥਾ ਨੂੰ ਮਨ-ਮੱਤੀਏ ਮਰਨ ਉਪਰੰਤ ਦੀ ਅਵਸਥਾ ਕਹਿਕੇ ਖਹਿੜਾ ਛੁਡਾਇਆ ਕਰਦੇ ਹਨ ।

ਇਸ ਚੌਥੀ ਅਵਸਥਾ ਵਿੱਚ ਹਰਿ ਜਨ ਨੂੰ ਹਰਿ ਕਾ ਰੂਪ ਬਣਕੇ ਦਿਖਾਉਣਾ ਹੁੰਦਾ ਹੈ । ਜਦੋਂ ਕਿ ਹਰਿ, ਗੁਰਮਤਿ ਅਨਸਾਰ ਸਰਬ ਸ੍ਰੋਸ਼ਟ ਗਿਆਨ ਨੂੰ ਹੀ ਮੰਨਿਆ ਹੈ :—"ਹਰਿ ਹਰਿ ਹੀਰਾ ਰਤਨੁ ਹੈ, ਮੇਰਾ ਮਨੁ ਤਨੁ ਵਿਧਾ॥" ਐਸਾ ਗਿਆਨ ਰਤਨ ਗੁਰਮੁਖ ਪ੍ਰਾਪਤ ਕਰਕੇ, ਸੰਸਾਰ ਦੇ ਸਾਹਮਣੇ ਸੱਚ ਨੂੰ ਪ੍ਰਗਟ ਕਰ ਦਿੰਦਾ ਹੈ । ਮਨ-ਮੱਤੀਆਂ ਦੇ ਸਾਰੇ ਪਾਏ

ਹੋਏ ਭੁਲੇਖੇ ਦੂਰ ਕਰਕੇ ਰੱਖ ਦਿੰਦਾ ਹੈ ਅਤੇ ਸੱਚ ਦੇ ਸੂਰਜ ਦੀ ਰੌਸ਼ਨੀ ਵਿੱਚ ਧਰਮ ਧਾਰਨਾ ਦੀ ਉਲਟੀ ਹੱਈ ਗੁਬੀ (ਗੋਰਖ-ਪੰਦੇ) ਨੂੰ ਸੰਸਾਰ ਦੇ ਸਾਹਮਣੇ ਇਸ ਤਰੀਕੇ ਨਾਲ ਸੁਲਭਾ ਕੇ ਰੱਖ ਦਿੰਦਾ ਹੈ ਕਿ ਸੰਸਾਰ ਨੂੰ ਦੋ ਅਤੇ ਦੋ ਚਾਰ ਹੋਣ ਦੀ ਸੱਚਾਈ ਨੂੰ ਕਬੂਲ ਕਰਨਾ ਹੀ ਪੈਂਦਾ ਹੈ ।

ਸੰਸਾਰ ਵਿੱਚ ਹਰ ਸਮੇਂ ਹੀ ਗਿਆਨ ਦੀਆਂ ਇਹ ਨਾਂ ਚਾਰੇ ਜਮਾਤਾਂ ਦੀ ਪੜ੍ਹਾਈ ਚਲਦੀ ਰਹਿੰਦੀ ਹੈ ਪਰ ਇਹ ਤਾਂ ਜੀਵ ਦੇ ਆਪਣੇ ਮਨ ਨੂੰ ਸਮਝਾਉਣ ਤੇ ਹੀ ਨਿਰਭਰ ਕਰਦਾ ਹੈ ਕਿ ਮੈਂ ਇਸ ਮਨੁੱਖ ਜਨਮ ਵਿੱਚ ਭਵ-ਸਾਗਰ ਤੋਂ ਪਾਰ ਹੋਣਾ ਹੈ ਜਾਂ ਮੰਡ-ਧਾਰ ਵਿੱਚ ਹੀ ਰਹਿ ਜਾਣਾ ਹੈ । ਇਕ ਗੁਰਮੁਖ ਮਨ ਤਾਂ ਕਦੇ ਚੈਨ ਨਾਲ ਨਹੀਂ ਬੈਠ ਸਕਦਾ ਜਦ ਤੱਕ ਉਸਨੂੰ ਇਸ ਭਵ-ਸਾਗਰ ਦਾ ਦੂਸਰਾ ਕਿਨਾਰਾ ਨਾ ਮਿਲ ਜਾਵੇ । ਜਿਸਨੂੰ ਕਿ ਸਤਿਗੁਰੂ ਜੀ ਇਥੇ ਗੁਰਮੁਖ ਨੂੰ ਸਗਲ-ਭਵਨ ਮਾਇਆ ਰੂਪੀ ਸਾਗਰ ਦੀ ਬਾਹ, ਪਰਲਾ ਪਾਰ ਪਾ ਲੈਣਾ ਆਖਦੇ ਹਨ ।

"ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥
 ਕਵਣ ਕਬਾ ਲੇ ਰਹਹ ਨਿਰਾਲੇ ॥ ਬੋਲੈ ਨਾਨਕੁ ਸਣਹੁ ਤੁਮ ਬਾਲੇ ॥
 ਏਸੁ ਕਬਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥" ੪੩ ॥

ਪਿਛਲੀ ਚਰਚਾ ਦੌਰਾਨ ਸਤਿਗੁਰੂ ਜੀ ਨੇ ਜੋਗੀਆਂ ਨੂੰ ਗੁਰਮੁਖ ਬਾਰੇ ਵਿਸਥਾਰ ਸਹਿਤ ਜਾਣਕਾਰੀ ਕਰਵਾਈ । ਉਹਨਾਂ ਨੇ ਸਾਫ਼ ਆਖਿਆ ਕਿ ਗੁਰਮੁਖ ਹੀ ਹਰਿ ਕਾ ਸੰਤ, ਭਗਤ, ਸਤਿਗੁਰੂ, ਬੁਹਮ ਗਿਆਨੀ, ਸਾਧ, ਹਰਿ ਜਨ ਆਦਿ ਨਾਵਾਂ ਨਾਲ ਗੁਰਬਾਣੀ ਵਿੱਚ ਬਿਆਨਿਆ ਗਿਆ ਹੈ । ਗੁਰਮੁਖ ਤੋਂ ਬਿਨਾਂ ਜਾਂ ਇਉਂ ਕਹਿ ਲਵੇ ਗੁਰਮੁਖਾਂ ਦੀ ਵਿਚਾਰ-ਧਾਰਾ 'ਗੁਰਮਤਿ' ਦਾ ਧਾਰਨੀ ਹੋਏ ਬਗੈਰ ਕੋਈ ਭੀ ਸਾਧ, ਸੰਤ, ਬੁਹਮ ਗਿਆਨੀ, ਹਰਿ-ਜਨ ਕੋਈ ਸਤਿਗੁਰ ਜਾਂ ਮਹਾਪੁਰਸ਼ ਅਖਵਾਉਣ ਵਾਲਾ ਭਰਮ-ਗਿਆਨੀ ਹੀ ਹੁੰਦਾ ਹੈ । ਉਹ ਨਾ ਤਾਂ ਖੁਦ ਕਰਤੇ-ਪੁਰਖ, ਆਪਣੇ ਮੂਲ ਨਾਲ ਜੁੜਿਆ ਹੋਇਆ ਹੁੰਦਾ ਹੈ ਅਤੇ ਨਾ ਹੀ ਕਿਸੇ ਨੂੰ ਜੋੜਨ ਦੀ ਵਿਧੀ ਤੋਂ ਉਹ ਜਾਣੂੰ ਹੁੰਦਾ ਹੈ, ਕਿਉਂਕਿ ਪ੍ਰਮੇਸ਼ਰ ਨਾਲ ਜੋੜਨ ਦੀ ਤਾਂ ਕੇਵਲ ਇਕੋ-ਇਕ ਵਿਧੀ ਗੁਰਮਤਿ ਹੀ ਹੈ, ਜਿਸਦਾ ਧਾਰਨੀ ਗੁਰਮੁਖ ਹੁੰਦਾ ਹੈ । ਇਸ ਸਭ ਕੁਝ ਨੂੰ ਜੋਗੀਆਂ ਨੇ ਬਤੇ ਧੀਰਜ ਨਾਲ ਸੁਣਿਆ ਅਤੇ ਇਹਨਾਂ ਪੰਗਤੀਆਂ ਵਿੱਚ ਸਤਿਗੁਰੂ ਜੀ ਪਾਸੋਂ ਕੁਝ ਨੂੰ ਜੋਗੀਆਂ ਨੇ ਬਤੇ ਧੀਰਜ ਨਾਲ ਸੁਣਿਆ ਅਤੇ ਇਹਨਾਂ ਪੰਗਤੀਆਂ ਵਿੱਚ ਸਤਿਗੁਰੂ ਜੀ ਪਾਸੋਂ ਕੁਝ ਹੋਰ ਜਾਣਕਾਰੀ ਮੰਗਦੇ ਹੋਏ ਜੋਗੀ ਬੋਲ ਰਹੇ ਹਨ ।

"ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥" ਕਿ ਹੇ ਨਾਨਕ ਅਸੀਂ ਕੇਵਲ ਹੁਣ ਸ੍ਰਿਸ਼ਟੀ ਦੇ ਮੂਲ ਦੀ (ਜਤ ਦੀ) ਜਾਣਕਾਰੀ ਆਪ ਜੀ ਪਾਸੋਂ ਚਾਹੁੰਦੇ ਹਾਂ ਅਤੇ ਉਸ ਮੱਤ ਬਾਰੇ ਭੀ ਜਾਣਕਾਰੀ ਚਾਹੁੰਦੇ ਹਾਂ ਜਿਹੜੀ ਆਤਮਾ (ਜੀਵ) ਨੂੰ ਭਵ-ਸਾਗਰ ਵਿੱਚੋਂ ਧੂ (ਪਿੱਛ) ਕੇ ਬਾਹਰ ਕੱਢ ਦੇਣ ਦੇ ਸਮਰੱਥ ਹੋਵੇ । ਆਪਣੇ ਗੁਰੂ ਬਾਰੇ ਭੀ ਜਾਣਕਾਰੀ ਦਿਉ ਜਿਸਤੋਂ ਤੁਸੀਂ ਇਹ 'ਅਦਭੁਤ' ਮੱਤ ਪ੍ਰਾਪਤ ਕੀਤੀ ਹੈ । "ਕਵਣ ਕਬਾ

ਲੇ ਰਹਹੁ ਨਿਰਾਲੇ । ਬੋਲੈ ਨਾਨਕ ਸੁਣਹੁ ਤੁਮ ਬਾਲੇ " ਅਜਿਹੀ ਕਿਹੜੀ ਕਬਾ ਹੈ ਜਿਸਨੂੰ
ਸਮਝਦੇ - ਸਮਝਦੇ ਤੁਸੀਂ ਸੰਸਾਰ ਤੋਂ ਹੀ ਵੱਖਰੇ ਹੋ ਰਹੇ ਲਗਦੇ ਹੋ ।

"ਏਸੁ ਕਬਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥"

ਜਿਹੜਾ ਇਸ ਕਬਾ ਨੂੰ ਵਿਚਾਰ ਲੈਣ ਦੀ ਸੋਝੀ ਸਾਡੇ ਅੰਦਰ ਪ੍ਰਗਟ ਕਰ ਦੇਵੇ
ਭਾਵ ਉਸ ਕਬਾ ਨੂੰ ਵਿਚਾਰ ਲੈਣ ਦੀ ਵਿਧੀ ਸਾਨੂੰ ਸਮਝਾ ਦੇਵੇ, ਜਿਸ ਕਰਕੇ ਅਸੀਂ ਭੀ ਉਸ
ਕਬਾ ਨੂੰ ਵਿਚਾਰ ਲੈਣ ਦੇ ਯੋਗ ਹੋ ਜਾਈਏ, ਜਿਸ ਕਬਾ ਦਾ ਉਪਦੇਸ਼ ਇਸ ਭਵ-ਸਾਗਰ ਤੋਂ
ਪਾਰ ਕਰਨ ਵਾਲਾ ਹੁੰਦਾ ਹੈ ।

ਇਸ ਚਰਚਾ ਦੇ ਸ਼ੁਰੂਆਤ ਸਮੇਂ ਜੋਗੀਆਂ ਦੇ ਮੁਖੀ ਅਉਧੂ ਨੇ, ਜੋਗ-ਮੱਤ ਅਨੁਸਾਰ
ਇਸ ਸੰਸਾਰ ਤੋਂ ਨਿਰਾਲਾ ਹੋ ਜਾਣ ਦੀ ਵਿਧੀ ਸਤਿਗੁਰੂ ਜੀ ਨੂੰ ਸਮਝਾਉਣ ਦੀ ਕੋਸ਼ਿਸ਼
ਕੀਤੀ ਸੀ । ਜਿਸਨੂੰ ਸਤਿਗੁਰੂ ਜੀ ਨੇ ਨਕਾਰ ਦਿਤਾ ਸੀ, ਜਿਸਤੋਂ ਬਾਅਦ ਲੰਬੀ ਚਰਚਾ
ਦੌਰਾਨ ਸਤਿਗੁਰੂ ਜੀ ਦੇ ਉਪਦੇਸ਼ (ਗਿਆਨ) ਤੋਂ ਪ੍ਰਭਾਵਿਤ ਹੋ ਕੇ ਜੋਗੀ ਹੁਣ ਸਤਿਗੁਰੂ ਜੀ
ਤੋਂ ਸੱਚੀ ਸਿੱਖਿਆ, ਅਕਬਾ-ਕਬਾ ਦਾ ਗਿਆਨ ਪ੍ਰਾਪਤ ਕਰਨ ਲਈ ਬੇਨਤੀ ਕਰ ਰਹੇ ਹਨ
ਅਤੇ ਇਹ ਮੰਨ ਰਹੇ ਹਨ ਕਿ ਇਹ ਕਬਾ ਹੀ ਅਮਰ-ਕਬਾ ਹੈ, ਜਿਸਨੂੰ ਸੁਣਨ ਕਰਕੇ ਭਵ-
ਸਾਗਰ ਤੋਂ ਪਾਰ ਹੋਇਆ ਜਾ ਸਕਦਾ ਹੈ ।

ਜੋਗੀ ਸਾਰੇ ਹਿੰਦੋਸਤਾਨ ਦੇ ਚੱਪੇ-ਚੱਪੇ ਤੋਂ ਜਾਣੂੰ ਸਨ । ਸਾਰੇ ਭਾਰਤ ਵਿੱਚ ਉਸ
ਵੇਲੇ ਕੋਈ ਅਜਿਹਾ ਗੁਰੂ ਨਹੀਂ ਸੀ ਜਿਸਤੋਂ ਕਿ ਸਤਿਗੁਰੂ ਨਾਨਕ ਦੇਵ ਜੀ ਵਾਲਾ ਇਹ
ਬੁਹਮ ਗਿਆਨ ਉਹਨਾਂ ਜੋਗੀਆਂ ਨੇ ਸੁਣਿਆ ਹੋਵੇ । ਇਸਤੋਂ ਇਹ ਭੀ ਪਤਾ ਲੱਗਦਾ ਹੈ ਕਿ
ਭਗਤਾਂ ਵਿੱਚੋਂ ਕੋਈ ਭੀ ਉਸ ਵੇਲੇ ਸਰੀਰ ਕਰਕੇ ਸੰਸਾਰ ਵਿੱਚ ਮੌਜੂਦ ਨਹੀਂ ਸੀ, ਨਹੀਂ ਤਾਂ
ਜੋਗੀ ਗੁਰੂ ਨਾਨਕ ਦੇਵ ਜੀ ਤੋਂ ਉਹਨਾਂ ਦੇ ਗੁਰੂ ਦੀ ਜਾਣਕਾਰੀ ਬਾਰੇ ਸਵਾਲ ਨਾ ਕਰਦੇ ।
ਇਸੇ ਲਈ ਜੋਗੀਆਂ ਵਾਸਤੇ ਗੁਰੂ ਨਾਨਕ ਦੇਵ ਜੀ ਦੀ ਵਿਚਾਰ-ਧਾਰਾ ਬਿਲਕੁਲ ਨਵੀਂ ਸੀ
ਅਤੇ ਇਸਦੀ ਸਾਰਬਿਕਤਾ ਨੂੰ ਭੀ ਜੋਗੀਆਂ ਨੇ ਹੁਣ ਪ੍ਰਵਾਨ ਕਰ ਲਿਆ ਸੀ । ਜੋਗ-ਮੱਤ
(ਹਿੰਦੂ-ਮੱਤ) ਅਨੁਸਾਰ ਸਿ੍ਰਸਟੀ ਦੀ ਉਤਪਤੀ ਬਾਰੇ ਭਿੰਨ-ਭਿੰਨ ਵਿਚਾਰ ਗ੍ਰੰਥਾਂ ਵਿੱਚੋਂ
ਮਿਲਦੇ ਹਨ, ਜਿਹਨਾਂ ਨੂੰ ਪੜ੍ਹਕੇ ਆਦਮੀ ਬੁਰੀ ਤਰ੍ਹਾਂ ਨਾਲ ਉਲੜ ਜਾਂਦਾ ਹੈ । ਦਸਮ ਗ੍ਰੰਥ
ਅਨੁਸਾਰ "ਏਕ ਸ੍ਰੂਵਣ ਤੇ ਮੈਲ ਨਿਕਾਰਾ ॥ ਤਾ ਤੇ ਮਧੂ-ਕੈਟਵ ਤਨ ਧਾਰਾ ॥ ਫੁਡੀਆ
ਸ੍ਰੂਵਣ ਤੇ ਮੈਲ ਨਿਕਾਰੀ ॥ ਤਾ ਤੇ ਭਈ ਸਿਸ਼ਟ ਇਹ ਸਾਰੀ ॥" ਭਾਵ ਕਿ ਵਿਸ਼ਨੂੰ ਨੈ
ਆਪਣੇ ਇਕ ਕੰਠ ਵਿੱਚੋਂ ਮੈਲ ਕੱਢੀ ਅਤੇ ਸਮੁੰਦਰ ਵਿੱਚ ਸੁੱਟ ਦਿਤੀ, ਜਿਸਤੋਂ ਮਧੂ ਕੈਟਵ
ਨਾਉਂ ਦਾ ਵੈਤ ਪੈਦਾ ਹੋਇਆ ਫਿਰ ਵਿਸ਼ਨੂੰ ਭਗਵਾਨ ਨੇ ਆਪਣੇ ਦੂਸਰੇ ਕੰਠ ਵਿੱਚੋਂ ਮੈਲ
ਕੱਢੀ ਜਿਸ ਤੋਂ ਇਹ ਸਾਰੀ ਸਿਸ਼ਟੀ ਬਣੀ । ਇਹ ਕਬਨ ਦਸਮ-ਗ੍ਰੰਥ ਵਿੱਚ ਦਰਜ ਹੈ ।
"ਹਰਿ ਸੋਇ ਰਹੇ ਸਜ ਸੈਣ ਤਹਾਂ ॥ ਜਲ ਜਾਲ ਬਿਕਰਾਲ ਬਿਸਾਲ ਤਹਾਂ ॥
ਭਇਓ ਨਾਭ ਸਰੋਜ ਭੇ ਵਿਸੁ ਕਰਡਾ ਸਰੁਤੀ ਸੈਲ ਤੇ ਦੈਤ ਰਚੇ ਸੁਗਤਾ ॥

ਤਿਨ ਦੇਖ ਲੁਕੇਮ ਡਰਿਓ ਹੀਆ ਮੈ ॥ ਜਗ-ਮਾਤ ਕੇ ਧਿਆਨ ਧਰਿਓ ਜੀਆ ਮੈ ॥" (ਦਸਮ ਗ੍ਰੰਥ ਵਿੱਚ ਇਹ ਉਪਰੋਕਤ ਲਿਖਤ ਭੀ ਦਰਜ ਹੈ)

ਸਾਸਤ੍ਰਾਂ ਦੇ ਲਿਖਾਰੀਆਂ ਨੇ ਮਾਰਕੰਡੇ-ਪੁਰਾਣ ਅਨੁਸਾਰ ਸਿਸ਼ਟੀ ਦੀ ਰਚਨਾ, ਕੇਵਲ ਵਿੱਚੋਂ ਬ੍ਰਹਮਾ ਦੇ ਜਨਮ ਲੈਣ ਉਪਰੰਤ ਉਸੇ ਬ੍ਰਹਮਾ ਤੋਂ ਰਚੀ ਗਈ ਮੰਨਿਆ ਹੈ । ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਇਕੋ ਰਚਨਾ ਨੂੰ ਦੋ ਤਰੀਕਿਆਂ ਨਾਲ ਰਚੇ ਜਾਣ ਦੀ ਗੱਲ ਦੋਨੋਂ ਗ੍ਰੰਥਾਂ ਵਿੱਚ ਦਰਜ ਹੈ । ਹੁਣ ਦੋਹਾਂ ਵਿੱਚੋਂ ਠੀਕ ਕਿਹੜੀ ਹੈ ਅਤੇ ਗਲਤ ਕਿਹੜੀ, ਗਲਤ ਕਿਉਂ ਹੈ ਅਤੇ ਕਿਵੇਂ ਹੈ । ਇਹ ਦੋਵੇਂ ਸਵਾਲ ਆਪਣੀ ਜਗ੍ਹਾ ਜਿਉਂ ਦੇ ਤਿਉਂ ਕਾਇਮ ਹਨ ਅਤੇ ਉਪਰੋਕਤ ਦੋਨੋਂ ਪੁਰਾਣ ਹਿੰਦੂ-ਮੱਤ ਵਿੱਚ ਆਦਰ ਸਹਿਤ ਪ੍ਰਵਾਨਿਤ ਹਨ, ਜਿਨ੍ਹਾਂ ਦਾ ਉਪਦੇਸ਼ ਇਕ ਦੂਸਰੇ ਤੋਂ ਬਿਲਕੁਲ ਵੱਖਰਾ-ਵੱਖਰਾ ਹੈ ।

ਹੁਣ ਸਾਨੂੰ ਇਹਨਾਂ ਸਾਸਤ੍ਰਾਂ ਬਾਰੇ ਜਿਆਦਾ ਕੁਝ ਸਮਝਣ ਦੀ ਲੋੜ ਨਹੀਂ ਹੈ, ਕੇਵਲ ਇਹਨਾਂ ਸਮਝ ਲੈਣਾ ਹੀ ਕਾਢੀ ਹੈ ਕਿ ਇਹ ਸਾਰੇ ਸਾਸਤ੍ਰ ਮਨ-ਮੱਤੀਆਂ ਦੇ ਭਰਮ-ਗਿਆਨ ਦੀ ਉਪਜ ਹਨ, ਜਿਹੜੇ ਭਰਮ-ਗਿਆਨੀਆਂ ਨੂੰ ਬੜੇ ਹੀ ਸੁਆਦਲੇ ਰਸਦਾਇਕ ਲੱਗਦੇ ਹਨ ।

ਪਹਿਲੀ ਉਲਭਣ, ਜੋਗੀਆਂ ਦੀ ਮੁਕਤੀ ਪ੍ਰਾਪਤੀ ਦੇ ਭਿੰਨ-ਭਿੰਨ ਮਾਰਗਾਂ ਕਰਕੇ ਸੀ, ਕਿਉਂਕਿ ਮੁਕਤੀ ਪ੍ਰਾਪਤੀ ਦਾ ਪੂਰਾ ਗਿਆਨ ਇਹਨਾਂ ਮੱਤਾਂ ਦੇ ਧਾਰਨੀਆਂ ਵਿੱਚੋਂ ਕਿਸੇ ਕੋਲ ਭੀ ਨਹੀਂ ਸੀ । ਜਦੋਂ ਗੁਰੂ ਨਾਨਕ ਦੇਵ ਜੀ ਨੇ ਜੋਗੀਆਂ ਨੂੰ ਮੁਕਤੀ ਪ੍ਰਾਪਤੀ ਦੇ ਪਹਿਲੇ ਸਵਾਲ ਦਾ ਹੱਲ ਬਿਲਕੁਲ ਸਹੀ ਸਮਝਾ ਕੇ ਸਹੀ ਜਵਾਬ ਪ੍ਰਤਿਖ ਕਰ ਦਿਤਾ ਤਾਂ ਹੁਣ ਦੂਸਰਾ ਸਵਾਲ ਜੋਗੀਆਂ ਨੇ ਸਿਸ਼ਟੀ ਦੀ ਉਤਪਤੀ ਵਾਲਾ ਸਤਿਗੁਰੂ ਜੀ ਅੱਗੇ ਰੱਖ ਕੇ, ਇਸਦਾ ਸਹੀ ਹੱਲ ਸਮਝਾ ਦੇਣ ਦੀ ਬੇਨਤੀ ਕੀਤੀ ।

"ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਪੁਨਿ ਚੇਲਾ ॥

ਅਕਥ ਕਬਾ ਲੇ ਰਹਉ ਨਿਗਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥

ਏਕੁ ਸਬਦੁ ਜਿਤੁ ਕਬਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪ ੪ ॥"

('ਵੇਲਾ' ਦਾ ਅਰਥ ਹੈ ਕਿਸੇ ਚੀਜ਼ ਨੂੰ ਬੰਨ ਕੇ ਕਿਸੇ ਦੂਸਰੀ ਤਾਕਤ ਨਾਲ ਧੂ ਕੇ ਲੈ ਜਾਣਾ ਜਾਂ ਟੋਚਨ ਕਰਕੇ ਖਿੱਚ ਲੈ ਜਾਣਾ) ਸਤਿਗੁਰੂ ਜੀ ਸਿਸ਼ਟੀ ਦੀ ਉਤਪਤੀ ਹਵਾ ਤੋਂ ਮੰਨਦੇ ਹਨ । ਗੁਰਬਾਣੀ ਅਨੁਸਾਰ, "ਸਾਚੇ ਤੇ ਪਵਨਾ ਭਇਆ, ਪਵਨੈ ਤੇ ਜਲੁ ਹੋਇ ॥ ਜਲ ਤੇ ਤਿੰਭਵਣੁ ਸਾਜਿਆ ਘਟਿ ਘਟਿ ਜੋਤਿ ਸਮੇਓਇ ॥" ਅਥਵਾ "ਕੀਤਾ ਪਸਾਉ, ਏਕੋਕ ਵਾਹਿ ॥ ਤਿਸ ਤੇ ਹੋਏ ਲਖ ਦਰੀਆਉ ॥" ਕਰਤੇ ਪੁਰਖ ਨੇ ਪਹਿਲਾਂ ਆਪਣੇ ਵਿੱਚੋਂ ਵਾਯੂ ਰੂਪੀ ਤੱਤ, ਆਕਾਸ ਤੱਤ ਨਾਲੋਂ ਨਿਖੇਤ ਦਿਤਾ ਅਤੇ ਫਿਰ ਏਕੋਕ (ਏਕੋ+ਏਕ) ਕੇਵਲ ਇਕ

ਹਵਾ ਵਿੱਚ ਪਸਾਉ (ਪਸੀਨਾ-ਨਮੀ) ਪੈਦਾ ਕਰਕੇ ਲੱਖਾਂ ਹੀ ਦਰਿਆ ਵਗਾ ਦਿਤੇ । ਉਸਤੋਂ ਪਿਛੋਂ ਜਲ, ਜਿਸਨੂੰ ਕਿ "ਪਹਿਲਾ ਪਾਣੀ ਜੀਉ ਹੈ" ਗੁਰਬਾਣੀ ਨੇ ਮੰਨਿਆ, ਵਿੱਚੋਂ ਹੀ ਬਾਕੀ ਸਾਰੀ ਸਿੁਸ਼ਟੀ ਹੁੰਦ ਵਿੱਚ ਆਈ । ਇਹੀ ਗੱਲ "ਪਵਨ ਅੰਡਾ" ਕਹਿਕੇ ਜੋਗੀਆਂ ਨੂੰ ਸਤਿਗੁਰੂ ਜੀ ਸਿੁਸ਼ਟੀ ਦੀ ਉਤਪਤੀ, ਜਿਸ ਵਿੱਚ ਕਿ ਜੀਵ ਫਸੇ ਹੋਏ ਹਨ, ਬਾਰੇ ਦੱਸ ਰਹੇ ਹਨ । ਉਹਨਾਂ ਦਾ ਕਹਿਣਾ ਹੈ ਕਿ ਜੀਵ ਮਾਇਆ ਵਿੱਚੋਂ ਸਤਿਗੁਰੂ ਦੀ ਮੱਤ ਨਾਲ ਜੇ ਆਪਣੇ ਆਪ ਨੂੰ ਜੋਤ (ਬੰਨ੍ਹ) ਲਵੇ ਤਾਂ ਫਿਰ ਇਹ ਧੂਰ ਕੀ ਬਾਣੀ (ਧੂਰ ਕੀ ਮਤਿ) ਇਸ ਜੀਵ ਨੂੰ ਧੂਰ ਆਪਣੇ ਘਰ (ਨਿਜ-ਘਰ) ਮਾਇਆ ਵਿੱਚੋਂ ਧੂ ਕੇ (ਖਿੱਚ ਕੇ) ਲੈ ਜਾਂਦੀ ਹੈ । ਪਰ ਮਨੁਖੀ ਮਨ ਅੰਦਰ ਤਾਂ ਮਾਇਆ ਦੇ ਮੌਹ ਦਾ ਬਹੁਤ ਹੀ ਮਜ਼ਬੂਤ ਬੰਨ੍ਹ (ਗੰਢ) ਪਿਆ ਹੋਇਆ ਹੈ । ਗੁਰੂ ਕੀ ਮੱਤ ਵਿੱਚ ਮਾਇਆ ਦੇ ਮੌਹ ਦੀ ਕੁਟਲ-ਗੰਢ ਨੂੰ ਖੋਲ ਕੇ ਪਰੇ ਸੁੱਟ ਦੇਣ ਦੀ ਵਿਧੀ ਸਮਾਈ ਹੋਈ ਹੈ ; ਜਿਸ ਨਾਲ ਮਾਇਆ ਮੌਹ ਦਾ ਕੁਨੈਕਸ਼ਨ ਕੱਟ ਕੇ ਪ੍ਰਮੇਸ਼ਰ ਦੀ ਪ੍ਰੇਮ-ਭਗਤੀ ਮਨ ਵਿੱਚ ਮਜ਼ਬੂਤੀ ਨਾਲ ਫਤ (ਪਕੜ) ਕੇ, ਗੁਰਮੁਖ ਭਵ-ਸਾਗਰ ਤੋਂ ਪਾਰ ਹੋ ਜਾਂਦਾ ਹੈ ।

ਦੂਜੇ ਪਾਸੇ ਸਾਸ਼ਤ੍ਰਾਂ ਵਿੱਚ ਸਿੁਸ਼ਟੀ ਦੀ ਰਚਨਾ ਤੋਂ ਪਹਿਲਾਂ ਵਿਸ਼ਨੂੰ ਅਤੇ ਖੀਰ-ਸਾਗਰ (ਪਾਣੀ) ਦੀ ਹੋਂਦ ਨੂੰ ਮੰਨ ਕੇ ਸਿੁਸ਼ਟੀ ਦੀ ਰਚਨਾ ਉਸਤੋਂ ਪਿਛੋਂ ਹੀ ਹੋਈ ਮੰਨੀ ਗਈ ਹੈ । ਉਥੇ ਉਹਨਾਂ ਲੋਕਾਂ ਨੂੰ ਇਹ ਜਾਣਣ ਦੀ ਲੋਤ ਮਹਿਸੂਸ ਨਹੀਂ ਹੋਈ ਜਾਪਦੀ ਕਿ ਇਹ ਪਾਣੀ ਅਤੇ ਵਿਸ਼ਨੂੰ ਦਾ ਜਨਮ ਕਿਥੋਂ ਅਤੇ ਕਿਵੇਂ ਹੋਇਆ । ਇਸਤੋਂ ਵੀ ਉਹਨਾਂ ਦੇ ਗਿਆਨ ਵਿੱਚਲੀ ਘਟ ਦਾ ਹੀ ਪਤਾ ਲਗਦਾ ਹੈ । ਪਾਣੀ ਤੱਕ ਹੀ ਜਾਕੇ ਉਹਨਾਂ ਲੋਕਾਂ ਦਾ ਗਿਆਨ ਸਮਾਪਤ ਹੋ ਜਾਂਦਾ ਹੈ । ਇਸੇ ਲਈ ਉਹਨਾਂ ਮੱਤਾਂ ਵਿੱਚ ਇਹਨਾਂ ਤੱਤਾਂ ਦੇ ਸੁਭਾਅ ਆਪਣੇ ਅੰਦਰ ਪੈਦਾ ਕਰ ਲੈਣ ਤੱਕ ਦਾ ਹੀ ਉਪਦੇਸ਼ ਦਰਜ ਹੈ । ਇਸੇ ਨੂੰ ਅਸੀਂ ਕਾਸ਼ੀ-ਮੱਤ ਆਖਦੇ ਹਾਂ । ਕਾਸ਼ੀ-ਮੱਤ ਅਨੁਸਾਰ ਕਿਸੇ ਆਦਮੀ ਦਾ ਸੁਅੱਛ ਪਾਣੀ ਵਰਗ ਸੁਭਾਅ ਹੀ ਸਰਬ-ਸ੍ਰੇਸ਼ਟਤਾ ਪ੍ਰਦਾਨ ਕਰਨ ਵਾਲਾ ਹੈ । ਉਹਨਾਂ ਦੇ ਕਮਜ਼ੋਰ ਥੁੱਪ-ਬਲ ਦੀ ਧੁੰਧਲੀ ਦ੍ਰਿਸ਼ਟੀ, ਪਾਣੀ ਵਿੱਚਲੇ ਅਵਗੁਣਾਂ ਨੂੰ ਨਹੀਂ ਦੇਖ ਸਕੀ । ਪਾਣੀ ਵਿੱਚ ਗੁਰਮਤਿ ਨੇ ਦੋ ਵੱਡੇ ਅਵਗੁਣ ਦੱਸੇ ਹਨ । ਪਹਿਲਾ ਇਹ ਕਿ ਪਾਣੀ ਗਰਮ ਹੋ ਕੇ ਕਿਸੇ ਨੂੰ ਸਾਤ ਸਕਦਾ (ਦੁਖ ਦੇ ਸਕਦਾ) ਹੈ ਕਿਉਂਕਿ ਇਸ ਵਿੱਚ ਅੰਗ ਦਾ ਸੁਭਾਅ (ਕ੍ਰੋਧ) ਸਮਾਅ ਸਕਦਾ ਹੈ । ਇਸੇ ਲਈ ਰਿਸੀ ਮੁਨੀ ਵੱਡੇ-ਵੱਡੇ ਕ੍ਰੋਧ ਕਰਨ ਵਾਲੇ ਮੰਨੇ ਗਏ ਹਨ । ਕ੍ਰੋਧ ਦਾ ਆਉਣਾ ਗਿਆਨ ਦੀ (ਧਰਮ ਦੀ) ਅਣਹੋਂਦ ਦੰਗਨ ਹੀ ਸੰਭਵ ਹੈ । ਜਿਸ ਹਿਰਦੇ ਵਿੱਚ ਪ੍ਰਚੰਡ - ਗਿਆਨ ਇਕ ਰਸ ਟਿਕਿਆ ਰਹੇ, ਉਥੇ ਕ੍ਰੋਧ ਆ ਹੀ ਨਹੀਂ ਸਕਦਾ । ਪਰ ਸਾਸ਼ਤ੍ਰਾਂ ਦੇ ਲਿਖਾਰੀ ਸਾਰੇ ਹੀ ਭਰਮ-ਗਿਆਨੀ ਤੇ ਕ੍ਰੋਧੀ ਸਨ ।

ਦੂਜਾ ਅਵਗੁਣ ਪਾਣੀ ਦਾ ਬਰਫ ਵਿੱਚ ਬਦਲ ਜਾਣਾ ਹੈ, ਜਿਸ ਕਰਕੇ ਪਾਣੀ ਵਿੱਚ ਚਲਣ ਵਾਲਾ ਜੀਵਨ ਹੀ ਸਮਾਪਤ ਹੋ ਜਾਂਦਾ ਹੈ । ਦੂਸਰੇ ਲਫਜ਼ਾਂ ਵਿੱਚ ਇਹਨਾਂ ਭਰਮ ਗਿਆਨੀਆਂ ਨੂੰ ਜੇ ਕਿਸੇ ਗੁਰਮੁਖ ਦਾ ਸਾਹਮਣਾ ਕਰਨਾ ਪੈ ਜਾਵੇ ਤਾਂ ਇਹਨਾਂ ਦੀ ਹੋਸ਼ ਹੀ ਠੰਡੀ ਪੈ ਜਾਂਦੀ ਹੈ । ਇਹਨਾਂ ਦੀ ਬੁਧੀ ਬਰਫ ਵਾਗ ਜੀਮ ਜਾਂਦੀ ਹੈ । ਇਹੋ ਜਿਹੀ ਦਸ਼ਾ ਇਥੇ

ਜੋਗੀਆਂ ਦੀ ਸਤਿਗੁਰੂ ਜੀ ਸਾਹਮਣੇ ਬਣੀ ਹੋਈ ਦਿਖਾਈ ਦੇ ਰਹੀ ਹੈ। ਬ੍ਰਹਮ ਗਿਆਨ ਦਾ ਇਕ ਰੰਗ ਅਤੇ ਇਕ ਹੀ ਰੂਪ ਹੈ, ਪਰ ਪਾਣੀ ਤਾਂ ਆਪਣੇ ਰੰਗ ਰੂਪ ਵਟਾਉਂਦਾ ਰਹਿੰਦਾ ਹੈ। ਕਿਉਂਕਿ ਪਾਣੀ ਮਾਇਆ ਰੂਪ ਹੈ ਅਤੇ ਇਸ ਵਰਗਾ ਹੀ ਸੁਭਾਅ ਮਾਇਆ ਧਾਰੀਆਂ ਦਾ ਹੁੰਦਾ ਹੈ। ਜਦਕਿ ਬ੍ਰਹਮ ਗਿਆਨ ਦਾ ਰੰਗ ਤਾਂ ਕਿਸੇ ਭੀ ਦੂਸਰੇ ਰੰਗ ਉੱਤੇ ਚੜ੍ਹ ਸਕਦਾ ਹੈ ਪਰ ਹੋਰ ਕਿਸੇ ਕਿਸਮ ਦਾ ਰੰਗ (ਗਿਆਨ), ਆਪਣਾ ਰੰਗ, ਬ੍ਰਹਮ ਗਿਆਨ ਤੋਂ ਨਹੀਂ ਚੜ੍ਹ ਸਕਦਾ। ਜਿਵੇਂ ਕਿ ਭਗਤ ਬਾਣੀ ਵਿੱਚ ਦਰਜ ਹੈ, "ਕਬੀਰ ਸੰਤੁ ਨ ਛਾਡੈ ਸੰਤਈ, ਜਉ ਕੋਟਿਕ ਮਿਲਹਿ ਅਸੰਤ ॥ ਮਲਿਆਗਰੁ ਭੁੰਗਮ ਬੇਚਿਓ ਤ ਸੀਤਲਤਾ ਨ ਤਜੰਤ ॥" ਜਿਸਤੋਂ ਭਾਵ ਇਹ ਹੈ ਕਿ ਕਰੋਤਾਂ ਹੀ ਮਨਮੁਖ ਆਪਣਾ ਪ੍ਰਭਾਵ ਕਿਸੇ ਗੁਰਮੁਖ (ਸੰਤ) ਤੋਂ ਨਹੀਂ ਪਾ ਸਕਦੇ। ਜਿਵੇਂ ਕਿ ਸੱਪਾਂ ਨਾਲ ਲੱਦਿਆ ਹੋਇਆ ਚੰਦਨ ਦਾ ਰੁਖ, ਸੱਪਾਂ ਦਾ ਸੁਭਾਅ ਨਹੀਂ ਕਬੂਲਦਾ। ਉਹ ਆਪਣੀ ਸੀਤਲਤਾ ਜਿਉਂ ਦੀ ਤਿਉਂ ਕਾਇਮ ਰੱਖਦਾ ਹੈ। ਮਨਮੁਖਾਂ ਦੇ ਸੰਸਾਰ ਵਿੱਚ ਰਹਿੰਦਾ ਹੋਇਆ ਗੁਰਮੁਖ ਸੰਸਾਰ ਨੂੰ ਆਪਣੇ ਗਿਆਨ ਰੰਗ ਤੋਂ ਤਾਂ ਪ੍ਰਭਾਵਿਤ ਕਰ ਸਕਦਾ ਹੈ, ਪਰ ਕੋਈ ਭਰਮ-ਗਿਆਨੀ ਆਪਣੇ ਰੰਗ ਨਾਲ ਉਸਨੂੰ ਪ੍ਰਭਾਵਿਤ ਨਹੀਂ ਕਰ ਸਕਦਾ।

ਅਸਲ ਵਿੱਚ ਉਪਰੋਕਤ ਵਿਚਾਰ ਕਰਨ ਪਿੱਛੇ ਸਾਡਾ ਮੰਤਵ ਇਹ ਸੀ ਕਿ ਜਿਸ ਦੌਰ ਵਿੱਚ ਇਹ ਵਾਰਤਾ-ਲਾਪ ਪੰਹੁੰਚ ਚੁੱਕਾ ਹੈ ਉਸਦਾ ਲੇਖਾ ਜੋਖਾ ਸਮਝ ਲਈਏ। ਇਸਤੋਂ ਪਿੱਛੇ ਜੋਗੀਆ ਦੇ ਮੁਕਤੀ ਪ੍ਰਾਪਤੀ ਬਾਰੇ ਸਤਿਗੁਰੂ ਜੀ ਦੇ ਉਪਦੇਸ਼ ਨੇ ਜੋਗੀਆਂ ਦੀ ਪੂਰੀ ਤਰ੍ਹਾਂ ਤਸੱਲੀ ਕਰਵਾ ਦਿਤੀ ਹੋਈ ਹੈ, ਹੁਣ ਉਹ ਮੁਕਤੀ ਪ੍ਰਾਪਤੀ ਤੋਂ ਹਟਕੇ ਸ੍ਰਿਸ਼ਟੀ ਦੀ ਉਤਪਤੀ ਬਾਰੇ ਸਤਿਗੁਰੂ ਜੀ ਦੇ ਵਿਚਾਰ ਜਾਨਣ ਲਈ ਅਤੇ ਉਹਨਾਂ ਦੇ ਪਿੱਛੇ ਉਸ ਗੁਰੂ ਦੀ ਜਾਣਕਾਰੀ, ਜਿਸਤੋਂ ਕਿ ਸਤਿਗੁਰੂ ਜੀ ਨੇ ਇਹ ਮੰਤ ਹਾਸਲ ਕੀਤੀ ਕੁਝ ਜਾਨਣ ਦੀ ਬੇਨਤੀ ਕਰਦੇ ਹਨ। ਇਸੇ ਲਈ ਜੋਗੀਆਂ ਦਾ ਸਵਾਲ ਸੀ ਕਿ ਸ੍ਰਿਸ਼ਟੀ ਰਚਨਾ ਦਾ ਕਾਰਨ ਕੀ ਹੈ ਅਤੇ ਉਹ ਕਿਹੜੀ ਮੱਤ (ਵੇਲਾ) ਹੈ ਜਿਹੜੀ ਇਸ ਮਾਇਆ ਵਿੱਚ ਫਸੇ ਹੋਏ ਜੀਵ ਨੂੰ ਖਿਚ (ਯੂ) ਕੇ ਬਾਹਰ ਕੱਢ ਦੇਵੇ। ਇਸੇ ਸਵਾਲ ਦਾ ਜਬਾਵ ਪਿੱਛੇ ਦੱਸਿਆ ਗਿਆ ਹੈ।

ਗੁਰਮਤਿ ਦੇ ਧਾਰਨੀ, 'ਦੇਹ ਧਾਰੀ' ਗੁਰੂ ਵਿੱਚ ਵਿਸ਼ਵਾਸ ਨਹੀਂ ਰੱਖਦੇ। ਇਸੇ ਲਈ ਗੁਰਬਾਣੀ ਵਿੱਚ 'ਗਿਆਨ-ਗੁਰੂ' 'ਸ਼ਬਦ-ਗੁਰੂ' 'ਪਵਣ-ਗੁਰੂ' ਹੀ ਮੰਨਿਆ ਗਿਆ ਹੈ। ਕਹਿਣ ਦਾ ਭਾਵ ਇਹ ਹੈ ਕਿ ਗੁਰੂ ਮਾਇਆ ਰੂਪੀ ਨਹੀਂ ਹੁੰਦਾ, ਗੁਰੂ ਤਾਂ ਸਗੋਂ ਸਿੱਖ ਨੂੰ ਮਾਇਆ ਤੋਂ ਮੁਕਤ ਕਰਕੇ 'ਗਿਆਨ ਗੁਰੂ ਸਰੂਪ' ਹੀ ਬਣਾ ਦਿੰਦਾ ਹੈ। ਦੇਹ-ਧਾਰੀ ਗੁਰੂ ਤਾਂ ਆਪ ਖੁਦ ਮਾਇਆ ਧਾਰੀ ਹੀ ਹੁੰਦੇ ਹਨ। ਦਸਮ ਗ੍ਰੰਥ ਅਨੁਸਾਰ "ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥ ਨਮਸਕਾਰ ਤਿਸ ਹੀ ਕੇ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਿਵ ਗੁਨ ਸੁਖ ਦੀਓ ॥ ਸਤ੍ਤਨ ਕੋ ਪਲ ਮੌ ਬਧ ਕੀਓ ॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥" ਇਨ੍ਹਾਂ ਪੰਗਤੀਆਂ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਗੁਰਬਾਣੀ ਵਿੱਚ 'ਗੁਰੂ' ਤੋਂ ਕੀ ਮੁਰਾਦ ਹੈ।

ਸਤਿਗੁਰੂ ਦੇ ਸਰੀਰਕ ਦਰਸ਼ਨਾਂ ਬਾਰੇ ਗੁਰਮਤਿ ਦਾ ਦ੍ਰਿਸ਼ਟੀ ਕੋਣ ਇਉਂ ਹੈ, "ਸਤਿਗੁਰ ਨੋ ਸਭ ਕੋ ਵੇਖਦਾ ਜੇਤਾ ਜਗੁ ਸੰਸਾਰੁ ॥ ਛਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥" ਗੁਰਮਤਿ ਦਾ ਸਪਸ਼ਟ ਵਿਚਾਰ ਹੈ ਕਿ ਸਤਿਗੁਰੂ ਦਾ ਸਰੀਰ ਦੇਖਣ ਨਾਲ ਹੀ ਮੁਕਤੀ ਪ੍ਰਾਪਤੀ ਦੀ ਇੱਛਾ ਧਾਰ ਲੈਣੀ, ਮਨਮੁਖਾਂ ਵਾਲੀ ਧਾਰਨਾ ਹੈ। ਇਹ ਧਾਰਨਾ ਪੁਰਾਤਨ ਸਾਮਿਆਂ ਤੋਂ ਹੀ ਚੌਲੀ ਆਈ ਹੈ। ਭਾਵੇਂ ਗੁਰਮਤਿ ਵਿਚਾਰ-ਧਾਰਾ ਸਭ ਤੋਂ ਪੁਰਾਤਨ ਵਿਚਾਰ ਧਾਰਾ ਹੈ ਪਰ ਇਸ ਵਿੱਚ ਕਦੇ ਭੀ ਸਰੀਰ (ਦੇਹ) ਨੂੰ ਸਰਬ-ਉਚਤਾ ਨਹੀਂ ਦਿਤੀ ਗਈ। ਗੁਰਮਤਿ ਵਿਚਾਰ ਧਾਰਾ ਤਾਂ ਇਸ ਮਾਇਆ ਰੂਪੀ ਸਰੀਰ ਦਾ ਭਰਮ ਹੀ ਤੋਡਦੀ ਹੈ, ਪਰ ਬਾਕੀ ਦੀਆਂ ਸਾਰੀਆਂ ਮੱਤਾਂ 'ਸਰੀਰ' ਨੂੰ ਹੀ ਗੁਰੂ ਮੰਨ ਲੈਂਦੀਆਂ ਹਨ ਅਤੇ ਫਿਰ ਇਸ ਤੋਂ ਅੱਗੇ, ਅਗਿਆਨਤਾ ਦੇ ਹਨੇਰੇ ਵਿੱਚ ਭਟਕ ਕੇ ਇਹਨਾਂ ਸਰੀਰਾ ਦੀਆਂ ਮੂਰਤੀਆਂ ਬਣਾ ਕੇ ਉਹਨਾਂ ਦੀ ਪੂਜਾ ਕਰਦੀਆਂ ਹਨ। ਗੁਰਮਤਿ ਨੇ ਹਰ ਸਮੇਂ ਇਸ ਧਾਰਨਾਂ ਦੀ ਮਿਥ ਨੂੰ ਤੋਨ ਦੇ ਉਪਰਾਲੇ ਕੀਤੇ ਹਨ। ਇਸੇ ਲਈ ਸੰਸਾਰ ਵਿੱਚ ਬ੍ਰਾਹਮ ਗਿਆਨੀਆਂ ਦਾ ਕੋਈ ਐਸਾ ਮੰਦਰ ਨਹੀਂ, ਜਿਥੇ ਉਹਨਾਂ ਦੀਆਂ ਮੂਰਤੀਆਂ ਦੀ ਪੂਜਾ ਹੁੰਦੀ ਹੋਵੇ। ਗੁਰੂ ਨਾਨਕ ਦੇਵ ਜੀ ਦੇ ਵੇਲੇ ਜਿਤਨੀਆਂ ਮੱਤਾਂ ਸੰਸਾਰ ਵਿੱਚ ਪ੍ਰਚਲਤ ਸਨ, ਉਹਨਾਂ ਵਿੱਚੋਂ ਕਿਸੇ ਦੀ ਭੀ ਵਿਚਾਰਧਾਰਾ ਸਤਿਗੁਰੂ ਜੀ ਨਾਲ ਮੇਲ ਨਹੀਂ ਸੀ ਖਾਦੀ। ਭਗਤਾਂ ਦੀ ਬਾਣੀ ਭਾਵੇਂ ਉਸ ਵੇਲੇ ਮੌਜੂਦ ਸੀ ਪਰ ਇਸਦੇ ਅਰਬ ਤਾਂ ਇਸ ਤਰਾਂ ਹੀ ਸਮਝੇ-ਸਮਝਾਏ ਜਾਂਦੇ ਸਨ, ਜਿਸ ਤਰਾਂ ਨਾਲ ਅੱਜ ਤੱਕ ਪਿੱਛਲੇ ਤਕਰੀਬਨ ਢਾਈ -ਪੈਣੇ - ਤਿੰਨ ਸੌ ਸਾਲ ਤੋਂ ਸਮਝਾਉਣ ਦੀ ਸਾਜਿਸ਼ ਰਚੀ ਜਾਂਦੀ ਰਹੀ ਹੈ। ਜਿਸ ਕਰਕੇ ਗੁਰਮਤਿ ਦਾ ਸਹੀ ਦ੍ਰਿਸ਼ਟੀ ਕੋਣ ਸਮਝਣ ਲਈ ਅੱਜ ਸਿੱਖ ਸੰਗਤਾ ਵਿਆਕੁਲ ਹਨ।

ਗੱਲ ਜੋਗੀਆਂ ਦੇ ਉਸ ਪ੍ਰਸ਼ਨ ਤੋਂ ਚਲੀ ਸੀ ਜਿਸ ਵਿੱਚ ਜੋਗੀ ਸਤਿਗੁਰੂ ਜੀ ਨੂੰ ਉਹਨਾਂ ਦੇ ਗੁਰੂ ਦੇ ਨਾਉਂ ਬਾਰੇ ਪੁੱਛ ਰਹੇ ਸੀ। ਜਿਸਦਾ ਜਵਾਬ ਸਤਿਗੁਰੂ ਜੀ "ਸਬਦੁ ਗੁਰੂ ਸੁਰਤਿ ਪੁਨਿ ਚੇਲਾ" ਕਹਿਕੇ ਦੇ ਰਹੇ ਹਨ। ਉਹਨਾਂ ਦਾ ਭਾਵ ਹੈ ਕਿ ਗੁਰੂ ਤਾਂ ਗਿਆਨ ਨੂੰ ਹੀ ਕਿਹਾ ਜਾ ਸਕਦਾ ਹੈ, ਜਿਸ ਨਾਲ ਕਿ ਮਨ ਅੰਦਰਲਾ ਅਗਿਆਨ(ਅੰਧੇਰਾ) ਕੱਟ ਕੇ ਚਾਨਣ ਹੋ ਜਾਂਦਾ ਹੈ। ਪਰ ਬਿਨਾਂ ਉਪਦੇਸ਼ ਦੇ ਗਿਆਨ ਨਾ ਤਾਂ ਦਿਤਾ ਹੀ ਜਾ ਸਕਦਾ ਹੈ ਅਤੇ ਨਾ ਹੀ ਕੋਈ ਪ੍ਰਾਪਤ ਕਰ ਸਕਦਾ ਹੈ। ਉਪਦੇਸ਼ ਦੇਣ ਦਾ ਅਰਬ ਹੀ ਗਿਆਨ ਦੇਣਾ ਹੈ। ਇਸ ਲਈ ਸ਼ਬਦ (ਉਪਦੇਸ਼) ਨੂੰ ਹੀ ਸਰਬਗੁਣ ਸਰੂਪ ਗੁਰੂ ਮੰਨਿਆ ਗਿਆ ਹੈ ਕਿਉਂਕਿ 'ਸ਼ਬਦ-ਸਰੂਪ' ਗਿਆਨ-ਗੁਰੂ ਦੀ ਦੋਹ, 'ਵਾਯੂ-ਤੱਤ' ਮਾਇਆ ਰੂਪ ਹੁੰਦੀ ਹੈ, ਜੋ ਕਿ ਕੰਨਾਂ ਦੀ ਪਕਤ ਵਿੱਚ ਆਉਣ ਵਾਲੀ ਹੈ ਅਤੇ 'ਟੇਪ-ਰਿਕਾਰਡ' ਭੀ ਕੀਤੀ ਜਾ ਸਕਦੀ ਹੈ। ਇਸ ਵਿੱਚ ਮਨੁੱਖੀ ਸਰੀਰ ਦਾ ਕੰਮ (ਸਹਿਯੋਗ) ਕੇਵਲ 'ਜੰਤਰ' ਦੀ ਤਰਾਂ ਹੀ ਹੈ ਜਿਸ ਨਾਲ ਕਿ ਅਵਾਜ਼ ਪੈਦਾ ਕੀਤੀ ਜਾ ਸਕਦੀ ਹੈ ਜਾਂ ਸੁਣੀ ਜਾ ਸਕਦੀ ਹੈ। ਫੁਰਮਾਨ ਹੈ, "ਕਬੀਰ ਜੋ ਹਮ ਜੰਤੂ ਬਜਾਵਤੇ, ਟੂਟਿ ਗਈਂ ਸਭ ਤਾਰ ॥ ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥"(ਪੰਨਾ ੧੩੯੯ ਈ)

ਇਸਤੋਂ ਹਟਕੇ ਦੁਸਰਾ ਪੱਖ ਹੈ ਉਸ ਚੇਲੇ (ਸਿੱਖ) ਦਾ ਜਿਸਨੂੰ ਉਪਦੇਸ਼ ਕੀਤਾ ਜਾਂਦਾ ਹੈ ਜਾਂ ਜਿਸਨੇ ਉਪਦੇਸ਼ ਗੁਹਿਣ ਕਰਨਾ ਹੁੰਦਾ ਹੈ। ਉਪਦੇਸ਼ ਗੁਹਿਣ ਕਰਨ ਵੇਲੇ

ਸੁਰਤ ਦੀ ਹੀ ਲੋੜ ਹੁੰਸੀ ਹੈ । ਕਿਉਂਕਿ ਸੁਰਤ ਦੀ ਅਣਹੋਂਦ (ਗੈਰ-ਹਾਜ਼ਰੀ) ਦੌਰਾਨ ਸਰੀਰ ਕਰਕੇ ਭਾਵੇਂ ਚੇਲਾ ਗੁਰੂ ਦੇ ਸਾਹਮਣੇ ਹਾਜ਼ਰ ਹੋਵੇ ਪਰ ਕੁਝ ਭੀ ਲਾਭ, ਉਪਦੇਸ਼ ਵਿੱਚੋਂ ਉਹ ਪ੍ਰਾਪਤ ਨਹੀਂ ਕਰ ਸਕਦਾ । ਇਸੇ ਲਈ ਸਤਿਗੁਰੂ ਜੀ ਇਥੇ (ਜੀਵ-ਆਤਮਾ) 'ਸੁਰਤ ਨੂੰ ਚੇਲਾ' ਅਤੇ ਗਿਆਨ-ਸਰੂਪ ਸ਼ਬਦ ਨੂੰ 'ਗੁਰੂ' ਆਖ ਰਹੇ ਹਨ । ਸੁਣਨ ਵੇਲੇ 'ਸੁਰਤ' ਉਹ ਟੇਪ-ਰੂਪ ਹੈ ਜਿਸ ਵਿੱਚ ਸ਼ਬਦ ਰਿਕਾਰਡ ਹੁੰਦਾ ਹੈ, ਸਰੀਰ ਦਾ ਕੰਮ (ਰੋਲ) 'ਟੇਪ ਰਿਕਾਰਡਰ' ਵਜੋਂ ਹੈ । ਇਸੇ ਲਈ ਗੁਰਮਤਿ ਵਿੱਚ 'ਨਿਰਾਕਾਰ-ਗੁਰੂ' ਦਾ 'ਨਿਰਾਕਾਰ-ਸੁਰਤ' ਨਾਲ ਗੁਰੂ ਚੇਲੇ ਵਾਲਾ ਰਿਸਤਾ ਹੈ, ਜਿਸ ਵਿੱਚ ਸਰੀਰਾਂ ਦੀ ਹੋਂਦ ਜੋ ਕਿ ਸਦੀਵੀ ਨਹੀਂ ਰਹਿ ਸਕਦੀ, ਨੂੰ ਅਹਿਮੀਅਤ ਹੀ ਨਹੀਂ ਦਿਤੀ ਗਈ । ਗੁਰਮਤਿ ਅਨੁਸਾਰ ਗੁਰੂ ਤੇ ਗੁਰਸਿੱਖ ਦਾ ਰਿਸਤਾ 'ਸਦੀਵੀ' ਹੈ ਜਦ ਕਿ ਦੋਵਾਂ ਦੇ ਸਰੀਰ ਨਾਸ਼ਵੰਡ ਹਨ । ਇਹੀ ਉਤਰ ਸਤਿਗੁਰੂ ਜੀ ਨੇ ਜੋਗੀਆਂ ਨੂੰ ਦਿਤਾ ਕਿ ਗੁਰਮਤਿ ਮਾਰਗ ਅੰਦਰ ਉਪਦੇਸ਼ ਹੀ ਗੁਰੂ ਹੈ, ਭਾਵੇਂ ਕਿ ਉਹ ਲਿਖਤੀ ਰੂਪ ਵਿੱਚ ਜਾਂ ਬਾਣੀ ਰੂਪ ਵਿੱਚ ਰਿਕਾਰਡ ਕੀਤਾ ਹੋਇਆ ਭੀ ਕਿਉਂ ਨਾ ਹੋਵੇ, ਗੱਲ ਤਾਂ ਸਿਰਫ ਉਸਤੋਂ ਗਿਆਨ ਪ੍ਰਾਪਤੀ (ਸੋਝੀ ਮਿਲਣ) ਦੀ ਹੀ ਹੈ ।

"ਅਕਬ ਕਬਾ ਲੇ ਰਹਉ ਨਿਰਾਲਾ ॥
ਨਾਨਕ ਜੁਗਿ ਜੁਗਿ ਗੁਰ ਗੋਪਾਲਾ"

ਇਹ ਜੋਗੀਆਂ ਦੇ ਉਸ ਪ੍ਰਸ਼ਨ ਦਾ ਉਤੇਰ ਹੈ ਜਦੋਂ ਉਹਨਾਂ ਨੇ ਪੁੱਛਿਆ ਸੀ, "ਕਵਣ ਕਬਾ ਲੇ ਰਹਹੁ ਨਿਰਾਲੇ ॥" ਨਿਰਾਲੇ ਰਹਿਣ ਦਾ ਅਰਥ ਹੁੰਦਾ ਹੈ, ਮਨ ਦਾ ਕਲਪਨਾ ਰਹਿਤ ਹੋ ਕੇ ਸੰਸਾਰੀ ਖੇਡ ਤੋਂ ਵੱਖਰਾ ਹੋ ਕੇ 'ਅਫੁਰ' ਅਵਸਥਾ ਵਿੱਚ ਟਿਕਿਆ ਰਹਿਣਾ । ਜੋਗੀ ਭਾਵੇਂ ਘਰ-ਬਾਰ ਛੱਡ ਕੇ ਜੰਗਲਾਂ ਵਿੱਚ ਰਹਿਣ ਨੂੰ ਹੀ 'ਨਿਰਾਲੇ-ਰਹਿਣਾ' ਮੰਨਦੇ ਸਨ ਪਰ ਸਤਿਗੁਰੂ ਜੀ ਨੇ ਉਹਨਾਂ ਦੀ ਇਹ ਧਾਰਨਾ ਰੱਦ ਕਰ ਦਿਤੀ ਸੀ । ਇਸੇ ਲਈ ਜੋਗੀ ਇਹ ਪੁੱਛ ਰਹੇ ਹਨ ਕਿ ਵਿਚਾਰ ਵਿੱਚ ਛੁੱਬ ਕੇ ਤੁਸੀਂ ਸੰਸਾਰ ਤੋਂ ਅਲੱਗ ਬਲੱਗ ਕਿਵੇਂ ਰਹਿੰਦੇ ਹੋ ।

ਹੁਣ ਇਹ ਗੱਲ ਸਪਸ਼ਟ ਹੋ ਗਈ ਕਿ ਜੋਗੀਆਂ ਨੇ ਆਪਣੀ ਸੁਨ ਸਮਾਧ ਦੀ ਵਿਧੀ ਨੂੰ ਆਪਣੇ ਆਪ ਹੀ ਹੱਦ ਕਰ ਦਿਤਾ ਕਿਉਂਕਿ ਉਹਨਾਂ ਨੇ ਇਹ ਮੰਨ ਲਿਆ ਕਿ ਜਿਤਨਾ ਚਿਰ ਕੋਈ ਕਬਾ ਵਾਰਤਾ ਪੜੀ ਸੁਣੀ ਜਾਂਦੀ ਹੈ, ਉਤਨਾ ਚਿਰ ਤੱਕ ਹੀ ਮਨ, 'ਕਬਾ ਵਿੱਚ ਲੱਗਾ ਹੋਣ ਕਰਕੇ' ਕਲਪਨਾ ਰਹਿਤ ਰਹਿੰਦਾ ਹੈ । ਪਰ ਐਸੀ ਕਬਾ ਜੋਗੀਆਂ ਦੀ ਨਜ਼ਰ ਵਿੱਚ ਨਹੀਂ ਹੈ ਜਿਹੜੀ ਕਿ ਕਦੇ ਖਤਮ ਹੋਣ ਵਾਲੀ ਨਾ ਹੋਵੇ ਅਤੇ ਮਨ ਨੂੰ ਪੂਰੀ ਤਰ੍ਹਾਂ ਨਾਲ ਕਲਪਨਾ ਰਹਿਤ ਕਰ ਸਕੇ, ਮਨ ਦਾ ਪੁਰਾ ਧਿਆਨ ਆਪਣੇ ਵੱਲ ਖਿੱਚ ਕੇ ਰੱਖ ਸਕੇ । ਸਤਿਗੁਰੂ ਜੀ ਨੇ ਜਿਸ ਅਕਬ - ਕਬਾ ਦਾ ਜ਼ਿਕਰ ਕੀਤਾ ਹੈ, ਉਸ ਵਿੱਚ ਮਨ ਨੂੰ ਪੂਰੀ ਤਰ੍ਹਾਂ ਨਾਲ ਬੰਨ ਲੈਣ ਦੀ ਸ਼ਕਤੀ ਤਾਂ ਹੈ ਹੀ, ਸਗੋਂ ਇਸ ਕਬਾ ਦਾ ਕਬਨ ਕਰਦੇ ਕਰਦੇ ਇਸਦਾ ਭੋਗ ਭੀ ਨਹੀਂ ਪਾਇਆ ਜਾ ਸਕਦਾ । ਭੋਗ ਤਾਂ ਉਸੇ ਕਬਾ ਦਾ ਪੈ ਸਕਦਾ ਹੈ ਜਿਸ ਕਬਾ ਦੇ ਪਾਤਰ ਹੀ ਖਤਮ ਹੋ ਗਏ ਹੋਣ । ਇਹ ਅਕਬ-ਕਬਾ ਤਾਂ ਪ੍ਰਮੇਸ਼ਰ ਦੀ ਐਸੀ ਕਬਾ

ਹੈ ਜਿਸਨੂੰ ਕਬਨ ਕਰਦੇ ਕਰਦੇ ਪਤਾ ਨਹੀਂ ਕਿਨ੍ਹੇ ਹੀ ਪ੍ਰਮੇਸ਼ਰ ਵਿੱਚ ਹੀ ਲੀਨ ਹੋ ਗਏ, ਪਰ ਇਹ ਕਬਾ ਅੱਗੇ ਦੀ ਅੱਗੇ ਚਲਦੀ ਹੀ ਜਾ ਰਹੀ ਹੈ, ਕਦੇ ਖਤਮ ਨਹੀਂ ਹੁੰਦੀ।

ਸਤਿਗੁਰੂ ਜੀ ਨੇ ਜੋਗੀਆਂ ਨੂੰ ਇਸ ਅਕਬਾ-ਕਬਾ ਦੀ ਵਿਚਾਰ ਵਿੱਚ ਲੱਗੇ ਰਹਿਣ ਕਰਕੇ ਸੰਸਾਰ ਵਿੱਚੋਂ 'ਨਿਰਾਲੇ' ਰਹਿ ਸਕਣ ਦੀ ਵਿਧੀ ਦੱਸੀ। ਸਤਿਗੁਰੂ ਜੀ ਦਾ ਕਹਿਣਾ ਹੈ ਕਿ ਜਿਸਦੀ ਇਹ ਕਬਾ ਹੈ ਉਹ ਤਾਂ 'ਗੁਰ ਗੋਪਾਲ' ਸਾਰੀ ਸਿਸ਼ਟੀ ਅੰਦਰ ਚਾਨਣ ਕਰਕੇ ਉਸਦੀ ਪਾਲਣਾ ਕਰਨ ਵਾਲਾ ਮੌਜੂਦ ਰਹਿੰਦਾ ਹੈ। ਇਸ ਲਈ ਉਸਦੀ ਕਬਾ ਜਿਤਨਾ ਚਿਰ ਉਹ ਆਪ ਹੈ, ਉਤਨਾਂ ਚਿਰ ਕਿਵੇਂ ਮੁੱਕ ਸਕਦੀ ਹੈ। ਜਿਸਨੇ ਉਸ ਇਕ ਪਾਰਬ੍ਰਹਮ ਦੇ ਉਪਦੇਸ਼ ਦੀ ਕਬਾ ਵਿਚਾਰ ਲਈ (ਸਮਝ ਲਈ), ਉਸ ਗੁਰਮੁਖ ਨੇ ਆਪਣੇ ਅੰਦਰ ਦੀ ਹਉਮੈ ਅਗਨੀ ਦਾ ਨਿਵਾਰਨ ਕਰ ਲਿਆ ਭਾਵ ਉਸਦੇ ਅੰਦਰ ਹਿਰਦੇ ਵਿੱਚ ਤਪਦਾ ਕੜਾਹਾ ਠੰਡਾ ਸੀਤਲ ਹੋ ਗਿਆ। ਫੁਰਮਾਨ ਹੈ, "ਆਵਣ ਜਾਣੁ ਰਹਿਓ ॥ ਤਪਤ ਕੜਾਹਾ ਬੁਝਿ ਗਇਆ, ਗੁਰਿ ਸੀਤਲ ਨਾਮੁ ਦੀਓ ॥" (ਪੰਨਾ ੧੦੦੨)

"ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥
ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਢਾ ਜਿਤੁ ਰਹੈ ਅਵਾਹਨੁ ॥
ਇਤ ਉਤ ਕਿਸ ਕਉ ਜਾਇ ਸਮਾਵੈ ॥ ਕਵਨ ਧਿਆਨੁ ਮਨੁ ਮਨਿਹ ਸਮਾਵੈ ॥੪੫॥"

ਪਿਛਲੀਆਂ ਪੰਗਤੀਆ ਵਿੱਚ ਸਤਿਗੁਰੂ ਜੀ ਨੇ ਗੁਰਮਤਿ ਵਿਚਾਰ ਧਾਰਾ ਅਨੁਸਾਰ ਕਲਪਨਾ ਰਹਿਤ ਹੋ ਕੇ ਨਿਰੰਕਾਰ ਨਾਲ ਜੁੜ ਜਾਣ ਦੀ ਵਿਧੀ ਜੋਗੀਆਂ ਨੂੰ ਸਮਝਾਈ ਸੀ। ਜੋਗ-ਮੱਤ ਅਨੁਸਾਰ ਮਨ ਦਾ ਕਲਪਨਾ ਰਹਿਤ ਹੋ ਜਾਣ ਆਖਰੀ ਮੰਜ਼ਿਲ ਮੰਨੀ ਗਈ ਹੈ, ਪਰ ਕਲਪਨਾ ਰਹਿਤ ਹੋਣ ਲਈ ਜਾਂ ਇਉਂ ਕਹਿ ਲਵੇ ਕਿ ਮਨ ਨੂੰ ਸੁੰਨ ਅਵਸਥਾ ਵਿੱਚ ਟਿਕਾ ਲੈਣ ਦੀ ਵਿਧੀ ਜਿਹੜੀ ਜੋਗੀਆਂ ਨੇ ਅਪਣਾਈ, ਉਹ ਠੀਕ ਨਹੀਂ ਸੀ। ਇਸੇ ਲਈ ਉਸ ਵਿਧੀ ਤੋਂ ਪ੍ਰਾਪਤ ਹੋਣ ਵਾਲੇ ਸਿੱਟੇ ਸ੍ਰੀਰਕ ਗਿਆਨ ਤੱਕ ਹੀ ਸੀਮਤ ਰਹੇ। ਮਨ ਸੁੰਨ ਦੀ ਬਾਣੀ ਸਰੀਰਕ ਗਿਆਨ ਹਾਸਲ ਕਰਦਾ ਰਿਹਾ। ਮਨ ਆਪਣੇ ਆਪ ਨੂੰ ਨਹੀਂ ਜਾਣ ਸਕਿਆ ਅਤੇ ਨਾ ਹੀ ਆਪਣੇ ਆਪ ਨੂੰ ਸਮਝ ਲੈਣ ਦੀ ਕੋਸ਼ਿਸ਼ ਹੀ ਕੀਤੀ ਗਈ। ਸਰੀਰਕ ਗਿਆਨ ਹਾਸਲ ਕਰਕੇ ਹੀ ਜੋਗੀ ਸਿਧੀ ਪ੍ਰਾਪਤ ਕਰ ਲੈਣ ਦਾ ਭਰਮ ਪਾਲਦੇ ਰਹੇ। ਸਿੱਟੇ ਵਜੋਂ ਹੰਕਾਰ ਅਤੇ ਕ੍ਰੋਧ ਨੂੰ ਹੀ ਬਲ ਮਿਲਦਾ ਰਿਹਾ। ਪ੍ਰਮੇਸ਼ਰ ਦੇ ਮਿਲਾਪ ਦਾ ਰਸਤਾ ਭਰਮ ਦੇ ਗਾੜੇ ਹਨੇਰੇ ਵਿੱਚ ਗੁਆਚ ਗਿਆ। ਜਿਸਦੀ ਤਲਾਸ਼ ਵਿੱਚ ਜੋਗੀ ਜੰਗਲਾਂ ਵਿੱਚ ਅਤੇ ਤੀਰਬਾਂ ਉੱਤੇ ਪ੍ਰੰਮਦੇ ਰਹੇ। ਤੀਰਬਾਂ ਉੱਤੇ ਅਤੇ ਜੰਗਲਾਂ ਵਿੱਚ ਪ੍ਰਿਮਣ ਦਾ ਅਰਥ ਕੇਵਲ ਇਹੋ ਹੀ ਹੁੰਦਾ ਹੈ ਕਿ ਕੋਈ ਐਸਾ ਗੁਰਮੁਖ ਮਿਲ ਜਾਵੇ, ਜਿਸ ਤੋਂ 'ਹਰਿ ਕੇ ਮਾਰਗ' ਦਾ ਕੋਈ ਬਹੁ ਪਤਾ ਮਿਲ ਸਕੇ। ਇਹੀ ਇਸ਼ਾਰਾ ਸਤਿਗੁਰੂ ਜੀ ਨੇ ਜੋਗੀਆਂ ਨੂੰ ਕੀਤਾ ਸੀ ਜਦੋਂ ਜੋਗੀਆਂ ਨੇ ਇਹ ਪੁਛਿਆ ਸੀ "ਕਿਸੁ ਕਾਰਣਿ ਗ੍ਰਹਿ ਤਜਿਓ ਉਦਾਸੀ ॥" ਸਤਿਗੁਰੂ ਜੀ ਦਾ ਭਾਵ ਇਹ ਸੀ ਕਿ ਜਦੋਂ ਮਨ ਅੰਦਰ ਨਾਮੁ ਦੀ (ਪ੍ਰਮੇਸ਼ਰ) ਦੇ ਮਿਲਾਪ ਦੀ ਤਾਂਘ

ਜਾਗ ਪਵੇ ਤਾਂ ਫਿਰ ਘਰ ਛੱਡ ਕੇ ਬਾਹਰ ਕਿਸੇ ਐਸੇ ਗੁਰਮੁਖ ਦੀ ਤਲਾਸ਼ ਵਿੱਚ ਨਿਕਲਣਾ ਚਾਹੀਦਾ ਹੈ, ਜਿਹੜਾ ਸਾਨੂੰ ਪ੍ਰਮੇਸ਼ਰ ਦੇ ਮਿਲਣ ਦਾ ਰਸਤਾ ਦੱਸ ਦੇਵੇ ਅਤੇ ਪ੍ਰਮੇਸ਼ਰ ਨਾਲ ਮੇਲ ਕਰਾ ਦੇਵੇ, ਪਰ ਐਵੇਂ ਹੀ ਜੰਗਲਾਂ ਵਿੱਚ ਘੁੰਮਦੇ ਰਹਿਣਾ ਜਾਂ ਤੀਰਥਾ ਤੇ ਇਸ਼ਨਾਨ ਕਰਨ ਨਾਲ ਹੀ ਮੁਕਤੀ ਪ੍ਰਾਪਤੀ ਦੀ ਆਸ ਰੋਖ ਲੈਣਾ ਵਿਅਰਥ ਹੈ।

ਪਿਛਲੀ ਸਾਰੀ ਵਾਰਤਾਲਾਪ ਦੇ ਸਿੱਟੇ ਵਜੋਂ ਹੁਣ ਜੋਗੀ ਪੂਰੀ ਤਰ੍ਹਾਂ ਨਾਲ ਸਤਿਗੁਰੂ ਜੀ ਦੀ ਵਿਚਾਰ ਧਾਰਾ ਨਾਲ ਸਹਿਮਤ ਲਗਦੇ ਹਨ। ਪਰ ਫਿਰ ਭੀ ਪਿਛਲੀਆਂ ਕੁਝ ਬੁਝਾਰਤਾਂ ਜਿਨ੍ਹਾਂ ਨੇ ਜੋਗੀਆਂ ਨੂੰ ਭੁਬਲ-ਕੂਸੇ ਵਿੱਚ ਪਾਇਆ ਹੋਇਆ ਸੀ, ਦਾ ਸਮਾਧਾਨ ਸਤਿਗੁਰੂ ਜੀ ਪਾਸੋਂ ਕਰਵਾ ਰਹੇ ਹਨ। ਜੋਗੀਆਂ ਨੇ ਸੁਣਿਆ ਹੋਇਆ ਸੀ ਕਿ ਸਾਰ ਨੂੰ ਖਾਣ ਲਈ "ਮੈਣ ਕੇ ਦੰਤ" ਦੀ ਲੋਤ ਹੁੰਦੀ ਹੈ, ਦੁਸਰੇ ਲਫਜ਼ਾਂ ਵਿੱਚ "ਮੈਣ ਕੇ ਦੰਤ" ਹੀ ਸਾਰ ਖਾਣ ਲਈ ਸਮਰੱਥ ਹੁੰਦੇ ਹਨ। ਪ੍ਰੇਤੂ ਜੋਗੀ ਲਫਜ਼ 'ਮੈਣ' ਦਾ ਅਰਥ ਸੰਸਾਰੀ ਭਾਸ਼ਾ ਵਿਚਲਾ ਹੀ ਸਮਝਦੇ ਸਨ ਅਤੇ ਇਸੇ ਤਰ੍ਹਾਂ ਦੁਸਰੇ ਲਫਜ਼ 'ਸਾਰ' ਦਾ ਅਰਥ ਭੀ ਸੰਸਾਰੀ ਭਾਸ਼ਾ ਵਾਲਾ ਹੀ ਕਰਦੇ ਸਨ। ਸੰਸਾਰੀ ਭਾਸ਼ਾ ਵਿੱਚ ਉੱਤ ਤਾਂ 'ਸਾਰ' ਕਈ ਪ੍ਰਕਾਰ ਦੇ ਅਰਥ ਰੱਖਦਾ ਹੈ, ਪਰ ਇਕ ਅਰਥ ਇਸਦਾ 'ਲੋਹਾ' ਭੀ ਮੰਨਿਆ ਗਿਆ ਹੈ। ਹਾਲਾਂ ਕਿ 'ਸਾਰ' ਦਾ ਅਰਥ ਲੋਹਾ ਹੋ ਹੀ ਨਹੀਂ ਸਕਦਾ ਪਰ ਕਾਸ਼ੀ-ਮੱਤ ਵਾਲੇ ਵਿਦਵਾਨਾਂ ਨੇ 'ਸਾਰ' ਲਫਜ਼ ਦਾ ਅਰਥ ਲੋਹਾ ਕਿਉਂ ਮੰਨ ਲਿਆ, ਇਸ ਬਾਰੇ ਉਹਨਾਂ ਦੇ ਭੁਲੇਖੇ ਦਾ ਕਾਰਨ ਹੈ ਕਿ ਬੇਦ-ਬਾਣੀ ਵਿੱਚ 'ਚੰਡੀ' (ਸਬੂਧ) ਦਾ ਸਰੂਪ ਗਿਆਨ-ਖਤਰਗ ਵਜੋਂ ਮੰਨਿਆ ਗਿਆ ਹੈ। ਗਿਆਨ-ਖਤਰਗ, 'ਤੱਤ ਗਿਆਨ' ਜਾਂ 'ਸਾਰ-ਗਿਆਨ' ਸਰੂਪਣੀ ਹੁੰਦੀ ਹੈ। ਫਰਮਾਨ ਹੈ, "ਸੱਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਬੇਕੈ ਵਿੱਚਿ ਸਮਾਇ ॥" ਭਾਵ ਕਿ ਸੱਚ-ਰੂਪੀ ਕਾਤੀ (ਤਲਵਾਰ) ਜਿਸਨੂੰ ਸੱਚ-ਰੂਪੀ 'ਸਾਰ' ਹੀ ਲੱਗਿਆ ਹੋਇਆ ਹੈ ਉਹ ਤੱਤ ਗਿਆਨ ਸਰੂਪ ਤਲਵਾਰ (ਬੁਧੀ) ਹੈ, ਜਿਹੜੀ ਹਰ ਇਕ ਕਿਸਮ ਦੇ ਭਰਮ ਗਿਆਨ ਨੂੰ ਕੱਟ ਦੇਣ ਦੀ ਸਮਰੱਥਾ ਰੱਖਦੀ ਹੈ। ਸੌਖੇ ਲਫਜ਼ਾਂ ਵਿੱਚ 'ਸੱਚ ਕੀ ਕਾਤੀ' ਉਹ ਭਗਾਉਤੀ (ਗੁਰਮਤਿ) ਹੈ ਜਿਹੜੀ ਪ੍ਰਮੇਸ਼ਰ ਦੀ ਆਪਣੀ ਮੱਤ (ਗੁਰਮਤਿ) ਹਰ ਕਿਸਮ ਦੀ ਮਨਮੱਤ ਵਿਚਲੀ ਕਮੀ ਨੂੰ ਦੂਰ ਕਰ ਦੇਣ ਦੇ ਸਮਰੱਥ ਹੈ। ਜਿਸ ਮੱਤ ਦੇ ਧਾਰਨੀਆਂ ਕੌਲੋਂ ਪ੍ਰਮੇਸ਼ਰ ਦਾ ਰਸਤਾ, ਅਗਿਆਨਤਾ ਦੇ ਧੂੰਦੇਂ ਵਿੱਚ ਰੁਲ ਗਿਆ ਹੋਵੇ ਤਾਂ ਉਹ ਇਸ 'ਗੁਰਮਤਿ' ਤੋਂ ਅਗਵਾਈ ਲੈ ਕੇ ਸੱਚ ਦਾ ਰਸਤਾ ਪ੍ਰਾਪਤ ਕਰ ਸਕਦਾ ਹੈ। ਗੁਰਮਤਿ ਆਪਣੇ ਅਪ ਵਿੱਚ ਹੀ ਹਰਿ ਕੇ ਸਾਰਗ ਦਾ ਨਕਸ਼ਾ ਹੈ, ਜਿਸਦੇ ਦਰਸ਼ਨ (ਸਮਝਣ) ਨਾਲ ਸੱਚ-ਖੰਡ ਦਾ ਰਸਤਾ ਸਾਫ਼ ਦਿਖਾਈ ਦੇਣ ਲੱਗਦਾ ਹੈ।

'ਇਸ ਸੱਚ ਕੀ ਕਾਤੀ' ਵਿੱਚ ਲੱਗਿਆ ਹੋਇਆ 'ਸਾਰ' ਲੋਹਾ ਇਸ ਕਰਕੇ ਮੰਨ ਲਿਆ ਗਿਆ ਕਿ 'ਤਲਵਾਰ' ਸੰਸਾਰ ਵਿੱਚ ਲੋਹੇ ਤੋਂ ਹੀ ਬਣਦੀ ਹੈ। ਸੰਸਾਰੀ ਭਾਸ਼ਾ ਦੇ ਵਿਦਵਾਨਾਂ ਨੇ ਜ਼ਬਰਦਸਤੀ ਇਸ 'ਸਾਰ' ਲਫਜ਼ ਦਾ ਅਰਥ ਇਥੇ ਲੋਹਾ ਹੀ ਕਰ ਲਿਆ। ਗੁਰਮਤਿ ਵਿੱਚ ਕਿਸੇ ਲੋਹੇ ਦੀ ਤਲਵਾਰ ਦਾ ਜ਼ਿਕਰ ਕਿਵੇਂ ਆ ਸਕਦਾ ਹੈ। ਗੁਰਮਤਿ ਵਿੱਚ

'ਸੱਚ ਕੀ ਕਾਤੀ' ਉਸ ਤਲਵਾਰ ਦਾ ਨਾਉਂ ਹੈ ਜਿਸਨੂੰ ਗੁਰੂ ਨਾਨਕ ਦੇਵ ਜੀ ਨੇ ਆਪਣੇ ਮਨ ਨੂੰ ਜਿਤਣ ਲਈ ਵਰਤਿਆ। ਜਿਵੇਂ ਉਹ ਫੁਰਮਾਉਂਦੇ ਹਨ :-

- ਮ:੧: ਕਾਮੁ ਕ੍ਰੋਧੁ ਅੰਹਕਾਰ ਨਿਵਾਰੇ ॥ ਤਸਕਰ ਪੰਚ ਸ਼ਬਦਿ ਸੰਘਾਰੇ ॥
ਗਿਆਨ ਖੜਗੁ ਲੈ ਮਨ ਸਿਉ ਲੂੜੈ ਮਨਸਾ ਮਨਹਿ ਸਮਾਈ ਹੈ ॥ (ਪੰਨਾ ੧੦੨੨)
- ਮ:੩: ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥
ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ (ਪੰਨਾ ੧੪ ੧੪)
- ਮ:੫: ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਾਰਿ ਧਾਈ ਹੈ ॥ (ਪੰ: ੧੦੨੨)

ਭਗਤਾਂ ਜਾਂ ਗੁਰੂ ਸਹਿਬਾਨਾਂ ਨੇ ਕਦੇ ਸੰਸਾਰੀ ਰਾਜ ਲਈ ਲੜਾਈ ਲੜੀ ਹੋਵੇ ਇਹ ਹੋ ਨਹੀਂ ਸਕਦਾ। ਸੰਸਾਰੀ ਲੜਾਈ ਲੜਨ ਵਾਲੇ ਨੀਵੀਂ ਪੱਧਰ ਦੇ ਮਾਇਆ-ਧਰੀ ਲੋਕ, ਸੰਸਾਰੀ ਜੀਵ ਹੁੰਦੇ ਹਨ। ਜੇ ਕਿਸੇ ਗੁਰੂ ਸਹਿਬਾਨ ਨੂੰ ਕੋਈ ਜੰਗ ਲੜਨੀ ਭੀ ਪਈ ਤਾਂ ਉਹ ਸਿਰਫ ਸੱਚ ਦੀ ਰਖਿਆ ਵਾਸਤੇ ਹੀ ਸੀ, ਉਹ ਇਸ ਤਰ੍ਹਾਂ ਕਿ ਜਦੋਂ ਹਥੂਮਤ ਸੱਚ ਦੀ ਗੱਲ ਕਰਨ ਵਾਲੇ ਤੋਂ ਅੱਖੀ ਹੋ ਜਾਵੇ, ਫਿਰ ਉਹ ਕਈ ਕਿਸਮ ਦੀਆਂ ਸ਼ਾਤਰਾਨਾ ਚਾਲਾਂ ਚੱਲ ਕੇ ਸੱਚ ਦਾ ਮੁੰਹ ਬੰਦ ਕਰਨ ਦੀ ਕੋਸ਼ਿਸ਼ ਕਰਿਆ ਕਰਦੀ ਹੈ। ਸੱਚ ਦਾ ਮੁੰਹ ਬੰਦ ਕਰਨ ਵਾਲੇ ਨਾਲ ਚੂਝ ਜਾਣਾ ਮਰਦਾਂ ਦਾ ਕੰਮ ਹੁੰਦਾ ਹੈ, ਪਰ ਤੁਠ ਨਾਲ ਤੁਠ ਲਤ ਮਰ ਕੇ ਕੋਈ ਜਿੰਡਾ ਮਰਜ਼ੀ ਆਪਣੇ ਆਪ ਵਿੱਚ ਵੱਡਾ ਮਰਦ ਬਣਿਆ ਫਿਰੇ ਗੁਰਮਤਿ ਦੀ ਦ੍ਰਿਸ਼ਟੀ ਵਿੱਚ, ਉਹ ਉਸ ਦਾ 'ਹੰਕਾਰ' ਹੀ ਹੁੰਦਾ ਹੈ।

ਇਸੇ ਲਈ ਦਸ਼ਮ ਪਾਤਸ਼ਾਹ ਨੇ ਇਹ ਸਾਫ ਆਖ ਦਿਤਾ ਸੀ ਕਿ "ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥" ਪਰ ਜਿਹੜੇ ਲੋਕ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਦੇਸ਼ ਅਤੇ ਕੌਮ ਤੱਕ ਹੀ ਸੀਮਤ ਕਰ ਦਿੰਦੇ ਹਨ, ਉਹਨਾਂ ਦੀ ਸੋਚ ਅਤਿ ਨੀਵੀਂ ਪੱਧਰ ਦੀ ਹੈ। ਉਨ੍ਹਾਂ ਲੋਕਾਂ ਨੂੰ ਸਤਿਗੁਰੂ ਜੀ ਦੇ 'ਸਮ-ਦਿਸ਼ਟੇਤਾ' ਹੋਣ ਤੇ ਸ਼ੋਕ ਹੈ। ਕਿਉਂਕਿ ਉਹ ਦਸ਼ਮ ਪਾਤਸ਼ਾਹ ਨੂੰ ਦੇਸ਼ ਅਤੇ ਕੌਮ ਲਈ ਹੀ ਲੜਦੇ ਦੇਖ ਰਹੇ ਹਨ। ਇਤਨੀ ਨੀਵੀਂ ਪੱਧਰ ਤੇ ਖੜਕੇ 'ਮਹਾ-ਮੁਰਸ਼ਾਂ', 'ਗੁਰੂਆਂ' ਬਾਰੇ ਕੁਝ ਕਹਿਣਾ ਸਿਆਣਪ ਨਹੀਂ ਕਿਉਂਕਿ ਇਸ ਤਰ੍ਹਾਂ ਦੀਆਂ ਗੱਲਾਂ ਨਾਲ ਸਤਿਗੁਰੂ ਜੀ ਦੀ ਮਹਾਨਤਾ ਘਟਦੀ ਹੈ, ਅਤੇ ਬਹੁਤ ਸਾਰੇ ਭੁਲੇਖੇ ਪੈਦਾ ਹੋ ਜਾਂਦੇ ਹਨ।

ਮੁੱਕਦੀ ਗੱਲ ਸੰਸਾਰੀ ਲੋਕਾਂ ਦੀ, ਸੰਸਾਰੀ ਸੋਚ ਨੇ 'ਸੱਚ ਕੀ ਕਾਤੀ' ਨੂੰ ਲੋਹੇ ਦੀ ਕ੍ਰਿਪਾਨ (ਤਲਵਾਰ) ਸਮਝ ਲਿਆ। ਫਿਰ ਤਾਂ ਉਸਨੂੰ ਲੱਗਣ ਵਾਲੇ 'ਸਾਰ' ਦਾ ਅਰਥ ਲੋਹਾ ਹੀ ਕਰ ਲੈਣਾ ਉਹਨਾਂ ਦੀ ਅਕਲ ਦੀ ਮਜ਼ਬੂਰੀ ਸੀ। ਇਸ ਤਰੀਕੇ ਨਾਲ ਇਹ ਰਸਤਾ ਗੁਰਮਤਿ ਨਾਲੋਂ ਭਟਕ ਕੇ ਮਾਇਆ ਨਾਲ ਜੁੜ ਗਿਆ। ਗੁਰਮਤਿ ਇਹਨਾਂ ਮਾਇਆ ਧਾਰੀਆਂ ਨੂੰ ਮਨਮੁਖ ਮੰਨ ਕੇ ਉਪਦੇਸ਼ ਦੇ ਰਹੀ ਹੈ। ਜਿਸ ਵਿੱਚ ਅਮੁੱਲ ਗੁਣਾਂ ਦਾ ਅਮੁੱਲ

ਵਾਪਾਰ ਹੁੰਦਾ ਹੈ । ਇਸ ਵਿਚਾਰ-ਧਾਰਾ ਦੇ ਧਾਰਨੀਆਂ ਦੀ ਆਪਣੀ "ਗੁਰਮੁਖੀ ਭਾਸ਼ਾ", ਗੁਰਬਾਣੀ ਦੀ ਭਾਸ਼ਾ ਆਪਣੇ ਆਪ ਵਿੱਚ ਇਕ ਨਿਆਰੀ ਭਾਸ਼ਾ ਹੈ ਜੋ ਪੂਰਨ ਗੁਰੂ ਦਾ ਪੂਰਨ ਗਿਆਨ ਕਰਾ ਦੇਣ ਵਿੱਚ ਸਮਰੱਥ ਹੈ ਅਤੇ ਇਸ ਭਾਸ਼ਾ ਦੀ ਜਾਣਕਾਰੀ ਭੀ ਇਸ ਭਾਸ਼ਾ ਵਿੱਚ ਹੀ ਕਰਾਈ ਗਈ ਹੈ । ਇਸ ਭਾਸ਼ਾ ਅਨੁਸਾਰ "ਪਰਮ੍ਯ ਕਰਣ ਸਭ ਭੈਅ ਹਰਣ ਨਾਮ ਚੰਡਕਾ ਜਾਸ ॥ ਰਚੋਂ ਚਰਿਤ੍ਰ ਬਚਿਤ੍ਰ ਤੁਅ ਕਰੋ ਸਬੁਧ ॥" ਇਥੇ ਚੰਡੀ ਦਾ ਅਰਥ ਸਤਿਗੁਰੂ ਜੀ ਮਨ ਵਿੱਚ ਬਿਗਾਸ ਪੈਦਾ ਕਰਨ ਵਾਲੀ ਅੜੇ ਹਰ ਪ੍ਰਕਾਰ ਦੇ ਭੈਅ ਦਾ ਨਾਸ ਕਰਕੇ ਨਿਰਭਾਲ ਪਦ ਦੀ ਪ੍ਰਾਪਤੀ ਕਰਵਾ ਦੇਣ ਵਾਲੀ ਆਖਦੇ ਹਨ । ਉਹਨਾਂ ਦਾ ਸਾਫ਼ ਇਸ਼ਾਰਾ 'ਗੁਰਮਤਿ' ਵੱਲ ਹੈ । ਇਹ ਨਿਰਾਕਾਰ ਦੀ ਨਿਰਾਕਾਰੀ ਸ਼ਕਤੀ 'ਕਾਤੀ' ਸਬੁਧ ਹੀ ਹੈ, ਜਿਸ ਦੇ ਪ੍ਰਗਟ ਹੋਣ ਨਾਲ ਅੰਦਰਲੇ ਵਿਕਾਰਾਂ ਨੂੰ ਜਿੱਤ ਕੇ ਇਸ ਭਵ-ਸਾਗਰ ਨੂੰ ਸੁੱਖ ਸਾਗਰ ਵਿੱਚ ਬਦਲ ਲੈਣਾ ਹੈ । ਇਸੇ ਗਿਆਨ-ਖੜਗ ਨੂੰ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਜੀ ਨੇ ਚਾਰੇ-ਕੁੰਟਾਂ ਨੂੰ ਸੱਚ ਦੇ ਨਿਸ਼ਾਨ ਅੱਗੇ ਢੁਕਾਇਆ । ਇਹੀ ਗਿਆਨ ਖੜਗ 'ਪੀਰੀ ਦੀ ਤਲਵਾਰ' ਗੁਰੂ ਅੰਗਦ ਦੇਵ ਜੀ ਨੂੰ ਬਖਸ਼ ਕੇ ਗੁਰੂ ਪਦ ਵਜੋਂ ਨਿਵਾਜਿਆ । ਜੋ ਇਸ ਫੁਰਮਾਨ ਤੋਂ ਸਿੱਧ ਹੁੰਦਾ ਹੈ, "ਨਾਨਕਿ ਰਾਜੁ ਚਲਾਇਆ ਸਚੁ, ਕੋਟੁ ਸਤਾਣੀ ਨੀਵ ਵੈ ॥ ਲਹਣੇ ਧਰਿਓਨ, ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤ ਪੀਵਦੈ ॥ ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਵੈ ॥ ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੇਸੁ ਜੀਵਦੈ ॥" (ਪੰਨਾ ੯੬੬)

ਸਪਸ਼ਟ ਹੈ ਕਿ ਸਤਿਗੁਰੂ ਨਾਨਕ ਦੇਵ ਜੀ ਨੇ ਗੁਰੂ ਅੰਗਦ ਦੇਵ ਜੀ ਨੂੰ 'ਗਿਆਨ-ਖੜਗ', 'ਗੁਰ ਆਤਮ ਦੇਵ ਦੀ ਮੱਤ', 'ਗੁਰਮਤਿ' ਜਿਹੜੀ ਕੀ ਜੀਅ (ਜੀਵ) ਵਾਸਤੇ ਉਸਦੀ ਕਾਇਆ ਹੀ ਪਲਟ ਦੇਣ ਵਾਲੀ ਹੁੰਦੀ ਹੈ ਦਿਤੀ । ਉਹ ਸੁਰਤ, ਮੱਤ, ਬੁਧ, ਮਨ ਸਾਰਿਆਂ ਨੂੰ ਹੀ ਘੜ ਕੇ ਬਦਲ ਦਿੰਦੀ ਹੈ । ਇਹ ਨਿਰਾਕਾਰੀ ਗਿਆਨ ਖੜਗ, ਨਿਰਾਕਾਰੀ ਜੀਵ ਦੀ 'ਆਤਮ ਕੀ ਰਹਤ' ਹੈ, ਜਿਸਨੂੰ ਕਿ ਦਰਗਾਹ ਵਿੱਚ (ਨਿਰਾਕਾਰ ਦੇ ਦੇਸ਼ ਵਿੱਚ) ਗੁਰਮੁਖ ਪਹਿਨਕੇ ਰੱਖਦੇ ਹਨ ।

ਇਥੇ ਇੱਨੀ ਲੰਮੀ ਵਿਚਾਰ ਕਰਨ ਤੋਂ ਭਾਵ ਸੀ ਕਿ ਗੁਰਬਾਣੀ ਵਿੱਚ ਆਈ 'ਗਿਆਨ-ਖੜਗ' ਅੱਜ ਖਾਲਸੇ ਦੀ ਪਕਤ ਤੋਂ ਅਲੋਪ ਹੋ ਗਈ ਲੱਗਦੀ ਹੈ । ਇਸੇ ਕਰਕੇ ਭਰਮ ਗਿਆਨੀਆਂ ਨੇ ਅਤੇ ਇਤਿਹਾਸਕਾਰਾਂ ਨੇ ਬਹੁਤ ਸਾਰੇ ਟਪਲੇ ਖਾਧੇ ਹੋਏ ਹਨ । ਜੇ ਸਤਿਗੁਰੂ ਜੀ ਜੋਗੀਆਂ ਨੂੰ ਪੰਡਿਤਾਂ ਨੂੰ ਜਾਂ ਕਾਜ਼ੀਆਂ ਨੂੰ ਭਾਵ ਅਨ-ਮੱਤੀਆਂ ਨੂੰ ਉਹਨਾਂ ਦੇ ਭੇਖ ਨਾਲ ਜੁਤੇ ਹੋਏ 'ਚਿਨ੍ਹਾਂ' ਦਾ ਦੂਸਰਾ ਸਾਰਥਕ ਰੂਪ ਦਿਖਾ ਰਹੇ ਹਨ ਤਾਂ ਉਹ ਆਪ ਆਪਣੇ ਸਿੱਖਾਂ ਨੂੰ ਮਾਇਆ ਰੂਪੀ "ਚਿਨ੍ਹਾਂ" ਨਾਲ ਹੀ ਜੁਤ ਜਾਣ ਦਾ ਉਪਦੇਸ਼ ਕਿਵੇਂ ਕਰ ਸਕਦੇ ਸਨ । ਗੁਰਮਤਿ ਦਾ ਇਕੱਲੇ (ਖਾਲੀ) ਭੇਖ ਵਿੱਚ ਕੋਈ ਵਿਸ਼ਵਾਸ ਨਹੀਂ । ਭੇਖ ਤਾਂ ਸਰੀਰ ਤੱਕ ਹੀ ਮਹਿਦੂਦ ਹੁੰਦਾ ਹੈ । ਕੋਈ ਭੇਖ ਐਸਾ ਨਹੀਂ ਹੋ ਸਕਦਾ ਜਿਸਦੇ ਮਹਿਜ਼ ਧਾਰਨ ਕਰਨ ਨਾਲ ਹੀ ਇਹ ਭਵ-ਸਾਗਰ ਪਾਰ ਕੀਤਾ ਜਾ ਸਕੇ ।

"ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥
ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥
ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪ ਪਾ॥"

ਜੋਗੀਆਂ ਨੇ ਲਫਜ਼ਾਂ ਦੇ ਗਲਤ ਅਰਥ ਸਮਝ ਕੇ ਉਲੜਣ ਖਤੀ ਕੀਤੀ ਹੋਈ ਸੀ। ਇਸੇ ਲਈ ਉਹਨਾਂ ਨੇ ਪ੍ਰੋਫਿਲਿੰਗ ਕਿ ਕੋਈ ਐਸੀ ਖੁਰਾਕ ਦਸੇ ਜਿਸ ਨਾਲ ਹੰਕਾਰ ਖਤਮ ਹੋ ਜਾਵੇ। ਜਿਸ ਹਿਰਦੇ ਘਰ ਵਿੱਚ ਅੱਗ ਬਲਦੀ ਹੈ, ਉਹ ਠੰਡਾ (ਸ਼ੀਤਲ) ਕਿਵੇਂ ਹੋਵੇ। ਐਸੀ ਗੁਫਾ ਭੀ ਕੋਈ ਦੱਸੇ ਜਿਥੇ ਅਸੀਂ ਜੀਮਣ - ਮਰਨ ਤੋਂ ਬਚਣ ਲਈ ਲੁਕ ਜਾਈਏ। ਕੀ ਚੀਜ਼ ਜਾਣਕੇ ਜੀਵਨ-ਮੁਕਤ ਅਵਸਥਾ ਪ੍ਰਾਪਤ ਕੀਤੀ ਜਾ ਸਕਦੀ ਹੈ। ਕਿਵੇਂ ਚੀਜ਼ ਦਾ ਧਿਆਨ ਕਰੀਏ ਕਿ ਮਨ ਆਪਣੇ ਅੰਦਰ ਹੀ ਸਮਾਅ ਜਾਵੇ। ਜੈਸਾ ਕਿ ਤੁਸੀਂ ਆਪਣੀ ਮੱਤ ਅਨੁਸਾਰ ਇਦਾਂ ਸਭ ਕੁਝ ਹੋ ਜਾਣਾ ਮੰਨਦੇ ਹੋ। ਸਰੀਰ ਨਾਲ ਜੁੜੇ ਜੋਗੀ ਨਿਰਾਕਾਰੀ ਬਾਣੀ ਦੇ ਅਰਥ ਸੰਸਾਰ ਵਿੱਚੋਂ ਲੱਭਦੇ ਲੱਭਦੇ ਪਾਗਲ ਹੋਏ ਫਿਰਦੇ ਸਨ। ਉਨ੍ਹਾਂ ਨੂੰ ਸਮਝ ਨਹੀਂ ਸੀ ਆਉਂਦੀ ਕਿ ਉਪਰੋਕਤ ਇਹ ਸਭ ਵਸਤਾਂ ਕੀ ਹਨ।

"ਹਉ ਹਉ ਮੈ ਸੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥
ਜਗੁ ਕਰੜਾ ਮਨਮੁਖ ਗਵਾਰੁ ॥ ਸਬਦੁ ਕਮਈਐ ਖਾਈਐ ਸਾਰੁ ॥
ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥ ੪੯ ॥

ਜੋਗੀਆਂ ਦੇ ਸਾਰੇ ਪ੍ਰਸ਼ਨਾਂ ਦਾ ਉਤਰ ਦਿੰਦੇ ਹੋਏ ਸਤਿਗੁਰੂ ਜੀ ਆਖਦੇ ਹਨ ਕਿ ਗੁਰ-ਉਪਦੇਸ਼ ਯਾ 'ਸਾਚ-ਸਬਦ' ਦੀ ਪ੍ਰਾਪਤੀ ਹੋ ਜਾਣ ਉਪਰੰਤ ਜਦੋਂ ਉਸਨੂੰ ਸਮਝ (ਵਿਚਾਰ) ਲਈਦਾ ਹੈ, ਇਹ ਗੁਰੂ ਕਾ ਉਪਦੇਸ਼ ਜੇ ਕਿਸੇ ਨੂੰ ਹਜ਼ਮ ਹੋ ਜਾਵੇ ਤਾਂ ਗੁਰੂ ਦਾ ਗਿਆਨ ਜਿਹੜਾ ਕਿ 'ਸਾਚ-ਸਬਦ' ਵਿੱਚ ਹੁੰਦਾ ਹੈ, "ਹਉ ਹਉ ਮੈ ਸੈ" (ਹੰਕਾਰ) ਨੂੰ ਮਨੁੱਖੀ ਮਨ ਵਿੱਚੋਂ ਨਸ਼ਟ ਕਰ ਦਿੰਦਾ ਹੈ। ਹੁਣ ਇਹ ਮਨ ਅਤੇ ਚਿੱਤ ਦੇ ਟੁਕੜਿਆਂ ਵਿੱਚ ਵੰਡਿਆ ਹੋਇਆ, ਇਕ ਰੂਪ ਹੋ ਜਾਂਦਾ ਹੈ। ਇਹ ਸਾਬਤ ਸੂਰਤ ਹੋਇਆ ਮਨ, ਪ੍ਰਮੇਸ਼ਰ ਦੀ ਕ੍ਰਿਪਾ ਦਿਸ਼ਟੀ ਦਾ ਪਾਤਰ ਬਣਿਆ ਰਹਿੰਦਾ ਹੈ। "ਦੂਜੀ ਮਾਇਆ" ਕਲਪਨਾ ਵਾਲੇ ਸਬਦ ਨੂੰ ਛੱਡ ਕੇ ਮਨ ਆਪਣੇ ਅੰਦਰ ਹੀ (ਸ਼ਬਦ ਗੁਰੂ) ਵਿੱਚ ਸਮਾਅ ਜਾਂਦਾ ਹੈ। "ਮਨ ਮਨਹਿ ਸਮਾਵੈ" ॥ ਪਰ ਮਨਮੁਖ ਗਵਾਰ ਪੱਕੀ ਤਰਾਂ ਨਾਲ ਕਲਪਨਾ ਨਾਲ ਜੁਤਿਆ ਰਹਿੰਦਾ ਹੈ। ਐਸੇ, ਸੰਸਾਰ ਨਾਲ ਜੁੜੇ ਹੋਏ ਮਨ ਨੂੰ, ਗੁਰਬਾਣੀ (ਕਰੜਾ) ਪੱਥਰ-ਰੂਪ ਮੰਨਦੀ ਹੈ। ਇਹ ਸਭ ਕੁਝ ਜਾਣਦਾ ਹੋਇਆ ਭੀ, ਮਾਇਆ ਨੂੰ ਨਹੀਂ ਛੱਡਦਾ ਕਿ ਮਾਇਆ ਤਾਂ ਦੁਖ-ਰੂਪ ਹੈ। ਜਦੋਂ ਗੁਰਮਤਿ ਦੀ ਸਿੱਖਿਆ ਲੈ ਕੇ ਜੀਵ, ਮਾਇਆ ਦਾ ਅਸਲੀ ਰੂਪ ਸਮਝ ਗਿਆ, ਫਿਰ ਇਹ ਜੀਵ ਲਈ ਅੱਗ ਨਾ ਹੋ ਕੇ ਪ੍ਰਮੇਸ਼ਰ ਦਾ ਰੂਪ ਹੀ ਬਣ ਜਾਂਦੀ ਹੈ। ਫਰਮਾਨ ਹੈ, "ਏਹੁ ਵਿਸੁ ਸੰਸਾਰੁ ਤੁਮ ਦੇਖਦੇ, ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥ ਗੁਰ ਪਰਸਾਦੀ ਬੁਝਿਆ, ਜਾ ਵੇਖਾ ਹਰਿ ਇਕੁ ਹੈ, ਹਰਿ ਬਿਨੁ ਅਵਰੁ ਨ ਕੋਈ ॥" ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ, ਸਤਿਗੁਰਿ ਮਿਲਿਐ ਦਿਵ ਦਿਸ਼ਟ ਹੋਈ ॥"

ਸੰਸਾਰੀ ਭਾਸ਼ਾ ਵਿੱਚ 'ਮੈਣ' ਉਸ ਵਸਤੂ ਦਾ ਨਾ ਹੈ ਜਿਸ ਵਿੱਚੋਂ ਸ਼ਹਿਦ ਨਿਚੋੜ ਕੇ ਕੱਢ ਲਿਆ ਜਾਂਦਾ ਹੈ ਤੇ ਬਾਕੀ ਬਚੀ ਵਸਤੂ 'ਮੈਣ' ਮੌਮ ਅਖਵਾਉਂਦੀ ਹੈ । ਹੁਣ ਜੋਗੀ ਇਸ ਚੱਕਰ ਵਿੱਚ ਫਸ ਗਏ ਕਿ ਮੌਮ ਦੇ ਦੰਦਾਂ ਨਾਲ ਲੋਹਾ ਚੱਬ ਕੇ ਕਿਸ ਤਰ੍ਹਾਂ ਖਾਧਾ ਜਾ ਸਕਦਾ ਹੈ । ਪਰ ਸਤਿਗੁਰੂ ਜੀ ਨੇ 'ਮੈਣ ਅਤੇ ਸਾਰ' ਲਫਜ਼ਾਂ ਦੇ ਅਰਥ ਗੁਰਮੁਖੀ ਭਾਸ਼ਾ ਵਾਲੇ ਸਮਝਾ ਕੇ, ਸੰਕਾ ਦਾ ਸਮਾਧਾਨ ਕਰ ਦਿਤਾ । ਗੁਰਮਤਿ ਅਨੁਸਾਰ ਨਾਮ-ਅੰਮ੍ਰਿਤ ਨੂੰ ਸ਼ਹਿਦ ਨਾਲੋਂ ਭੀ ਮਿਠਾ ਮੰਨਿਆ ਹੈ । ਜਿਵੇਂ ਮੌਮ ਨੂੰ ਨਿਚੋੜ ਕੇ ਸ਼ਹਿਦ ਪ੍ਰਾਪਤ ਕੀਤਾ ਜਾਂਦਾ ਹੈ ਠੀਕ ਇਸੇ ਤਰ੍ਹਾਂ ਪ੍ਰਮੇਸ਼ਰ ਦੇ ਗੁਣਾਂ ਨੂੰ ਰਿਤੜ ਕੇ (ਵਿਚਲ) ਕੇ ਤੱਤ-ਗਿਆਨ ਪ੍ਰਾਪਤ ਹੋ ਜਾਂਦਾ ਹੈ । ਜਿਸਦਾ ਅਰਥ ਹੈ ਕਿ ਗੁਣ, ਜੋ ਗੁਰਮੁਖ ਆਪਣੇ ਅੰਦਰ ਪੈਦਾ ਕਰਦਾ ਹੈ, ਉਹਨਾਂ ਗੁਣਾਂ ਦਾ ਹਿਰਦੇ ਵਿੱਚ ਪੈਦਾ ਕਰਨਾ ਅਤਿ ਜ਼ਰੂਰੀ ਹੈ । ਫੁਰਮਾਨ ਹੈ, "ਗੁਣ ਕੀ ਮਾਰੀ ਹਉ ਮੁਈ, ਸਬਦਿ ਰਤੀ ਮਨਿ ਚੋਟ ॥" ਭਾਵ ਗੁਰਮੁਖ ਵਿੱਚਲੇ 'ਗੁਣ' ਹੀ ਐਸੇ ਦੰਤ ਹਨ ਜਿਹੜੇ ਕੁਝੁਧ ਨੂੰ ਜਿਉਂ ਜਿਉਂ ਘੁੱਟ ਕੇ ਚਬਾਉਂਦੇ ਹਨ, ਤਿਉਂ ਤਿਉਂ ਇਹਨਾਂ ਵਿੱਚੋਂ ਤੱਤ ਨਿਕਲ ਕੇ ਬੁਧੀ ਨੂੰ ਨਿਰਮਲ ਕਰਦਾ ਰਹਿੰਦਾ ਹੈ । ਜਾਂ ਇਉਂ ਕਹਿ ਲਵੇ ਕਿ ਸ਼ਹਿਦ ਵਾਲੇ 'ਮੈਣ' ਨੂੰ ਜੇ ਦੰਦ ਬਣਾ ਲਈਏ ਤਾਂ ਆਪਸ ਵਿੱਚ ਦੋਨੋਂ ਜਬਚੜੇ ਇਕ ਦੂਸਰੇ ਨਾਲ ਜਿਨ੍ਹੇ ਘੁੱਟ ਕੇ ਇਕ ਦੂਸਰੇ ਦੇ ਨੇੜੇ ਜਾਣਗੇ ਤਾਂ ਇਹਨਾਂ ਵਿੱਚੋਂ ਸ਼ਹਿਦ ਆਪਣੇ ਆਪ ਬਾਹਰ ਨਿਕਲ ਆਵੇਗਾ । ਇਥੇ ਇਹ ਮਨ ਅਤੇ ਚਿੱਤ ਦੋਨ੍ਹਾਂ ਦੇ ਵਿਚਾਲੇ ਦੱਸੇ ਹੋਏ ਗੁਣ ਮਨ ਅਤੇ ਚਿੱਤ ਦੇ ਨੇੜੇ-ਨੇੜੇ ਆਉਣ ਨਾਲ ਅੰਮ੍ਰਿਤ ਰਸ ਦਿੱਦੇ ਰਹਿੰਦੇ ਹਨ ਜਿਸ ਨਾਲ ਮਨ ਅੰਦਰਲਾ ਭਰਮ ਨਾਸ ਹੁੰਦਾ ਰਹਿੰਦਾ ਹੈ । ਭਰਮ ਕਰਕੇ ਹੀ ਮਨ ਅਤੇ ਚਿੱਤ ਦੇ ਹਨ। 'ਭਰਮ' ਮਨਾਂ ਨੂੰ ਪਾੜ ਦੇਣ ਵਾਲੀ ਕੇਵਲ ਇਕ ਸਕਤੀ ਦਾ ਨਾਮ ਹੈ । ਜਿਸਨੂੰ ਗੁਰਮਤਿ ਅਨੁਸਾਰ 'ਹਉਮੈ' ਜਾਂ 'ਚਿੱਤਾ' ਦਾ ਬੀਜ ਮੰਨਿਆ ਹੈ । ਭਰਮ ਦੇ ਨਾਸ ਹੋਣ ਨਾਲ ਹੀ ਜਾਂ ਇਉਂ ਕਹਿ ਲਵੇ ਕਿ ਬੀਜ ਦੇ ਨਾਸ ਹੋਣ ਨਾਲ ਹੀ ਇਸ ਹਉਮੈ ਰੂਪੀ ਬਿੜ ਦਾ ਆਪਣੇ ਚਾਰੇ ਪਾਸਿਆਂ ਦੇ ਵੱਡੇ ਟਾਹਣਿਆਂ (ਕਾਮ, ਕ੍ਰੋਧ, ਲੋਭ ਅਤੇ ਮੋਹ) ਸਮੇਤ ਨਾਸ ਹੋ ਜਾਂਦਾ ਹੈ । ਇਸੇ ਲਈ ਗੁਰਮਤਿ ਵਿੱਚ ਪੰਜ ਦੀ ਥਾਂ ਛੇ ਵਿਕਾਰਾਂ ਦੀ ਗੱਲ ਕੀਤੀ ਗਈ ਹੈ, "ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥ ਚਾਰਿ ਚੰਚਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥" ਭਰਮ ਦਾ ਅੰਧਕਾਰ ਗਿਆਨ ਦੇ ਪ੍ਰਕਾਸ਼ ਨਾਲ ਦੂਰ ਹੋ ਜਾਣ ਨਾਲ ਮਨ ਅਤੇ ਚਿੱਤ ਦੋਨੋਂ ਇਕ ਰੂਪ ਨਜ਼ਰ ਆਉਣ ਲੱਗ ਪੈਂਦੇ ਹਨ, ਤਦ ਉਪਰੰਤ ਮਨ ਆਪਣੇ ਨਿਜ-ਸਰੂਪ ਚਿੱਤ ਵਿੱਚ ਹੀ ਸਮਾਇਆ ਰਹਿੰਦਾ ਹੈ । ਸਿੱਟੇ ਵਜੋਂ 'ਮੈਣ' ਕੇ ਦੰਤਾਂ ਤੋਂ ਸਤਿਗੁਰੂ ਜੀ ਦਾ ਭਾਵ ਹੈ (ਗੁਰਮਤਿ ਵਿੱਚਲੇ ਗੁਣ) ਅਤੇ 'ਸਾਰ' ਤੋਂ ਭਾਵ ਹੈ, ਗੁਰਮਤਿ ਦੇ ਗੁਣਾਂ ਵਿੱਚੋਂ ਪ੍ਰਾਪਤ ਹੋਣ ਵਾਲਾ 'ਤੱਤ ਗਿਆਨ' ।

"ਸਚ ਭੈ ਰਾਤਾ ਗਰਬੁ ਨਿਵਾਰੈ ॥ ਏਕੈ ਜਾਤਾ ਸਬਦੁ ਵੀਚਾਰੈ ॥

ਸਬਦੁ ਵਸੈ ਸਚੁ ਅੰਤਰਿ ਹੀਆ ॥ ਤਨੁ ਮਨੁ ਸੀਤਲੁ ਰੰਗਿ ਰੰਗੀਆ ॥

ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੈ ॥ ਨਾਨਕ ਨਦਰੀ ਨਦਰਿ ਪਿਆਰੈ ॥ ੪੨ ॥

ਇਥੇ ਸਤਿਗੁਰੂ ਜੀ ਪਿਛਲੇ ਉਪਦੇਸ਼ ਨੂੰ ਦੂਸਰੇ ਪੱਖ ਤੋਂ ਸਮਝਾ ਰਹੇ ਹਨ। ਗੁਰਬਾਣੀ ਵਿੱਚ ਹਉਮੈ ਰੋਗ ਦੀ ਦਵਾਈ ਤਿਆਰ ਕਰ ਲੈਣ ਦੀ ਵਿਧੀ ਦਰਜ ਹੈ। ਜਿਸਦਾ ਜਿਕਰ ਉਪਰੋਕਤ ਪੰਗਤੀਆਂ ਵਿੱਚ ਸਤਿਗੁਰੂ ਜੀ ਨੇ ਕੀਤਾ ਹੈ। ਹੁਣ ਇਥੇ ਸਤਿਗੁਰੂ ਜੀ ਜੋਗੀਆਂ ਦਾ ਧਿਆਨ ਉਸ ਪ੍ਰਹੇਜ਼ ਵੱਲ ਦੁਆਉਂਦੇ ਹਨ ਜਿਹੜੇ ਹਉਮੈ ਰੋਗ ਦੀ ਦਵਾਈ ਖਾਣ ਸਮੇਂ ਰੱਖਣੇ ਜ਼ਰੂਰੀ ਹਨ। ਪ੍ਰਮੇਸ਼ਰ ਦਾ ਡਰ ਜੇਕਰ ਹਰ ਸਮੇਂ ਮਨ ਵਿੱਚ ਟਿਕਿਆ ਰਹੇ ਤਾਂ ਹੀ ਹੰਕਾਰ ਨਸ਼ਟ ਹੋਣਾ ਸੰਭਵ ਹੈ। ਪ੍ਰਮੇਸ਼ਰ ਦਾ ਡਰ ਹਿਰਦੇ ਵਿੱਚੋਂ ਥੋੜੀ ਦੇਰ ਲਈ ਭੀ ਅਲੋਪ ਹੋ ਜਾਣ ਨਾਲ, ਹੰਕਾਰ ਦਾ ਕੇਂਦ ਪਹਿਲਾਂ ਜਿੰਡਾ ਹੀ ਹੋ ਜਾਂਦਾ ਹੈ। ਜਿਵੇਂ ਕਿਸੇ ਰੋਸ਼ਨੀ ਦੀ ਹਾਜ਼ਰੀ ਵਿੱਚ ਹਨ੍ਤੇਰਾ ਗਾਇਬ ਰਹਿੰਦਾ ਹੈ ਪਰ ਇਕ ਛਿਣ ਵਾਖ਼ੇਤੇ ਭੀ ਰੋਸ਼ਨੀ ਬੰਦ ਹੋ ਜਾਵੇ ਤਾਂ ਅੰਧੇਰਾ ਫਿਰ ਪ੍ਰਗਟ ਹੋ ਜਾਂਦਾ ਹੈ। ਇਕ ਸਕਿੰਟ ਵਾਸਤੇ ਭੀ ਹਨ੍ਤੇਰਾ ਰੋਸ਼ਨੀ ਤੋਂ ਭੈ-ਭੀਤ ਨਹੀਂ ਹੁੰਦਾ। ਉਹ ਝਟਪੱਟ ਰੋਸ਼ਨੀ ਜਾਣ ਸਾਰ ਹੀ ਉਸ ਸਾਰੀ ਜਗ੍ਹਾ ਉਤੇ ਮੁੜ ਕਥਜਾ ਕਰ ਲੈਂਦਾ ਹੈ। ਆਸਲ ਵਿੱਚ ਹਨ੍ਤੇਰੇ ਨੂੰ ਰੋਸ਼ਨੀ ਦਾ ਭੈਅ ਹੁੰਦਾ ਹੀ ਨਹੀਂ। ਰੋਸ਼ਨੀ ਦੀ ਹਾਜ਼ਰੀ ਵਿੱਚ ਹਨ੍ਤੇਰਾ ਜਿਉਂ ਦਾ ਤਿਉਂ ਹੁੰਦਾ ਹੈ, ਕੇਵਲ ਰੋਸ਼ਨੀ ਦੀ ਹਾਜ਼ਰੀ ਵਿੱਚ ਸਾਡੀ ਹੀ ਅਖ ਉਸਨੂੰ ਦੇਖ ਨਹੀਂ ਸਕਦੀ। ਅੰਧੇਰਾ ਨਾ ਕਿਤੇ ਆਉਂਦਾ ਹੈ ਨਾ ਹੀ ਕਿਤੇ ਜਾਂਦਾ ਹੈ। ਇਹ ਤਾਂ ਰੋਸ਼ਨੀ ਦਾ ਹੀ ਉਲਟਾ ਰੂਪ ਹੈ। ਅੰਧੇਰਾ ਰੋਸ਼ਨੀ ਦਾ ਉਲਟਾ ਪਾਸਾ ਹੈ। ਇਸੇ ਲਈ ਮਨਮੁਖ ਨੂੰ ਭੀ ਰੋਸ਼ਨੀ ਤੋਂ (ਗਿਆਨ ਗੁਰੂ ਤੋਂ) ਬੇ-ਮੁਖ, ਪਿੱਠ ਕਰਕੇ ਖਤਾ ਹੋਇਆ ਮੰਨਿਆ ਹੈ। ਜਿਤਨਾ ਚਿਰ ਗਿਆਨ ਦੀ ਰੋਸ਼ਨੀ ਮਨ ਅੰਦਰ ਪ੍ਰਗਟ ਰਹਿੰਦੀ ਹੈ, ਭਰਮ ਜਾ ਭੈਅ ਹਿਰਦੇ ਵਿੱਚੋਂ ਗਾਇਬ ਰਹਿੰਦੇ ਹਨ। ਹਿਰਦੇ ਵਿੱਚੋਂ ਗੁਰੂ ਵਿਸਰਨ ਨਾਲ ਅੰਧਕਾਰ ਛਾ ਜਾਂਦਾ ਹੈ। ਜਿਸ ਵਿੱਚੋਂ ਹੰਕਾਰ ਨਾਮੀ ਭੂਤ ਪ੍ਰਗਟ ਹੋ ਜਾਂਦਾ ਹੈ।

"ਸਚ ਭੈ ਰਾਤਾ ਗਰਬੁ ਨਿਵਾਰੈ ॥ ਏਕੈ ਜਾਤਾ ਸ਼ਬਦੁ ਵੀਚਾਰੈ ॥

ਇਹੀ ਗੱਲ ਸਤਿਗੁਰੂ ਜੀ ਇਥੇ ਸਮਝਾ ਰਹੇ ਹਨ ਕਿ ਜਿਤਨਾ ਚਿਰ ਮਨ ਅੰਦਰ ਸੱਚ ਦਾ ਭੈਅ ਬਣਿਆ ਰਹਿੰਦਾ ਹੈ, ਉਤਨਾ ਚਿਰ ਸੱਚ ਮਨ ਉਤੇ ਹਾਵੀ ਹੋ ਕੇ ਹਿਰਦੇ ਵਿੱਚ ਪ੍ਰਕਾਸ਼ ਕਰਦਾ ਰਹਿੰਦਾ ਹੈ, ਜਿਸਦੀ ਰੋਸ਼ਨੀ ਵਿੱਚ 'ਹਉਮੈ' ਯੁਕਤ ਮਨ ਇਸ ਤਰੀਕੇ ਨਾਲ ਚੁੱਪ ਕਰਕੇ ਛੁਪਿਆ ਬੈਠਾ ਰਹਿੰਦਾ ਹੈ ਜਿਵੇਂ ਸੂਰਜ ਦੀ ਰੋਸ਼ਨੀ ਅੰਦਰ ਰਾਤ ਦਾ ਹਨ੍ਤੇਰਾ। ਜਦੋਂ ਕਿਤੇ ਸੱਚ ਦਾ ਭੈਅ ਹਿਰਦੇ ਵਿੱਚੋਂ ਨਿਕਲ ਜਾਵੇ ਤਾਂ 'ਮਨ' ਆਪਣਾ ਉਗੋਰ ਰੂਪ ਦੁਬਾਰਾ ਧਾਰਨ ਕਰਕੇ ਆਪਣਾ ਹੁਕਮ ਚਲਾਉਣਾ ਸ਼ੁਰੂ ਕਰ ਦਿੰਦਾ ਹੈ। ਢੁਰਮਾਨ ਹੈ, "ਹਰਿ ਬਿਸਰਤ, ਸਦਾ ਖੁਆਰੀ ॥ ਤਾਂ ਕਉ ਧੋਖਾ ਕਹਾ ਬਿਆਪੈ, ਜਾ ਕਉ ਓਟ ਤੁਹਾਰੀ ॥"

ਸਤਿਗੁਰੂ ਜੀ ਆਖ ਰਹੇ ਹਨ ਕਿ ਸੱਚ ਦਾ ਭੈਅ ਮਨ ਵਿੱਚ ਟਿਕਿਆ ਰਹੇ ਅਤੇ ਸ਼ਬਦ-ਵਿਚਾਰ ਮਨ ਵਿੱਚ ਚਲਦੀ ਰਹੇ, ਤਾਂ ਹੰਕਾਰ ਤੋਂ ਖਹਿੜਾ ਛੁਡਾਇਆ ਜਾ ਸਕਦਾ ਹੈ ਅਤੇ ਇਕ ਪ੍ਰਮੇਸ਼ਰ ਨੂੰ ਬੁਝਿਆ ਜਾ ਸਕਦਾ ਹੈ।

"ਸਬਦੁ ਵਸੈ ਸਚੁ ਅੰਤਰਿ ਹੀਆ ॥ ਤਨੁ ਮਨੁ ਸੀਤਲੁ ਰੰਗਿ ਰੰਗੀਆ ॥"

ਜਦ ਤੱਕ ਸੱਚ ਦਾ ਭੈਅ ਮਨ ਅੰਦਰ ਬਣਿਆ ਰਹਿੰਦਾ ਹੈ, ਤਦ ਤੱਕ ਮਨ ਬੋਲਣ ਦੀ ਹਿੰਮਤ ਨਹੀਂ ਕਰ ਸਕਦਾ, ਮਨ ਤਾਂ ਕੇਵਲ ਉਦੋਂ ਹੀ ਬੋਲਦਾ ਹੈ ਜਦੋਂ ਹਿਰਦੇ ਅੰਦਰ ਹੰਕਾਰ (ਹਉਮੈ) ਦਾ ਰਾਜ ਹੋਵੇ ਸ਼ਬਦ ਬਿਚਾਰ ਦੰਗਾਨ ਮਨ ਅੰਦਰ ਪ੍ਰਮੇਸ਼ਰ ਦਾ ਹੁਕਮ ਹੀ ਵਿਆਪਕ ਰਹਿੰਦਾ ਹੈ ਭਾਵ ਸ਼ਬਦ ਦੀ ਵਿਚਾਰ ਚਲਦੀ ਰਹਿੰਦੀ ਹੈ ਜਾਂ ਇਉਂ ਕਹਿ ਲਵੇ ਕਿ ਉਤਨੀ ਦੇਰ ਤੱਕ ਮਨ ਵਿੱਚ ਸ਼ਬਦ (ਗੁਰ-ਉਪਦੇਸ਼) ਦਾ ਵਾਸਾ ਰਹਿੰਦਾ ਹੈ। ਸਾਚ-ਸ਼ਬਦ ਦੀ ਵਿਚਾਰ ਹਿਰਦੇ ਵਿੱਚ ਚਲਦੇ ਰਹਿਣ ਨਾਲ ਤਨ ਅਤੇ ਮਨ ਦੋਵੇਂ ਸੀਤਲ ਰਹਿੰਦੇ ਹਨ, ਅਤੇ ਮਨ ਪ੍ਰਮੇਸ਼ਰ ਦੇ ਪ੍ਰੇਮ ਰੰਗ ਵਿੱਚ ਰੰਗਿਆ ਰਹਿੰਦਾ ਹੈ।

"ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥ ਨਾਨਕ ਨਦਰੀ ਨਦਰਿ ਪਿਆਰੇ ॥

ਨਾਮ ਰੰਗ (ਗਿਆਨ-ਸਰੋਵਰ) ਵਿੱਚ ਢੁਬਿਆ ਹੋਇਆ ਮਨ ਆਪਣੇ ਅੰਦਰੋਂ ਹਰ ਪ੍ਰਕਾਰ ਦੀ ਕਾਮਨਾ (ਇਛਾ) ਅਤੇ ਤ੍ਰਿਸਨਾ-ਤ੍ਰੂਪੀ ਅੰਗ ਨੂੰ ਨਸ਼ਟ ਕਰਦਾ ਰਹਿੰਦਾ ਹੈ। ਇਹ ਸਭ ਕੁਝ ਉਹ ਪ੍ਰਮੇਸ਼ਰ ਦੇ ਭੈਅ ਵਿੱਚ ਰਹਿਕੇ ਹੀ ਹੋ ਸਕਦਾ ਹੈ।

"ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥ ਕਵਨ ਮੁਖਿ ਸੂਰਜੁ ਤਪੈ ਤਪਾਇਆ ॥
ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥ ਕਵਨ ਬੁਧਿ ਗੁਰਮੁਖਿ ਪਤਿ ਰਹੈ ॥
ਕਵਨੁ ਜੋਧੁ ਜੋ ਕਾਲੁ ਸੰਘਾਰੈ ॥ ਬੋਲੈ ਬਾਣੀ ਨਾਨਕੁ ਬੀਚਾਰੈ ॥ ੪੯ ॥"

ਪਿਛਲੀਆਂ ਸੰਕਾਵਾਂ ਦਾ ਸਮਾਧਾਨ ਹੋਣ ਉਪਰੰਤ ਜੋਗੀਆਂ ਨੇ ਨਵੀਆਂ ਬੁਝਾਰਤਾਂ ਸਤਿਗੁਰੂ ਜੀ ਅੱਗੇ ਰੱਖ ਕੇ ਉਹਨਾਂ ਪ੍ਰਤੀ ਸਤਿਗੁਰੂ ਜੀ ਨੂੰ ਰੋਸ਼ਨੀ ਪਾਉਣ ਲਈ ਬੇਨਤੀ ਕੀਤੀ ਕਿ ਹਿਰਦੇ ਵਿੱਚ ਕਿਹੜੀ ਅਵਸਥਾ ਦੀ ਪ੍ਰਾਣਗੀ, ਮਨ ਨੂੰ ਠੰਡਾ ਰੱਖਣ ਵਾਲੀ ਅਤੇ ਮਨ ਵਿੱਚ ਚਾਨਣ ਟਿਕਾਊਣ ਵਾਲੀ ਹੁੰਦੀ ਹੈ। ਗੁਰਮਤਿ ਵਿੱਚ ਮਨ ਨੂੰ ਚੰਦਰਮਾ ਇਸੇ ਲਈ ਮੰਨਿਆ ਹੈ ਕਿ ਇਸਦੀ ਆਪਣੀ ਰੋਸ਼ਨੀ ਨਹੀਂ ਹੁੰਦੀ। ਚੰਦਰਮਾ, ਸੂਰਜ ਦੇ ਸਾਹਮਣੇ ਰਹਿਣ ਕਰਕੇ ਹੀ ਰੋਸ਼ਨ ਰਹਿ ਸਕਦਾ ਹੈ। ਇਸੇ ਤਰ੍ਹਾਂ ਮਨ ਗੁਰੂ ਦੇ ਸ਼ਬਦ ਨਾਲ, ਜੁੜਕੇ ਹੀ ਗਿਆਨ ਪਾਪਤ ਕਰ ਸਕਦਾ ਹੈ। ਗੁਰੂ ਦੇ ਸ਼ਬਦ ਦਾ 'ਪ੍ਰੇਮ-ਸਤਿਕਾਰ' ਗਾਇਬ ਹੋਣ ਨਾਲ ਹਿਰਦੇ ਵਿੱਚ ਅੰਧਕਾਰ ਛਾ ਜਾਂਦਾ ਹੈ। ਸਿੱਖ ਗੁਰੂ ਤੋਂ ਬੇਖੁਖ ਹੋ ਜਾਂਦਾ ਹੈ ਅਤੇ ਸੰਸਾਰ (ਮਾਇਆ) ਵਿੱਚ ਫਸਕੇ ਭਟਕ ਜਾਂਦਾ ਹੈ। ਦੂਸਰੀ ਬੁਝਾਰਤ ਜੋਗੀਆਂ ਦੀ ਇਹ ਸੀ ਕਿ ਕਿਸ ਅਵਸਥਾ ਅੰਦਰ ਚੰਦਰਮਾ ਤੂਪੀ ਮਨ ਸੂਰਜ ਰੂਪ ਹੀ ਬਣਿਆ ਰਹਿੰਦਾ ਹੈ। ਇਹ ਉਹ ਅਵਸਥਾ ਹੈ ਜਿਸਨੂੰ ਕਬੀਰ ਜੀ ਇਉਂ ਅਖਦੇ ਹਨ: "ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥" ਭਾਵ ਪ੍ਰਮੇਸ਼ਰ ਦੀ ਪੂਰਨ ਜੋਤ ਮੇਰੇ ਹਿਰਦੇ ਵਿੱਚ ਪ੍ਰਗਟ ਹੋ ਗਈ ਹੈ। ਰਾਜਾ ਰਾਮ (ਪ੍ਰਚੰਡ ਗਿਆਨ) ਮੇਰੇ ਮਨ ਵਿੱਚ ਅਸਥਿਤ (ਪ੍ਰਗਟ) ਹੋ ਆਇਆ ਹੈ। ਇਹੀ ਅਵਸਥਾ ਹੈ ਕਿ ਮਨ ਚੰਦਰਮਾ ਵਿੱਚ ਬੁਝ ਗਿਆਨ ਦਾ ਪ੍ਰਗਾਸ ਹੋਣ ਨਾਲ ਇਹ ਮਨ ਸੂਰਜ ਰੂਪ ਹੀ ਹੋ ਗਿਆ ਹੈ। ਮਨ (ਸੰਸਿ) ਅੰਦਰ ਸੂਰਜ ਨੇ ਨਿਵਾਸ ਕਰ ਲਿਆ ਹੈ।

ਤੀਸਰੀ ਗੱਲ ਜੋਗੀਆਂ ਨੇ ਜੋ ਜਾਣਈ ਚਾਹੀ, ਕਿ ਮਨ ਦੀ ਕਿਹੋ ਜਿਹੀ ਅਵਸਥਾ ਹੁੰਦੀ ਹੈ, ਜਿਸ ਦੌਰਾਨ ਇਹ ਜੀਵ ਕਾਲ ਦੀ ਮਾਰ ਹੋਠ ਹੁੰਦਾ ਹੈ। ਕਾਲ ਇਸ ਜੀਵ ਦਾ ਨਾਸ਼ ਕਰ ਦੇਣ ਲਈ ਕਿਉਂ ਹਰ ਵੇਲੇ ਇਸਨੂੰ ਆਪਣਾ ਨਿਸ਼ਾਨਾ ਬਣਾਈ ਰੱਖਦਾ ਹੈ। ਇਸਤੋਂ ਅੱਗੇ ਜੋਗੀਆਂ ਪੁੱਛਿਆ ਕਿ ਉਹ ਥੁੱਪੀ ਕਿਹੋ ਜਿਹੀ ਹੈ ਜਿਸਦੇ ਪ੍ਰਾਪਤ ਹੋ ਜਾਣ ਨਾਲ ਗੁਰਮੁਖ ਆਪਣੀ ਇੱਜਤ ਕਾਲ ਕੋਲੋਂ ਬਚਾ ਕੇ ਨਿਜ-ਘਰ ਵਿੱਚ ਪ੍ਰਵੇਸ਼ ਕਰ ਜਾਂਦੇ ਹਨ। ਆਖਰੀ ਸਵਾਲ ਇਸ ਪ੍ਰਸੰਗ ਦਾ ਜੋਗੀਆਂ ਨੇ ਇਹ ਕੀਤਾ ਕਿ ਉਹ ਕੈਸਾ ਯੋਧਾ ਹੁੰਦਾ ਹੈ ਜਿਹੜਾ ਕਾਲ ਨੂੰ ਭੀ ਮਾਰ ਮੁਕਾ ਦਿੰਦਾ ਹੈ ਜਾਂ ਸਮੇਂ ਦਾ ਪ੍ਰਭਾਵ ਉਸ ਲਈ ਖਤਮ ਹੋ ਜਾਂਦਾ ਹੈ। ਜੋਗੀ, ਸਤਿਗੁਰੂ ਜੀ ਨੂੰ ਇਹਨਾਂ ਸਾਰੀਆਂ ਗੱਲਾਂ ਬਾਰੇ ਆਪਣੇ ਵਿਚਾਰ ਦੇਸਣ ਲਈ ਆਖ ਰਹੇ ਹਨ।

"ਸਬਦ ਭਾਖਤ ਸੱਸਿ ਜੋਤਿ ਅਪਾਰਾ ॥ ਸੱਸਿ ਘਰਿ ਸੂਰੂ ਵਸੈ ਮਿਟੈ ਅੰਧਿਆਰਾ ॥
ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥ ਆਪੇ ਪਾਰਿ ਉਤਾਰਣ ਹਾਰਾ ॥
ਗੁਰ ਪਰਚੈ ਮਨੁ ਸਾਚਿ ਸਮਾਇ ॥ ਪ੍ਰਵਣਤਿ ਨਾਨਕੁ ਕਾਲੁ ਨ ਖਾਇ ॥ ੪੯ ॥

ਜੋਗੀਆਂ ਦੇ ਪਹਿਲੇ ਪ੍ਰਸ਼ਨ ਦਾ ਉਤਰ ਦਿੰਦੇ ਹੋਏ ਸਤਿਗੁਰੂ ਜੀ ਆਖਦੇ ਹਨ ਕਿ ਸਾਚ-ਸਬਦ ਦੇ ਕਬਨ ਕਰਨ ਨਾਲ 'ਅਪਾਰ-ਜੋਤ' ਹਿਰਦੇ ਵਿੱਚ ਪਰਗਟ ਹੋ ਜਾਂਦੀ ਹੈ। ਇਥੇ ਸਤਿਗੁਰੂ ਜੀ "ਸਬਦ-ਭਾਖਤ" ਆਖਦੇ ਹਨ, ਜਿਸਦਾ ਅਰਥ ਹੈ 'ਅਪਣੇ ਵਲੋਂ ਕੁਝ ਆਖਣਾ'। ਕਿਸੇ ਦੀ ਆਖੀ ਹੋਈ ਗੱਲ ਦੁਬਾਰਾ ਆਖਣ ਨੂੰ 'ਤੁਕਿਆ' ਨਹੀਂ ਕਿਹਾ ਜਾ ਸਕਦਾ। ਕਹਿਣ ਤੋਂ ਭਾਵ ਇਹ ਹੈ ਕਿ ਜੋ ਸਬਦ-ਗੁਰੂਪ ਹੈ ਇਸਦੇ ਬਾਰ - ਬਾਰ ਪੜ੍ਹਨ ਨਾਲ ਹੀ ਹਿਰਦੇ ਵਿੱਚ ਅਪਾਰ ਜੋਤ ਪ੍ਰਗਟ ਹੋ ਸਕਦੀ ਹੈ ਤਾਂ ਇਹ ਧਰਨਾ ਗੁਰਮਤਿ ਅਨੁਸਾਰ ਠੀਕ ਨਹੀਂ ਹੈ। ਕਿਉਂਕਿ ਖਾਲੀ ਪੜ੍ਹਨ ਜਾਂ ਪਾਠ ਕਰਨ ਨੂੰ ਗੁਰਮਤਿ ਵਿੱਚ ਨਾ-ਕਾਢੀ ਮੰਨਿਆ ਗਿਆ ਹੈ। ਇਸੇ ਲਈ 'ਵਾਰ' ਆਸਾ ਵਿੱਚ "ਪੜਿ ਪੜਿ ਗਡੀ ਲਦੀਅਹਿ, ਪੜਿ ਪੜਿ ਭਰੀਅਹਿ ਸਾਥਾ॥ ਪੜਿ ਪੜਿ ਬੇਤੀ ਪਾਈਐ, ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ, ਪੜੀਅਹਿ ਜੇਤੇ ਸਾਸ ॥ ਪੜੀਐ ਜੇਤੀ ਆਰਜਾ, ਪੜੀਅਹਿ ਜੇਤੇ ਸਾਸ ॥ ਨਾਨਕ, ਲੇਖੇ ਇਕ ਗੱਲ, ਹੋਰੁ ਹਉਮੈ ਝਖਣਾ ਝਾਖ ॥" ਆਖਿਆ ਗਿਆ ਹੈ ਖਾਲੀ ਪੜ੍ਹਨ ਨਾਲ ਪ੍ਰਚੰਡ ਗਿਆਨ ਦੀ ਅਵਸਥਾ ਪ੍ਰਾਪਤ ਹੋ ਜਾਵੇ ਅਜਿਹਾ ਗੁਰਮਤਿ ਨਹੀਂ ਮੰਨਦੀ। ਗੁਰਮਤਿ ਤਾਂ ਗੁਰ-ਉਪਰੋਸ਼ ਵਿੱਚ ਗੁਰੂ ਦੀ ਕਹੀ ਜਾਂ ਸਮਝਾਈ ਹੋਈ ਗੱਲ ਦੇ ਠੀਕ ਠੀਕ ਸਮਝ ਲੈਣ ਨੂੰ ਹੀ "ਨਾਨਕ ਲੇਖੇ ਇਕ ਗੱਲ" ਆਖਦੀ ਹੈ। ਗੁਰੂ ਦੀ ਗੱਲ ਦਾ ਸਹੀ ਸਹੀ ਸਮਝ ਵਿੱਚ ਆ ਜਾਣਾ ਹੀ ਹਿਰਦੇ ਵਿੱਚ ਗਿਆਨ ਨੂੰ ਜਨਮ ਦੇ ਸਕਦਾ ਹੈ। ਗੁਰੂ ਦੀ ਗੱਲ ਸਮਝ ਆ ਜਾਣ ਉਪਰੰਤ ਜਦੋਂ ਕੋਈ ਆਦਮੀ ਉਸਨੂੰ ਆਪਣੇ ਸਬਦ ਦੇ ਕੇ ਬੋਲਦਾ ਹੈ ਤਾਂ ਉਸਨੂੰ ਹੀ 'ਸਬਦ ਭਾਖਤ' ਆਖ ਰਹੇ ਹਨ।

ਗੁਰਬਾਣੀ ਨੂੰ ਸਮਝ ਲੈਣਾ ਇੰਨਾਂ ਸੌਖਾ ਨਹੀਂ ਜਿੰਨਾ ਕਿ ਅਸੀਂ ਸਮਝੀ ਬੈਠੇ ਹਾਂ। ਅਨੰਦ ਸਾਹਿਬ ਵਿੱਚ ਗੁਰੂ ਅਮਰਦਾਸ ਜੀ ਨੇ ਸਿੱਖਾਂ ਨੂੰ ਆਖਿਆ ਸੀ ਕਿ ਇਹ ਗੁਰਮਤਿ ਵਿਚਾਰ-ਧਾਰਾ (ਗੁਰਮਤਿ ਗਿਆਨ ਖੜਗ) ਦੀ ਧਾਰ ਬਹੁਤ ਬੁੰਦੀ ਅਤੇ ਅਤਿ ਤੇਜ਼ ਹੈ।

ਹਵਾ ਸਮਾਨ ਭੀ ਅਕਲ ਦੀ ਅਣਗਹਿਲੀ। ਆਤਮਘਾਤੀ ਸਿੱਧ ਹੋ ਸਕਦੀ ਹੈ। ਪਰ ਸਤਿਗੁਰੂ ਜੀ ਦੀ ਇਸ ਵਾਰੰਨਿਗ ਤੇ ਪ੍ਰਚਾਰਕਾਂ ਜਾਂ ਟੀਕਾ ਕਾਰਾਂ ਨੇ ਕੋਈ ਧਿਆਨ ਨਹੀਂ ਦਿੱਤਾ। ਇਸੇ ਲਈ ਟੀਕਾ ਕਾਰ ਅਤੇ ਪ੍ਰਚਾਰਕ ਅੰਧਕਾਰ ਵਿੱਚ ਭਟਕੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਇਸ "ਸ਼ਬਦ ਭਾਖਤ" ਦੇ ਅਰਥ ਗੁਰਬਾਣੀ ਨੂੰ ਪੜ੍ਹਨ ਤੱਕ ਹੀ ਸੀਮਤ ਕਰ ਦਿੱਤੇ, ਜੇ ਇਨ੍ਹਾਂ ਨੂੰ ਠੀਕ ਮੰਨ ਲਈਏ ਤਾਂ ਗਿਆਨ-ਪ੍ਰਚੰਡ ਦੀ ਅਵਸਥਾ ਲਈ ਸ਼ਬਦ ਵਿਚਾਰ ਅਤੇ ਗੁਰ-ਪ੍ਰਸਾਦਿ (ਕਿਧਾ ਦਿੱਸਟੀ) ਦੀ ਲੋਤ ਹੀ ਨਹੀਂ ਰਹਿ ਜਾਂਦੀ। ਫਿਰ ਤਾਂ ਕੇਵਲ ਬਾਣੀ ਪੜਨ ਨਾਲ ਹੀ ਪ੍ਰਚੰਡ ਗਿਆਨ ਵਾਲੀ ਅਵਸਥਾ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਜਿਸਨੂੰ ਸੰਸਾਰ ਦਾ ਕੋਈ ਭੀ ਵਿਅਕਤੀ ਕਰ ਸਕਦਾ ਹੈ।

'ਸ਼ਬਦ-ਭਾਖਤ' ਗੁਰਬਾਣੀ ਦੇ ਵਿਆਖਿਆਨ ਕਰਨ ਵਾਲੇ, ਚੰਦਰਮਾ ਰੂਪ ਮਨ ਤਾਂ ਅਕਬਥ ਕਬਾ, ਕਬਨ ਕਰਦੇ ਕਰਦੇ ਸੁਰਜ ਰੂਪ ਹੀ ਹੋ ਜਾਂਦੇ ਹਨ। ਗੁਰਬਾਣੀ ਵਿਚਲਾ ਪੂਰਨ ਗਿਆਨ ਜਿਤਨਾ ਚਿਰ ਹਿਰਦੇ ਵਿੱਚ ਪ੍ਰੋਗਟ ਨਾ ਹੋ ਜਾਵੇ, ਇਸ ਅਕੱਥ ਕਬਾ ਦਾ ਕਬਨ ਕਰ ਸਕਣਾ ਸੰਭਵ ਹੀ ਨਹੀਂ। ਗਿਆਨ ਪ੍ਰਚੰਡ ਦੀ ਅਵਸਥਾ ਤੋਂ ਬਹੁਰ, ਗੁਰਮਤਿ ਦਾ ਵਿਖਿਆਨ ਕਰਨਾ ਗੁਰਮਤਿ ਅਨੁਸਾਰ ਫੁੱਜੁਲ ਦੀਆਂ ਗੱਲਾਂ ਹੀ ਹਨ, ਜਿਸਦਾ ਜਿਕਰ ਸਤਿਗੁਰੂ ਜੀ ਨੇ ਇਸ ਬਾਣੀ 'ਸਿਧ ਗੋਸਟਿ' ਦੇ ਤੇਤੀਵੇਂ ਪਦੇ ਵਿੱਚ ਇਉਂ ਕੀਤਾ ਹੈ, "ਨਾਮਿ ਰਤੇ ਗੁਣ ਗਿਆਨ ਬੀਚਾਰੁ ॥ ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥" ਜਿਸਦਾ ਅਰਥ ਸਪਸ਼ਟ ਹੈ ਕਿ ਜਿਤਨਾ ਚਿਰ ਮਨ, ਨਾਮ (ਗਿਆਨ) ਦੇ ਰੰਗ ਵਿੱਚ ਰੰਗਿਆ ਨਾ ਜਾਵੇ, ਉਤਨਾ ਚਿਰ 'ਗੁਣਾਂ ਦੀ ਬੀਚਾਰ' ਵਿੱਚੋਂ ਸਹੀ ਗਿਆਨ ਸਮਝਿਆ ਨਹੀਂ ਜਾ ਸਕਦਾ। ਨਾਮ ਰੰਗ ਵਿੱਚ ਰੰਗਿਆ ਹੋਇਆ ਮਨ ਹੀ ਪ੍ਰਮੇਸ਼ਰ ਦੇ ਗੁਣ ਗਾਇਨ (ਗੁਰਬਾਣੀ) ਦੀ ਵਿਚਾਰ ਕਰਕੇ ਉਸਦਾ ਤਤ ਸਾਰ ਸਮਝ ਅਤੇ ਸਮਝ ਸਕਦਾ ਹੈ। ਪਰ ਨਾਮ ਤੋਂ ਬਿਨਾਂ (ਗਿਆਨ ਹੀਣ) ਜੋ ਭੀ ਬੋਲਦਾ ਹੈ, ਸਭ ਬੇਕਾਰ ਹੀ ਬੋਲਦਾ ਹੈ। ਉਹ ਅਰਥਾਂ ਦੇ ਅਨਰਥ ਹੀ ਕਰ ਦਿਆ ਕਰਦਾ ਹੈ। ਜਦੋਂ ਕੋਈ ਗੁਰਮੁਖ ਗੁਰਬਾਣੀ ਦੇ ਗਿਆਨ ਦੀ ਤਹਿ ਤੱਕ ਪਹੁੰਚ ਕੇ ਉਸਨੂੰ ਪ੍ਰੋਗਟ ਕਰਦਾ ਹੈ, ਤਾਂ ਉਹ ਗਿਆਨ ਹੀ ਮਨ ਦਾ ਹਨ੍ਹੇਰਾ ਦੂਰ ਕਰ ਦੇਣ ਦੀ ਸਮਰੱਥਾ ਰੱਖਣ ਵਾਲਾ ਹੁੰਦਾ ਹੈ। ਇਸਨੂੰ ਹੀ ਸਤਿਗੁਰੂ ਜੀ ਸੂਰਜ ਵਰਗ ਚਾਨਣ ਮਨ (ਚੰਦਰਮਾ) ਵਿੱਚ ਹੋ ਜਾਣਾ ਆਖਦੇ ਹਨ। ਸਸਿ ਘਰਿ ਸੂਰ ਵਸੈ ਮਿਟੈ ਅੰਧਿਆਰਾ ॥

ਉਸ ਮਨ ਦੀ ਅਵਸਥਾ ਸੁੱਖ ਅਤੇ ਦੁੱਖ ਨੂੰ ਬਰਾਬਰ ਸਮਝਣ ਵਾਲੀ ਹੁੰਦੀ ਹੈ ਕਿਉਂਕਿ ਸੰਸਾਰੀ ਸੁੱਖ ਅਤੇ ਦੁੱਖ ਵਿੱਚ ਜੇ ਕੋਈ ਅੰਤਰ ਹੈ ਤਾਂ ਗੁਰਮਤਿ ਨੇ ਸੁੱਖ ਨਾਲੋਂ ਦੁੱਖ ਨੂੰ ਹੀ ਚੰਗਾ ਮੰਨਿਆ ਹੈ। ਫਰਮਾਨ ਹੈ, "ਦੁਖੁ ਦਾਰੂ ਸੁਖੁ ਰੋਗੁ ਭਇਆ, ਜਾ ਸੁਖੁ ਤਾਮਿ ਨ ਹੋਈ"। ਗੁਰਮਤਿ ਵਿੱਚ ਤਾਂ ਸੱਚੇ ਸੁੱਖ ਦੀ ਪ੍ਰਾਪਤੀ ਲਈ ਹੀ ਉਪਦੇਸ਼ ਹੈ। ਇਸ ਤੋਂ ਘੱਟ ਦੂਸਰੇ ਸੁੱਖਾਂ ਨੂੰ ਗੁਰਮਤਿ ਰੋਗ ਹੀ ਮੰਨਦੀ ਹੈ। ਸਤਿਗੁਰੂ ਜੀ ਸੰਸਾਰੀ ਸੁੱਖ ਅਤੇ ਦੁੱਖ ਨੂੰ ਬਰਾਬਰ ਮੰਨ ਕੇ ਇਸਦਾ ਖਿਆਲ ਉਕਾ ਹੀ ਮਨੋ ਤਿਆਗ ਦੇਣ ਲਈ ਆਖਦੇ ਹਨ। ਸਤਿਗੁਰੂ ਜੀ ਸਿੱਖ ਨੂੰ ਅਡੋਲ ਅਵਸਥਾ ਵਿੱਚ ਰਹਿਕੇ ਗੁਰ-ਸ਼ਬਦ ਵਿਚਾਰ ਨਾਲ ਜੁਤੇ ਰਹਿਣ ਦਾ ਉਪਦੇਸ਼ ਕਰਦੇ ਹਨ ਅਤੇ ਸੰਸਾਰੀ ਸੁੱਖਾਂ ਦੀ ਪ੍ਰਵਾਹ ਕਰੇ ਬਿਨਾਂ ਆਪਣੇ

ਰਸਤੇ ਉਤੇ ਮਸਤ ਹਾਥੀ ਵਾਂਗ ਤੁਰੇ ਰਹਿਣ ਦੀ ਪ੍ਰੇਰਨਾ ਕਰਦੇ ਹਨ। ਉਹ ਤਾਂ ਸਿੱਖ ਨੂੰ ਪਾਰ ਉਤਰਣ ਜਾਂ ਨਾ ਉਤਰਣ ਦੀ ਚਿੰਡਾ ਭੀ ਆਪਣੇ ਅੰਦਰੋਂ ਤਿਆਗ ਦੇਣ ਦੀ ਹਿਦਾਇਤ ਕਰਦੇ ਹਨ। ਕਿਉਂਕਿ ਇਹ ਕੰਮ ਤਾਂ ਪ੍ਰਮੇਸ਼ਰ ਦਾ ਹੈ ਕਿ ਉਹ ਆਪਣੇ ਬਿਰਦ ਨੂੰ ਪਛਾਣੇ। ਸਿੱਖ ਦਾ ਕੰਮ ਕੇਵਲ ਗੁਰਮਤਿ ਵਿਚਾਰ ਧਾਰਾ ਵਿੱਚ ਲੀਨ ਹੋ ਕੇ, ਦਰਿਆ ਦੇ ਪਾਣੀ ਵਾਂਗ ਅਡੋਲ ਅਵਸਥਾ ਵਿੱਚ ਪ੍ਰਮੇਸ਼ਰ ਰੂਪੀ ਸਮੁੰਦਰ ਵੱਲ ਨੂੰ ਵਧਦੇ ਰਹਿਣਾ ਹੀ ਹੈ। ਸਿੱਖ ਨੂੰ ਸਜੇ ਬੱਬੇ ਜਾਂ ਅੱਗੇ ਪਿੱਛੇ ਭਾਕਣ ਦੀ ਸੁਧ ਹੀ ਨਾ ਰਹੇ। ਇਸ ਕਿਸਮ ਦੇ ਗਿਆਨ ਦਾ ਪਰਚਾ (ਸਬਦ ਵਿਚਾਰ ਦਾ ਪਰਚਾ) ਜਦੋਂ ਸਿੱਖ ਦੇ ਅੰਦਰ ਪੈ ਜਾਵੇ ਫਿਰ ਉਹ ਗੁਰਮੁਖ, ਪ੍ਰਮੇਸ਼ਰ ਵਿੱਚ ਲੀਨ ਹੋ ਗਿਆ ਹੁੰਦਾ ਹੈ। ਸਤਿਗੁਰੂ ਜੀ ਆਖਦੇ ਹਨ ਕਿ ਉਸਤੋਂ ਬਾਅਦ, ਕਾਲ ਫਿਰ ਉਸ ਗੁਰਸਿੱਖ ਦਾ ਕੁਝ ਵੀ ਨਹੀਂ ਵਿਗਾੜ ਸਕਦਾ। ਇਸ ਅਵਸਥਾ ਦਾ ਧਾਰਨੀ ਹੀ ਕਾਲ ਦੇ ਸੰਘਾਰ ਕਰ ਦੇਣ ਵਾਲਾ ਹੁੰਦਾ ਹੈ।

"ਨਾਮ ਤੜੁ ਸਭ ਹੀ ਸਿਰਿ ਜਾਪੈ ॥ ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥
 ਤਤੋ ਤੜੁ ਮਿਲੈ ਮਨੁ ਮਾਨੈ ॥ ਦੂਜਾ ਜਾਇ ਇਕਤੁ ਘਰਿ ਆਨੈ ॥
 ਬੋਲੈ ਪਵਨਾ ਗਗਨੁ ਗਰਜੈ । ਨਾਨਕ ਨਿਹਚਲੁ ਮਿਲਣੁ ਸਹਜੈ ॥ ੫੦ ॥

ਇਥੇ ਸਤਿਗੁਰੂ ਜੀ ਜੋਗੀਆਂ ਨੂੰ 'ਨਾਮ-ਤੱਤ' (ਤੱਤ-ਗਿਆਨ) ਬਾਰੇ ਚਾਨਣਾ ਪਾ ਰਹੇ ਹਨ। ਉਹਨਾਂ ਦਾ ਕਹਿਣਾ ਹੈ ਸਰਬ-ਸ੍ਰੇਸ਼ਟ ਤਾਂ ਤੱਤ ਗਿਆਨ ਹੀ ਹੈ। ਜਿਸਤੇ ਕਾਲ (ਸਮਾਂ) ਭੀ ਪ੍ਰਭਾਵ ਸ਼ਾਲੀ ਨਹੀਂ ਹੈ। ਸਮਾਂ ਤਾਂ ਉਸਦਾ ਹੀ ਪੈਦਾ ਕੀਤਾ ਹੋਇਆ ਹੈ। ਬਾਕੀ ਦੀ ਸਾਰੀ ਰਚਨਾ ਸਮੇਂ ਦੀ ਮਾਰ ਹੋਠ ਹੈ, ਕੇਵਲ ਤੱਤ ਗਿਆਨ (ਆਦਿ ਸਚ) ਹੀ ਸਮੇਂ ਦੇ ਸਿਰ ਉਤੇ ਕਾਲ ਰੂਪ ਜਾਪਦਾ ਹੈ। ਕਿਉਂਕਿ ਰਚਨਾ ਦੀ ਸਮਾਪਤੀ ਨਾਲ ਹੀ ਸਮਾਂ ਭੀ ਆਪਣੇ ਆਪ ਸਮਾਪਤ ਹੋ ਜਾਂਦਾ ਹੈ। ਗਿਆਨ ਤੋਂ ਬਿਨਾਂ ਮਨਮੁਖਾਂ ਨੂੰ ਕਾਲ ਦਾ ਦੁੱਖ ਤੇ ਸੰਤਾਪ ਝਲਣਾ ਪੈਂਦਾ ਹੈ। ਉਹ ਸੰਸਾਰ ਨਾਲ ਜੁੜੇ ਹੋਏ ਹੋਣ ਕਰਕੇ ਸੁਖ ਅਤੇ ਦੁੱਖ ਨੂੰ ਬਰਾਬਰ ਨਾ ਸਮਝਕੇ ਸੁੱਖਾਂ ਨੂੰ ਚੰਗਾ ਤੇ ਦੁੱਖਾਂ ਨੂੰ ਬੁਰਾ ਮੰਨਦੇ ਹਨ। ਦੂਜੇ ਲਫਜ਼ਾਂ ਵਿੱਚ ਮਨਮੁਖ, ਗੁਰਬਾਣੀ ਦੀ ਦ੍ਰਿਸ਼ਟੀ ਅਨੁਸਾਰ 'ਸੁਖ' ਜੋ ਰੋਗ ਰੂਪ ਹਨ, ਇਨ੍ਹਾਂ ਦੀ ਇੱਛਾ ਰੱਖਦੇ ਹਨ ਅਤੇ 'ਦੁੱਖ' ਜੋ ਗੁਰਮਤਿ ਅਨੁਸਾਰ ਦਵਾਈ ਰੂਪ ਹਨ, ਉਹਨਾਂ ਨੂੰ ਨਹੀਂ ਚਾਹੁੰਦੇ। ਉਹ ਮਨਮੁਖ ਲੋਕ ਰੋਗਾਂ ਦੇ ਪ੍ਰੇਮੀ ਅਤੇ ਰੋਗਾਂ ਦੀ ਦਵਾਈ ਨੂੰ ਨਫਰਤ ਕਰਦੇ ਹਨ। ਸਿੱਟੇ ਵਜੋਂ ਦੁੱਖ ਰੋਗ ਦਾ ਸੰਤਾਪ ਝਲਦੇ ਰਹਿਣਾ ਉਹਨਾਂ ਮਨਮੁਖਾਂ ਦੀ ਆਪਣੀ ਬੁਧੀ ਦਾ ਹੀ ਨੁਕਸ ਹੈ। ਇਸ ਨੁਕਸ ਦਾ ਭਾਡਾ ਫੇਤ ਉਦੋਂ ਹੋ ਜਾਂਦਾ ਹੈ ਜਦੋਂ ਮਨ ਗੁਰੂ ਦੀ ਗੱਲ (ਗੁਰ-ਉਪਦੇਸ਼) ਗੁਹਿਣ ਕਰਕੇ ਆਪਣੀ ਬੁਧੀ (ਦੁਰਮਤ) ਨੂੰ ਪਛਾਣ ਲੈਂਦਾ ਹੈ। ਜਿਵੇਂ ਕਿ ਭਗਤ ਕਬੀਰ ਜੀ ਨੇ ਦੱਸਿਆ ਹੈ, "ਦੇਖੋ ਭਾਈ ਗੁਨ ਕੀ ਆਈ ਆਧੀ ॥ ਸਭੈ ਉਡਾਨੀ ਭੁਮ ਕੀ ਟਾਟੀ ਰਹੈ ਨ ਮਾਇਆ ਬਾਧੀ ॥ ਰਹਾਉ ॥ ਦੁਚਿਤੇ ਕੀ ਦੁਇ ਬੁਨਿ ਗਿਰਾਨੀ ਮੋਹ ਬਲੇਡਾ ਟੂਟਾ ॥ ਤਿਸਨਾ ਛਾਨਿ ਪਰੀ ਧਰ ਉਪਰਿ ਦੁਰਮਤਿ ਭਾਡਾ ਛੂਟਾ ॥ ੧ ॥ ਆਧੀ ਪਾਛੈ ਜੋ ਜਲੁ ਬਰਪੈ ਤਿਰਿ ਤੇਰਾ ਜਨੁ ਭੀਨਾਂ ॥ ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥ ੨ ॥

ਭਗਤ ਕਬੀਰ ਜੀ ਨੇ ਆਦਿ ਤੋਂ ਅੰਤ ਤੱਕ ਮੁਕਤੀ ਪ੍ਰਾਪਤੀ ਦੀ ਗੱਲ ਇਹਨਾਂ ਚਾਰ ਪੰਕਤੀਆਂ ਵਿਚ ਹੀ ਸਮਝਾ ਦਿੱਤੀ ਹੈ। ਉਹ ਦੱਸ ਰਹੇ ਹਨ ਕਿ ਮਨ ਵਿੱਚ ਜਦੋਂ 'ਗਿਆਨ' ਜ਼ੋਰ ਫੜਨ ਲੇਗਦਾ ਹੈ ਤਾਂ ਇਕ ਸਮਾਂ ਐਸਾ ਆ ਜਾਂਦਾ ਹੈ ਜਦੋਂ ਗਿਆਨ ਦੇ ਪੈਦਾ ਹੋਣ ਦੀ ਰਫ਼ਤਾਰ ਇਤਨੀ ਵਧ ਜਾਂਦੀ ਹੈ ਕਿ ਮਨ ਵਿੱਚ ਗਿਆਨ ਦੀ ਹਨੇਰੀ ਹੀ ਚੱਲ ਪੈਂਦੀ ਹੈ। ਜਿਹਤੀ ਮਾਇਆ ਦੇ ਬੰਧਨਾਂ ਨੂੰ ਤੋੜ ਕੇ, ਭਰਮ ਦੇ ਪਤਦਿਆਂ ਨੂੰ ਉਡਾ ਲੈ ਜਾਂਦੀ ਹੈ। ਫਿਰ ਦੁਚਿੱਤਾ ਭਾਵ ਮਨ ਦਾ ਉਹ ਹੱਠ ਜਿਹਤਾ ਗੁਰੂ ਦੀ ਗੱਲ ਉਤੇ ਬੀਸ ਵਿਸਵੇ ਭਰੋਸਾ ਕਰ ਲੈਣ ਵਿੱਚ ਅਤਿਕਾ ਬਣਿਆ ਹੋਇਆ ਸੀ, ਉਹ ਅਤਿਕਾ ਰੂਪੀ ਥੰਮ (ਥੂਨਿ) ਹੀ ਗਿਰ ਜਾਂਦਾ ਹੈ। ਗਿਆਨ ਦੀ ਆਈ ਹੋਈ ਇਸ ਹਨੇਰੀ ਅੱਗੇ ਹੁਣ ਉਸ ਥੰਮ ਦਾ ਖੜਾ ਰਹਿਣਾ ਅਸੰਭਵ ਬਣ ਜਾਂਦਾ ਹੈ। ਇਸ ਥੰਮ ਦੇ ਗਿਰਨ ਨਾਲ ਮੋਹ-ਰੂਪੀ ਬਲਾ, ਗਿਰ ਕੇ ਟੁੱਟ ਜਾਂਦਾ ਹੈ ਭਾਵ ਮਨ ਅਤੇ ਮਾਇਆ (ਸਰੀਰ ਤੇ ਜੀਵ) ਦੀ ਕੁਟਲ ਗੰਢ ਥੁੱਲ ਜਾਂਦੀ ਹੈ। ਤ੍ਰਿਸ਼ਨਾ ਦੀ ਛੰਨ ਜਿਹਤੀ ਮਾਇਆ ਦੇ ਮੋਹ ਕਰਕੇ ਮਨ ਵਿੱਚ ਵਿਆਪਤ ਸੀ, ਬਲੇ ਦੇ ਟੁੱਟਣ ਨਾਲ ਹੀ ਜ਼ਮੀਨ ਤੇ ਢਹਿ-ਢੇਰੀ ਹੋ ਜਾਂਦੀ ਹੈ ਅਤੇ ਗਿਆਨ ਦੀ ਹਨੇਰੀ ਉਸਨੂੰ ਉਡਾ ਕੇ ਲੈ ਜਾਂਦੀ ਹੈ। ਇਸ ਸਮੇਂ ਦੁਰਮਤਿ ਦਾ ਭਾਂਡਾ ਫੁਟ ਜਾਂਦਾ ਹੈ ਭਾਵ ਦੁਰਮਤਿ ਦੇ (ਕੁਗਿਆਨ) ਦਾ ਪਾਜ ਨੰਗਾ ਹੋ ਜਾਂਦਾ ਹੈ, ਕਿ ਇਹ ਸਾਰੀ ਬਿਮਾਰੀ -ਰੂਪੀ ਛੰਨ ਇਸਨੇ ਆਪ ਹੀ ਬਣਾਈ ਹੋਈ ਸੀ। ਵਰਨਾ ਅੰਮ੍ਰਿਤ ਦੀ ਬਰਖਾ ਤਾਂ ਸਦਾ ਹੀ ਹੁੰਦੀ ਰਹਿੰਦੀ ਹੈ ਭਾਵ 'ਨਾਦ' ਤਾਂ ਸਦਾ ਹੀ ਪ੍ਰਗਟ ਹੈ ਗੁਰ ਫੁਰਮਾਨ ਹੈ "ਠਾਕੁਰੁ ਹਮਰਾ ਮਦ ਬੋਲੰਤਾ ॥। ਸਰਬ ਜੀਆਂ ਕਉ ਪ੍ਰਭੁ ਦਾਨੁ ਦੇਤਾ ॥॥" ਅਤੇ "ਅੰਮ੍ਰਿਤ ਸਦਾ ਵਰਸਦਾ ਬੁਝਨਿ ਬੁਝਣਹਾਰ ॥ ਗੁਰਮੁਖਿ ਜਿਨ੍ਹੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥॥" ਮਤਲਬ ਇਹ ਕਿ ਬਾਹਰ ਅੰਮ੍ਰਿਤ ਵਰਸਦਾ ਹੋਵੇ, ਇਸੇ ਅੰਮ੍ਰਿਤ ਦੀ ਪ੍ਰਾਪਤੀ ਲਈ ਮੁੱਖ ਜਨਮ ਧਾਰਨ ਕੀਤਾ ਹੋਵੇ ਅਤੇ ਜੇ ਉਸਨੂੰ ਇਹ ਸਮਝ ਆ ਜਾਵੇ, ਕਿ ਅੰਮ੍ਰਿਤ ਦੀ ਬਾਰਸ ਤਾਂ ਬਾਹਰ ਹੋ ਹੀ ਰਹੀ ਹੈ। ਮੇਰੇ ਅਤੇ ਅੰਮ੍ਰਿਤ ਦੇ ਵਿਚਕਾਰ ਅਤਿਕਾ ਤਾਂ ਮੌਰੀ ਆਪਣੀ ਅਕਲ ਦੀ ਉਪਜ ਇਹ ਮਨਮਤਿ ਰੂਪੀ ਝੋਪੜੀ ਹੀ ਹੈ, ਤਾਂ ਫਿਰ ਉਹ ਇਸ ਭਰਮ ਦੇ ਕੋਟ (ਛੰਨ) ਨੂੰ ਢਾਹੁਣ ਦੇ ਯਤਨ ਹੀ ਕਰੇਗਾ। ਇਸੇ ਲਈ ਇਸ ਛੰਨ ਦੇ ਢਾਅ ਦੇਣ ਦੀ ਗੱਲ ਉਪਰੋਕਤ ਸ਼ਬਦ ਵਿੱਚ ਕੀਤੀ ਗਈ ਹੈ, ਜਿਹੜਾ ਕਿ ਗਿਆਨ ਦੀ ਹਨੇਰੀ ਨਾਲ ਹੀ ਸੰਭਵ ਹੈ। ਇਸ ਛੰਨ ਦੇ ਨਸ਼ਟ ਹੋ ਜਾਣ ਬਾਅਦ ਜਿਹੜੀ ਬਾਰਸ ਮਨ (ਜੀਵ) ਉਪਰ ਹੁੰਦੀ ਹੈ ਉਸ ਨਾਲ ਹੀ ਇਹ ਮਨ ਭਿੱਜ ਕੇ ਨਿਰਮਲ ਹੋ ਜਾਂਦਾ ਹੈ ਜਾਂ ਇਉਂ ਕਹਿ ਲਵੇ ਕਿ ਗੁਰੂ ਦੀ ਗੱਲ ਨੂੰ ਭਰਮ ਰਹਿਤ ਹੋ ਕੇ ਜਦੋਂ ਸੁਣਿਆ ਜਾਂਦਾ ਹੈ, ਤਦ ਹੀ ਉਸਦਾ ਪੂਰਾ ਪ੍ਰਭਾਵ ਮਨ ਉਤੇ ਪਿਆ ਕਰਦਾ ਹੈ।

ਹੁਣ ਇਥੇ ਜੋਗੀਆਂ ਦੀ ਸੁੰਨ ਸਮਾਧ ਵਿਚੋਂ ਪ੍ਰਾਪਤੀ ਦਾ ਵਿਚਾਰ ਕਰੀਏ ਤਾਂ ਇਉਂ ਲੇਗਦਾ ਹੈ ਕਿ ਸੁੰਨ ਸਮਾਧ ਦੁਆਰਾ, ਗਿਆਨ ਪ੍ਰਾਪਤੀ ਦੀ ਗੱਲ ਜਿਨ੍ਹਾਂ ਲੋਕਾਂ ਨੇ ਸੋਚ ਲਈ, ਉਹ ਬਿਲਕੁਲ ਹੀ ਬੁਧੀ ਹੀਨ ਹੋ ਸਕਦੇ ਹਨ। ਉਹ ਇਸ ਲਈ ਕਿ ਗਿਆਨ ਦੀ ਅਧੀਂ ਆਏ ਤੋਂ ਬਿਨਾ ਭਰਮ ਦਾ ਨਾਸ਼ ਨਹੀਂ ਹੋ ਸਕਦਾ। ਪ੍ਰਮੇਸ਼ਰ ਨੂੰ ਜਾਣੇ ਤੋਂ ਬਿਨਾਂ ਉਸ ਵਿੱਚ ਸਮਾਇਆ ਨਹੀਂ ਜਾ ਸਕਦਾ, ਪਰ ਸੁੰਨ ਸਮਾਧ ਨਾਲ ਤਾਂ ਮਨ ਦੀ ਸੋਚਣ ਸ਼ਕਤੀ ਹੀ

ਬੰਦ ਹੋ ਜਾਂਦੀ ਹੈ। ਜਿਸਦਾ ਅਰਥ ਹੈ ਕਿ ਮਨ ਦਾ ਜੜ੍ਹ ਅਵਸਥਾ ਵਿੱਚ ਹੋ ਕੇ ਰਹਿ ਜਾਣਾ। ਜਦ ਕਿ ਗੁਰਮਤਿ ਇਸਤੋਂ ਉਲਟ ਗਿਆਨ ਮਾਰਗ ਹੈ। ਗਿਆਨ ਦੁਆਰਾ ਹੀ ਗਿਆਨ ਗੁਹਿਣ ਕੀਤਾ ਜਾ ਸਕਦਾ ਹੈ। ਜਿਸ ਵਿੱਚ ਅਕਲ ਤੋਂ ਕੰਮ ਲੈਣ ਦੀ ਲੋੜ ਹੈ। ਜਦ ਕਿ ਸੰਨ ਸਮਾਧ ਵਾਲੇ ਅਕਲ ਨੂੰ ਬੇਦ ਕਰਕੇ, ਬੇ-ਅਕਲੀ ਨਾਲ ਗਿਆਨ -ਵਾਨ ਹੋ ਜਾਣ ਦੀ ਆਸ ਲਗਾਈ ਬੈਠੇ ਰਹਿੰਦੇ ਹਨ। ਇਹਨਾਂ ਗੱਲਾਂ ਨੂੰ ਗੁਰਮਤਿ ਵਿੱਚ ਸੈਤਾਨ ਮਨ ਤੋਂ ਉਪਜੇ ਹੋਏ ਖਿਆਲ ਮੰਨਿਆ ਹੈ। ਫੁਰਮਾਨ ਹੈ, "ਸਚੈ ਸਰਮੈ ਬਾਹਰੇ ਅਗੈ ਲਹਰਿਂ ਨ ਦਾਦਿ ॥ ਅਕਲ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪਤਿ ਕੈ ਬੁਝੀਐ ਅਕਲੀ ਕੀਚੈ ਦਾਨੁ ॥ ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥"

ਗੁਰਮਤਿ ਅਨੁਸਾਰ ਅਕਲ ਦੁਆਰਾ ਹੀ ਸਾਹਿਬ ਦੀ ਸੇਵਾ ਕੀਤੀ ਜਾ ਸਕਦੀ ਹੈ ਭਾਵ ਸ਼ਬਦ ਵਿਚਾਰ ਹੋ ਸਕਦੀ ਹੈ, ਅਤੇ ਗਿਆਨ ਭੀ ਜੋ ਗੁਰ-ਸ਼ਬਦ ਵਿਚਾਰ ਵਿੱਚੋਂ ਪ੍ਰਾਪਤ ਹੋਇਆ, ਅਕਲ ਨਾਲ ਹੀ ਉਸਨੂੰ ਅੰਗੇ ਹੋਰ ਕਿਸੇ ਨੂੰ ਦਿਤਾ ਜਾ ਸਕਦਾ ਹੈ। ਗੁਰਬਾਣੀ ਨੂੰ ਪੜ੍ਹਕੇ ਉਸਨੂੰ ਸਮਝ ਲੈਣਾ ਭੀ ਅਕਲ ਦੁਆਰਾ ਹੀ ਸੰਭਵ ਹੈ ਅਤੇ ਅਕਲ ਪ੍ਰਾਪਤ ਕਰਕੇ ਹੀ ਇੱਜਤ -ਮਾਨ ਪ੍ਰਾਪਤ ਕੀਤਾ ਜਾ ਸਕਦਾ ਹੈ। ਅਕਲ ਹੀਨ ਹੋਕੇ ਗਿਆਨ ਦੀ ਪ੍ਰਾਪਤੀ ਹੋ ਜਾਂਦੀ ਹੋਵੇ, ਇਸ ਗੱਲ ਨਾਲ ਗੁਰਮਤਿ ਤਾਂ ਕੀ ਦੁਨੀਆਂ ਦਾ ਕੋਈ ਵੀ ਸਿਆਣਾ ਵਿਅਕਤੀ ਸਹਿਮਤ ਨਹੀਂ ਹੋ ਸਕਦਾ।

ਅੰਤ ਵਿੱਚ ਸਾਰੀ ਵਿਚਾਰ ਦਾ ਸਿੰਟਾ ਇਹ ਨਿਕਲਦਾ ਹੈ ਕਿ ਤਤ ਗਿਆਨ ਤੋਂ ਬਿਨਾਂ ਕਾਲ ਤੋਂ ਬਚਿਆ ਨਹੀਂ ਜਾ ਸਕਦਾ, ਮੁਕਤੀ ਦੀ ਪ੍ਰਾਪਤੀ ਸੰਭਵ ਨਹੀਂ। ਬਾਕੀ ਦੇ ਸਾਰੇ ਤਰੀਕੇ ਜਿਨ੍ਹਾਂ ਵਿੱਚ ਤਤ ਗਿਆਨ ਦੀ ਪ੍ਰਾਪਤੀ ਦੀ ਲੋੜ ਤੋਂ ਬਿਨਾਂ ਮੁਕਤੀ ਪ੍ਰਾਪਤੀ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ, ਸਭ ਮਨ ਦਾ ਧੋਖਾ ਹੀ ਹਨ। ਇਸੇ ਲਈ ਇਹਨਾਂ ਸਾਰੀਆ ਮਤਾਂ ਨੂੰ ਗੁਰਮਤਿ, ਮਨਮਤ ਜਾਂ ਸੈਤਾਨ ਦੀਆਂ ਗੱਲਾਂ ਆਖ ਕੇ ਗੁਰਸਿੱਖਾਂ ਨੂੰ ਇਹਨਾਂ ਮਤਾਂ ਤੋਂ ਸਾਵਧਨ ਰਹਿਣ ਦਾ ਉਪਦੇਸ਼ ਦਿੰਦੀ ਹੈ। ਸੈਤਾਨ ਤਾਂ ਖੁਦ ਕਾਲ ਦਾ ਹੀ ਨਾਮ ਹੈ, ਇਹ ਸਾਰੀਆ ਮਤਾਂ ਤਾਂ ਕਾਲ ਨੇ ਆਪ ਹੀ ਬਣਾਈਆਂ ਹਨ ਤਾਂ ਕਿ ਕੋਈ ਭੀ ਵਿਅਕਤੀ ਸੱਚ ਦੇ ਮਾਰਗ ਨੂੰ ਪਛਾਣ ਕੇ, ਕਾਲ ਤੋਂ ਬਾਗੀ ਨ ਹੋ ਜਾਵੇ। ਇਹਨਾਂ ਸਾਰੀਆਂ ਮੱਤਾਂ ਨੂੰ ਗੁਰਮਤਿ ਮਾਇਆ ਜਾਲ ਵਿੱਚ ਹੋਰ ਫਸਾ ਦੇਣ ਵਾਲੀਆਂ ਵਿਧੀਆਂ ਮੰਨਦੀ ਹੈ, ਜਿਹਨਾ ਵਿਧੀਆਂ ਦਾ ਗਿਆਨ ਸੰਸਾਰ ਦੇ ਸਾਰੇ ਲੋਕ ਹੀ ਰਖਦੇ ਹਨ। ਇਸ ਮਾਇਆ ਜਾਲ ਤੋਂ ਬਚ ਨਿਕਲਣ ਦੀ ਕੇਵਲ ਇਕ ਵਿਧੀ ਗੁਰਮਤਿ ਹੈ, ਜਿਸਦੀ ਸਮਝ ਕਿਸੇ ਵਿਰਲੇ ਨੂੰ ਕਦੇ ਪੈਂਦੀ ਹੈ। "ਬਾਧਿਓ ਆਪਨ ਹਉ ਹਉ ਬੰਧਾ ॥ ਦੇਸੁ ਦੇਤ, ਆਗਹ ਕਉ ਅੰਧਾ ॥ ਬਾਤ ਚੀਤ ਸਭ ਰਹੀ ਸਿਆਨਪ ॥ ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥" ਭਾਵ ਗੁਰਮਤਿ ਤੋਂ ਬਿਨਾਂ ਬਾਕੀ ਮਤਾਂ ਵਾਲੀਆਂ ਦੀਆਂ ਗੱਲਾਂ ਨੂੰ ਸਿਆਨਪ ਦੀਆਂ ਗੱਲਾਂ ਤਾਂ ਮੰਨਿਆ ਗਿਆ ਹੈ ਪਰ ਇਹ ਜੀਵ ਨੂੰ ਬੰਧਨ ਮੁਕਤ ਕਰ ਦੇਣ ਵਿੱਚ ਸਮਰੱਥ ਨਹੀਂ ਹਨ ਕਿਉਂਕਿ ਇਹਨਾਂ ਦੇ ਪ੍ਰਚਾਰ ਕਰਨ ਵਾਲੇ ਤਾਂ ਖੁਦ ਬੰਧਨਾਂ ਵਿੱਚ ਬੱਧੇ ਹੋਏ ਹਨ। ਉਹਨਾਂ ਦਾ ਆਪਣਾ

ਹੰਕਾਰ ਹੀ ਉਹਨਾਂ ਨੂੰ ਇਸ ਪ੍ਰਮੇਸ਼ਰ ਦੀ ਮਤ ਨੂੰ ਮੰਨ ਲੈਣ ਵਿਚ ਅੜਿੱਕਾ ਬਣਿਆ ਰਹਿੰਦਾ ਹੈ। ਜੇ ਇਸ ਤਰਾਂ ਨਾ ਹੰਦਾ ਤਾਂ ਗੁਰੂ ਨਾਨਕ ਦੇਵ ਜੀ ਤੋਂ ਬਾਅਦ ਅੱਜ ਸਾਰੀ ਦੁਨੀਆਂ ਵਿਚ ਗੁਰਮਤਿ ਤੋਂ ਬਿਨਾਂ ਕਿਸੇ ਹੋਰ ਮਤ ਦਾ ਪ੍ਰਚਾਰ ਹੀ ਨਾ ਹੰਦਾ। ਜਦ ਕਿ ਅੱਜ ਸਾਰੀ ਦੁਨੀਆਂ ਦੇ ਧਰਮਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਸਰਬ-ਸ੍ਰੇਸ਼ਟ ਮੰਨ ਲਿਆ ਹੋਇਆ ਹੈ।

ਜਦੋਂ ਤੱਕ ਕੋਈ ਗਿਆਨ, ਮਨ ਦੀ ਪੂਰਨ ਤੌਰ ਤੇ ਤਸੱਲੀ ਨਾ ਕਰਵਾ ਦੇਵੇ, ਉਦੋਂ ਤੱਕ ਉਹ ਗਿਆਨ ਮਨ ਦੇ ਬਾਹਰੀ ਹਿੱਸੇ ਨਾਲ ਹੀ ਜੁੜਿਆ ਰਹਿੰਦਾ ਹੈ। ਮਨ ਦੇ ਅੰਦਰਲਾ ਗਿਆਨ ਉਸ ਗਿਆਨ ਨੂੰ ਆਪਣੇ ਵਿਚ ਮਿਲ ਜਾਣ ਦੀ ਉਦੋਂ ਹੀ ਆਗਿਆ ਦਿੰਦਾ ਹੈ ਜਦ ਉਹ ਗਿਆਨ ਸੁਣ੍ਹੇ, ਤੱਤ ਗਿਆਨ ਸਰੂਪ ਨਾ ਹੋ ਜਾਵੇ। ਕਿਉਂਕਿ ਮਨ ਦੇ ਅੰਦਰਲਾ ਗਿਆਨ, ਤੱਤ ਗਿਆਨ ਹੀ ਹੈ। ਦੋਹਾਂ ਦੀ ਇਕ ਰੂਪਤਾ ਹੀ, ਦੋਹਾਂ ਦੀ ਵਿਲੀਨਤਾ ਬਣਦੀ ਹੈ। ਚਿੱਤ ਵਿਚ ਇਸ ਸਣੇ ਹੋਏ ਗਿਆਨ ਦੀ ਸੱਚਾਈ ਬਾਰੇ ਸੰਕਾ ਬਣੀ ਰਹਿੰਦੀ ਹੈ। ਜਿਵੇਂ ਕਿ ਦੁਨੀਆਂ ਦੇ ਸਾਰੇ ਧਰਮਾਂ ਦੇ ਉਪਦੇਸ਼ਾਂ ਦੇ ਬਾਵਜੂਦ ਸੰਸਾਰ ਦੇ ਲੋਕਾਂ ਵਿਚ ਭਰਮ ਬਿਆਪਤ ਹੈ, ਕਿਉਂਕਿ ਇਹ ਸਾਰੇ ਦੇ ਸਾਰੇ ਭਰਮ ਗਿਆਨ ਹੀ ਹਨ। ਇਸੇ ਲਈ ਸੰਸਾਰ ਦੇ ਲੋਕਾਂ ਨੂੰ ਸੰਸਾਰ ਦੀਆਂ ਸਾਰੀਆਂ ਮੱਤਾਂ ਉਤੇ ਸੰਕਾ ਹੈ, ਇਥੇ ਕਈ ਲੋਕ ਸੰਸਾਰੀ ਮੱਤਾਂ ਦੇ ਗਿਆਨ ਨੂੰ ਕੇਵਲ ਉਪਰਲੇ ਮਨੋਂ ਹੀ ਸਵੀਕਾਰਦੇ ਹਨ, ਪਰ ਅੰਦਰਲਾ ਮਨ ਇਹਨਾਂ ਸਾਰੀਆਂ ਮੱਤਾਂ ਤੋਂ ਬਾਹਰੀ ਹੈ। ਜਦੋਂ ਇਸ ਭਰਮ ਗਿਆਨ ਵਿਚੋਂ ਭਰਮ ਦਾ ਨਾਮ ਹੋ ਜਾਵੇ ਤਾਂ ਅੰਦਰਲਾ ਤੇ ਬਾਹਰਲਾ ਗਿਆਨ ਇਕ ਹੋ ਜਾਂਦੇ ਹਨ। ਫਿਰ ਉਹ ਤਤ ਗਿਆਨ ਮਨ ਦੇ ਅੰਦਰਲੇ ਗਿਆਨ ਵਿਚ ਜਾ ਮਿਲਦਾ ਹੈ; ਕਿਉਂਕਿ ਇਸ ਗਿਆਨ ਵਿਚ ਭਰਮ ਨੂੰ ਨਾਸ ਕਰ ਦੇਣ ਦੀ ਸ਼ਕਤੀ ਹੁੰਦੀ ਹੈ। ਮਨ ਇਸਨੂੰ ਸਵੀਕਾਰ ਹੀ ਉਦੋਂ ਕਰਦਾ ਹੈ, ਜਦ ਮਨ ਉਤੇ ਪਰਮੇਸ਼ਰ ਦੀ ਕਿਰਪਾ ਹੋ ਜਾਵੇ। ਇਸ ਤਰੀਕੇ ਨਾਲ ਮਨ ਵਿਚ ਲਗਾਤਾਰ ਜਾ ਰਿਹਾ ਇਹ ਤਤ-ਗਿਆਨ, ਇਕ ਦਿਨ ਮਨ ਅੰਦਰ ਗਿਆਨ ਦੀ ਹਨ੍ਹੇਗੀ ਲਿਆ ਦਿੰਦਾ ਹੈ। ਜਿਹੜੀ ਕਿ ਜੋਤ ਸਰੂਪ ਮਨ ਨੂੰ ਬਦਲ ਕੇ ਪਰਮ-ਜੋਤ (ਬ੍ਰਹਮ ਗਿਆਨ) ਰੂਪ ਬਣਾ ਦਿੰਦੀ ਹੈ।

ਬੋਲੈ ਪਵਨਾ ਗਾਗਨੁ ਗਰਜੈ ॥ ਨਾਨਕ ਨਿਹਚਲੁ ਮਿਲਣੁ ਸਹਜੈ ॥

ਜਦੋਂ ਸ਼੍ਰੀ ਰਾਗ ਵਿਚ ਸਤਿਗੁਰ ਨਾਨਕ ਦੇਵ ਜੀ ਨੇ ਕਿਹਾ ਸੀ ਕਿ :—

ਸਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥
ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੇਇ ॥ (੧੯)

ਤਾਂ ਉਹਨਾਂ ਦਾ ਕਹਿਣ ਤੋਂ ਭਾਵ ਇਹ ਸੀ ਕਿ ਪਰਮੇਸ਼ਰ ਦੇ ਹੁਕਮ ਨਾਲ ਆਕਾਸ਼ ਤੱਤ ਨਾਲੋਂ ਪਵਨ ਨੂੰ ਅਲੱਗ ਕਰ ਦਿੱਤਾ ਗਿਆ, ਉਸ ਤੋਂ ਪਿਛੋਂ ਪਵਨੇ (ਹਵਾ) ਅੰਦਰੋਂ ਪਾਣੀ ਦਾ ਜਨਮ ਹੋਇਆ। ਭਵਸਾਗਰ ਅੰਦਰ ਹਵਾ ਇਕ ਤਤ ਹੈ ਜਿਸ ਦਾ ਸੁਭਾਅ ਹੈ, ਕਦੇ ਨਾ ਰੁਕਣਾ। ਹਵਾ ਆਕਾਸ਼ ਤੱਤ ਨਾਲੋਂ ਵਿਛੜਕੇ ਇਸ ਆਕਾਸ਼ ਤੱਤ ਦੇ ਅੰਦਰ ਹੀ ਘੁੰਮਣ ਘੇਰੀ ਕਟ ਰਹੀ ਹੈ, ਠੀਕ ਇਸੇ ਤਰ੍ਹਾਂ ਦਾ ਸੁਭਾਅ ਮਨ ਦਾ ਭੀ ਹੈ। ਜਦੋਂ ਤੋਂ ਮਨ ਆਪਣੇ ਮੂਲ ਨਾਲੋਂ ਅਲੱਗ ਹੋਇਆ ਹੈ, ਤਦੋਂ ਤੋਂ ਇਸ ਦੀ ਹਾਲਤ ਭੀ ਹਵਾ ਵਰਗੀ ਹੀ ਬਣੀ ਹੋਈ ਹੈ। ਇਸੇ ਲਈ ਗੁਰਬਾਣੀ ਅੰਦਰ ਮਨ ਨੂੰ ਪਵਨ ਰੂਪ ਮੰਨਿਆ ਗਿਆ ਹੈ, ਜਿਵੇਂ ਫੁਰਮਾਨ ਹੈ :-

ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ (੪੮੩)

ਭਗਤ ਕਬੀਰ ਜੀ ਅਨੁਸਾਰ :-

ਕਬੀਰ ਮਾਇਆ ਡੇਲਨੀ, ਪਵਨੁ ਝਕੋਲਨਹਾਰ ॥
ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰ ॥

ਜਿਸ ਤੋਂ ਪਤਾ ਲੱਗਦਾ ਹੈ ਕਿ ਮਾਇਆ (ਪਵਨ) ਹਰ ਵੇਲੇ ਚੱਕਰ ਕੱਟਦੀ ਰਹਿੰਦੀ ਹੈ। ਭਾਵ ਮਨ ਅਤੇ ਪਵਨ ਜਦੋਂ ਤੋਂ ਆਪਣੇ ਆਪਣੇ ਮੂਲ ਨਾਲੋਂ ਨਿਖੜੇ ਹਨ ਇਨ੍ਹਾਂ ਅੰਦਰਲੀ ਅਡੋਲਤਾ ਦਾ ਨਾਸ ਹੈ ਗਿਆ ਹੈ। ਇਸੇ ਲਈ ਇਹ ਹਰ ਵੇਲੇ ਡੇਲਦੇ ਹੀ ਰਹਿੰਦੇ ਹਨ। ਜਦੋਂ ਕਿ ਇਨ੍ਹਾਂ ਦੇਨਾਂ ਦੇ ਮੂਲ ਆਕਾਸ਼ ਤੱਤ ਅਤੇ ਪਰਮ ਤੱਤ ਦੋਵੇਂ ਹੀ ਬਿਰ ਹਨ। ਇਸ ਲਈ ਪਵਨ ਦਾ ਆਕਾਸ਼ ਨਾਲ ਟਕਰਾਉਦਾ ਸਭਾਵ ਹੈ, ਕਹਿਣ ਦਾ ਭਾਵ ਹੈ ਕਿ ਜਦੋਂ ਤੋਂ ਹਵਾ ਪੈਦਾ ਹੋਈ ਹੈ, ਉਸੇ ਵੇਲੇ ਤੋਂ ਉਸ ਨੇ ਆਕਾਸ਼ ਨਾਲ ਟਕਰਾ ਕੇ ਸੁਬਦ ਨੂੰ ਜਨਮ ਦਿੱਤਾ। ਇਸੇ ਨੂੰ 'ਪਵਨਾ ਬੋਲੈ ਗਾਗਨੁ ਗਰਜੈਂ' ਸਤਿਗੁਰ ਜੀ ਉਪਰੋਕਤ ਪੰਕਤੀ ਵਿੱਚ ਆਖ ਰਹੇ ਹਨ। ਜੋਗੀਆਂ ਨੂੰ ਗੁਰੂ ਜੀ ਸੰਸਾਰ ਦੀ ਉਤਪਤਿ ਤੋਂ ਪਹਿਲਾਂ ਸੁਬਦ ਦੇ ਪ੍ਰਗਟ ਹੋਣ ਦਾ ਕਾਰਣ ਸਮਝਾ ਰਹੇ ਹਨ ਕਿ ਬਿਰ ਆਕਾਸ਼ ਨਾਲ ਟਕਰਾ ਤਾਂ ਪਵਨ ਹੀ ਰਹੀ ਹੈ ਪਰ ਧੁਨੀ (ਗਰਜਨ) ਆਕਾਸ਼ ਵਿੱਚੋਂ ਹੀ ਆਉਂਦੀ ਹੈ (ਪੈਦਾ ਹੁੰਦੀ) ਹੈ। ਜਿਵੇਂ ਕਿਸੇ ਘੜਿਆਲ ਨੂੰ ਜਦੋਂ ਕੋਈ ਦੂਸਰੀ ਵਸਤੂ ਟਕਰਾਉਂਦੀ ਹੈ ਤਾਂ ਘੜਿਆਲ ਵਿੱਚੋਂ (ਸੁਬਦ) ਪੈਦਾ ਹੁੰਦਾ ਹੈ। ਇਸੇ ਤਰੀਕੇ ਨਾਲ ਮਨ ਜਦੋਂ ਡੇਲਦਾ ਹੈ ਤਾਂ ਹੀ ਕਲਪਨਾ ਕਰਦਾ ਹੈ। ਉਸ ਦੇ ਆਪਣੇ ਨਿਜ ਸਰੂਪ (ਮੂਲ) ਨਾਲ ਟਕਰਾਉਣ ਕਾਰਨ ਹੀ ਇਹ ਪ੍ਰਕਿਆ ਚਲਦੀ ਹੈ। ਇਸੇ ਲਈ ਕਲਪਨਾ ਤੋਂ ਪੈਦਾ ਹੋਣ ਵਾਲਾ ਸੁਬਦ ਸਾਚ ਸੁਬਦ ਦਾ ਵਿਰੋਧੀ, ਝੂਠ ਸੁਬਦ ਹੀ ਹੁੰਦਾ ਹੈ। ਇਸੇ ਨੂੰ ਮਿਥਿਆ ਭਖਣਾ ਆਖਿਆ ਜਾਂਦਾ ਹੈ। ਮਨ ਤੋਂ ਪੈਦਾ ਹੋਈ ਕੋਈ ਵੀ ਵਿਚਾਰਣਾ '(ਮਨ ਮੱਤ)' ਕਾਲਪਨਿਕ ਗਿਆਨ ਪ੍ਰਦਾਨ ਕਰਨ ਵਾਲੀ ਹੀ ਹੁੰਦੀ ਹੈ। ਪਰ ਜੇ ਮਨ ਦੁਬਾਰਾ ਅਡੋਲ ਅਵਸਥਾ ਨੂੰ ਪ੍ਰਾਪਤ ਕਰ ਲਵੇ ਫਿਰ ਇਸ ਵਿੱਚੋਂ ਪੈਦਾ ਹੋਣ ਵਾਲੀ ਕਲਪਨਾ ਆਪਣੇ

ਆਪ ਬੰਦ ਹੋ ਜਾਂਦੀ ਹੈ। ਇਸੇ ਨੂੰ ਸਤਿਗੁਰ ਜੀ 'ਨਾਨਕ ਨਿਹਚਲੁ ਮਿਲਣ ਸਹਜੈ ॥' ਆਖ ਰਹੇ ਹਨ। ਜਿਸ ਤੋਂ ਉਨ੍ਹਾਂ ਦਾ ਭਾਵ ਹੈ ਕਿ ਜਦੋਂ ਤੱਕ ਮਨ ਪੱਕੇ ਤੌਰ ਤੇ ਪੂਰੀ ਤਰ੍ਹਾਂ ਨਾਲ ਅਡੋਲ ਨਹੀਂ ਹੋ ਜਾਂਦਾ ਉਦੋਂ ਤਕ ਇਸ ਦਾ ਅਪਣੇ ਮੂਲ ਨਾਲ ਸਦਾ ਲਈ ਮਿਲਨ ਨਹੀਂ ਹੋ ਸਕਦਾ। ਇਸ ਤਰਾਂ ਸਤਿਗੁਰ ਜੀ ਜੋਗਿਆਂ ਨੂੰ ਉਨ੍ਹਾਂ ਦੀ ਸਮਾਧੀ ਦੀ ਅਸਫਲਤਾ ਦਾ ਕਾਰਨ ਹੀ ਸਮਝਾ ਰਹੇ ਹਨ। ਗੁਰੂ ਜੀ ਦਾ ਭਾਵ ਹੈ ਕਿ ਪੱਕੇ ਤੌਰ ਤੇ ਸੁੰਨ ਅਵਸਥਾ ਪ੍ਰਾਪਤ ਕੀਤੇ ਬਿਨਾਂ ਆਤਮਾ ਅਤੇ ਪ੍ਰਮਾਤਮਾ ਦਾ ਮਿਲਾਪ ਸੰਭਵ ਹੀ ਨਹੀਂ।

ਸਹਜ ਅਵਸਥਾ ਦਾ ਅਰਥ ਹੁੰਦਾ ਹੈ ਕਿ ਮਨ ਦਾ ਜਾਗ ਜਾਣਾ ਭਾਵ ਸੁਪਨੇ ਵਾਲਾ ਜੀਵਨ ਸਮਾਪਤ ਹੋ ਜਾਣਾ। ਜਿਵੇਂ ਅਸੀਂ ਰਾਤ ਸਮੇਂ ਸਤੇ ਹੋਏ ਸੁਪਨਾ ਦੇਖਦੇ ਹਾਂ, ਉਸ ਸਮੇਂ ਸਾਡਾ ਇੱਕ ਕਾਲਪਾਨਿਕ ਸਰੀਰ (ਨਕਲੀ ਸਰੀਰ) ਹੁੰਦਾ ਹੈ ਅਤੇ ਸੁਪਨੇ ਦੀ ਸਾਰੀ ਦੁਨੀਆਂ ਭੀ ਕਾਲਪਾਨਿਕ ਹੀ ਹੁੰਦੀ ਹੈ। ਸੁਪਨੇ ਦੇ ਅੰਦਰ ਤਾਂ ਮਨ ਨੂੰ ਉਹ ਸਭ ਕੁਝ ਸਚ ਹੀ ਭਾਸਦਾ ਹੁੰਦਾ ਹੈ, ਪਰ ਸੁਪਨਾ ਟ੍ਰੈਟ ਜਾਣ (ਜਾਗ ਪੈਣ) ਪਿਛੋਂ ਉਹ ਸੁਪਨੇ ਵਾਲਾ ਸਰੀਰ ਅਪਣੇ ਆਪ ਚੇਤਨਾ (ਮੁਲ ਚੇਤਨਾ) ਵਿੱਚ ਅਪਣੇ ਆਪ ਹੀ ਇੱਕ ਛਿਨ ਵਿੱਚ ਸਮਾਅ ਜਾਂਦਾ ਹੈ। ਠੀਕ ਇਸੇ ਤਰੀਕੇ ਨਾਲ ਜਦੋਂ ਮਨ ਸੁੰਨ ਅਵਸਥਾ ਵਿਚੋਂ ਸਹਜ ਅਵਸਥਾ (ਜਾਗਿਤ ਅਵਸਥਾ) ਪ੍ਰਾਪਤ ਕਰਦਾ ਹੈ, ਤਾਂ ਸੁਪਨੇ ਦਾ ਇਹ ਪੰਜ ਭੋਤਿਕ ਸਰੀਰ ਅਤੇ ਸੁਪਨੇ ਦੀ ਇਹ ਸਾਰੀ ਦੁਨੀਆਂ ਜਿਸ ਨੂੰ ਗੁਰਬਾਣੀ (ਜੀਵਨ ਸੁਪਨ ਸਮਾਨੇ) ਆਖਦੀ ਹੈ, ਆਪਣੇ ਆਪ ਅਲੋਪ ਹੋ ਜਾਂਦੇ ਹਨ ਅਤੇ ਮਨ ਅਪਣੇ ਨਿਜ ਸਰੂਪ ਪਰਮਾਤਮਾ ਵਿੱਚ ਲੀਨ ਹੋ ਜਾਂਦਾ ਹੈ। ਇਸ ਤੋਂ ਬਾਅਦ ਸੁਪਨੇ ਦਾ ਜੀਵਨ ਜਾਂ ਕਲਪਨਾ ਦੀ ਪ੍ਰਕਿਆ ਸਦਾ ਲਈ ਸਮਾਪਤ ਹੋ ਜਾਂਦੀ ਹੈ ਅਤੇ ਅਨਹਦ ਸੁੰਨ ਅਵਸਥਾ ਪ੍ਰਾਪਤ ਹੋ ਜਾਂਦੀ ਹੈ। ਇਸੇ ਨੂੰ ਸਤਿਗੁਰ ਜੀ 'ਨਾਨਕ ਨਿਹਚਲੁ ਮਿਲਣ ਸਹਜੈ' ਆਖ ਰਹੇ ਹਨ।

ਅੰਤਰਿ ਸੁੰਨ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥
 ਚਉਥੇ ਸੰਨੈ ਜੋ ਨਰ ਜਾਣੈ ਤਾ ਕਉ ਪਾਪ ਨ ਪੰਨੰ ॥
 ਘਟਿ ਘਟਿ ਸੁੰਨ ਕਾ ਜਣੈ ਭੈਉ ॥ ਆਦਿ ਪ੍ਰਖ ਨਿਰੰਜਨ ਦੇਉ ॥
 ਜੋ ਜਨੁ ਨਾਮ ਨਿਰੰਜਨ ਰਾਤਾ ॥ ਨਾਨਕ ਸੋਈ ਪੁਰਖ ਬਿਧਤਾਂ ॥੫੧॥

ਜੋਗੀਆਂ ਦੀ ਅੰਤਿਮ ਮੰਜਿਲ ਸੁੰਨ ਸਮਾਧ ਹੈ ਪਰ ਸਤਿਗੁਰ ਜੀ ਮਨ ਨੂੰ ਜਗਾ ਕੇ ਇਸਨੂੰ ਕਲਪਨਾ ਤੋਂ ਰਹਿਤ ਹੋਣ ਦਾ ਉਪਦੇਸ਼ ਦਿੰਦੇ ਹਨ। ਕਿਉਂਕਿ ਸੁਪਨੇ ਅੰਦਰ ਆਦਮੀ ਆਪਣੇ ਆਪ ਸੁਪਨੇ ਨੂੰ ਬੰਦ ਨਹੀਂ ਕਰ ਸਕਦਾ। ਸੁਪਨਾ ਕਲਪਨਾ ਦੀ ਦੁਨੀਆਂ ਹੀ ਹੁੰਦਾ ਹੈ। ਇਸ ਸੁਪਨੇ ਨੂੰ ਸਮਾਪਤ ਕਰ ਦੇਣ ਦਾ ਤਾਂ ਕੇਵਲ ਇਕੇ ਹੀ ਰਸਤਾ ਹੈ, ਕਿ ਸੁਪਨਾ ਦੇਖ ਰਹੇ ਆਦਮੀ ਨੂੰ ਜਗਾ ਦਿੱਤਾ ਜਾਵੇ। ਜਾਗਣ ਸਾਰ ਸੁਪਨੇ ਦੀ ਦੁਨੀਆਂ ਆਪਣੇ ਆਪ ਸਮਾਪਤ ਹੋ ਜਾਂਦੀ ਹੈ ਅਤੇ ਮਨ ਦੀ ਅੰਸਿਕ ਚੇਤਨਾ ਜਿਹੜੀ

ਕਿ ਸੁਪਨਾ ਦੇਖ ਰਹੀ ਹੁੰਦੀ ਹੈ, ਆਪਣੀ ਮੂਲ ਜਾਗਣ ਵਾਲੀ ਚੇਤਨਾ ਵਿਚ ਸਮਾਅ ਜਾਂਦੀ ਹੈ। ਸੁਪਨੇ ਦੀ ਢੁਨੀਆਂ ਆਪਣੇ ਆਪ ਹੀ ਝੂਠੀ ਬਣ ਜਾਂਦੀ ਹੈ। ਪਰ ਜੋਰੀ ਸੁਪਨੇ ਅੰਦਰ ਹੀ ਸੁਪਨਾ ਦੇਖ ਰਹੀ ਚੇਤਨਾ ਦੁਆਰਾ, ਸੁਪਨੇ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰਦੇ ਸੀ, ਜਿਹੜੀ ਕਿ ਬੰਦ ਹੋ ਹੀ ਨਹੀਂ ਸਕਦੀ।

ਸਤਿਗੁਰ ਜੀ ਜੋਰੀਆਂ ਨੂੰ ਇਸ ਜੀਵ ਆਤਮਾ ਦੇ ਅਪਣੇ ਮੂਲ ਨਾਲੋਂ ਜਦਾ ਹੋ ਕੇ, ਹੁਣ ਤਕ ਦਾ ਤਿੰਨਾ ਭਵਨਾਂ ਅੰਦਰਲਾ ਗਿਆਨ ਕਰਵਾਉਂਦੇ ਹੋਏ ਦੱਸ ਰਹੇ ਹਨ ਕਿ ਇਹ ਜੀਵ ਤਾਂ 'ਅੰਤਰਿ ਸੁੰਨ' ਭਾਵ ਗਰਭ ਅੰਦਰ ਭੀ ਸੁੱਤੇ ਵਰਗਾ ਹੀ ਸੀ, ਅੰਸਿਕ ਰੂਪ ਵਿਚ ਹੀ ਜਾਗਦਾ ਸੀ ਅਤੇ ਹੁਣ ਭੀ 'ਬਾਹਰਿ ਸੁੰਨ' ਭਾਵ ਜਨਮ ਲੈਣ ਉਪਰੰਤ ਭੀ ਸੁਪਨੇ ਸਾਥਾਂ ਹੀ ਜਾਗ ਰਿਹਾ ਹੈ ਅਤੇ ਤੀਸਰੇ ਭਵਨ ਵਿਚ ਤਾਂ 'ਸੁੰਨ ਮਸੁੰਨ' ਪੂਰਨ ਰੂਪ ਵਿਚ ਹੀ ਅਚੇਤ ਅਵਸਥਾ ਵਿਚ ਚਲਾ ਜਾਵੇਗਾ। ਜਾਂ ਇਉਂ ਕਹਿ ਲਵੈ ਕਿ ਸਰੀਰ ਤਿਆਰਾਣ ਉਪਰੰਤ ਪੂਰੀ ਤਰ੍ਹਾਂ ਨਾਲ ਸੌ ਜਾਵੇਗਾ। ਇਸ ਗੱਲ ਨੂੰ ਜੋਰੀ ਭੀ ਮੰਨਦੇ ਸਨ, ਕਿ ਅਸਲੀ ਸੈੱਨ ਅਵਸਥਾ (ਮਕਤੀ ਤਾਂ) ਮਰਨ ਪਿਛੋਂ ਹੀ ਪ੍ਰਾਪਤ ਹੁੰਦੀ ਹੈ। ਜਿਸਨੂੰ ਗੁਰਮਤਿ ਨੇ ਇਹ ਕਹਿ ਕੇ ਨਿਕਾਰ ਦਿਤਾ ਕਿ 'ਮਰਣ ਮੁਕਤਿ ਕਿਨਿ ਪਾਈ ॥' ਗੁਰਬਾਣੀ ਤਾਂ ਜੀਵਨ ਮੁਕਤਿ ਅਵਸਥਾ ਪ੍ਰਾਪਤ ਕਰਾ ਦੇਣ ਦਾ ਹੀ ਉਪਦੇਸ਼ ਦਿੰਦੀ ਰਹੀ ਹੈ।

ਜਦੋਂ ਤੋਂ ਇਹ ਜੀਵ ਅਪਣੇ ਮੂਲ ਨਾਲੋਂ ਵਿਛੁੰਡਿਆ ਹੈ, ਇਹ ਸੁੰਨ ਅਵਸਥਾ ਵਿਚ ਹੀ ਰਿਹਾ ਹੈ। ਜਦ ਕਿ ਇਸ ਜੀਵ ਦਾ ਮੂਲ, ਪੂਰਨ ਚੇਤਨ ਅਵਸਥਾ ਵਿਚ ਹੈ। ਫੁਰਮਾਨ ਹੈ, :— 'ਸਤਿਗੁਰ ਜਾਗਤਾ ਹੈ ਦੇਉ ॥' ਇਸ ਲਈ ਜਾਗਤ ਜੋਤ ਵਿਚ ਤਾਂ ਜਾਗਾਰਿਤ ਅਵਸਥਾ ਵਾਲਾ ਹੀ ਸਮਾਅ ਸਕਦਾ ਹੈ। ਜਿਸ ਸੁੰਨ ਦਾ ਭੁਲੇਖਾ ਜੋਰੀਆਂ ਨੂੰ ਲਗਿਆ, ਉਹ ਜਿਉਂ ਦਾ ਤਿਉਂ ਅਜ ਭੀ ਸਿਖਾਂ ਵਿਚ ਇਸ ਲਈ ਮੌਜੂਦ ਹੈ ਕਿਉਂਕਿ ਸਿਖਾਂ ਨੇ ਗੁਰਮਤਿ ਨੂੰ ਸਮਝਣ ਲਈ ਮਨਮਤੀਆਂ ਦੀਆਂ ਲਿਖਤਾਂ ਨੂੰ ਅਧਾਰ ਬਣਾ ਲਿਆ ਹੋਇਆ ਹੈ। ਨਹੀਂ ਤਾਂ ਪੂਰਨ ਚੇਤਨ ਪ੍ਰਮੇਸਰ ਨਾਲੋਂ ਅੱਡ ਹੋ ਕੇ ਇਹ ਜੀਵ 'ਸੁੰਨ ਮਸੁੰਨ' ਬੀਜ ਰੂਪ ਹੀ ਹੈ। ਜਦ ਕਿ ਪ੍ਰਮੇਸਰ ਬਿਛ ਰੂਪ ਹੈ। ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਹੂ ॥ ਛਾਇਆ ਰੂਪੀ ਸਾਖੁ ਹੈ ਜਿਨਿ ਤਜਿਆ ਬਾਦੁ ਬਿਬਾਦ ॥ ਬਿਛ ਵਿਚ ਆਤਮਾ, ਬੀਜ ਨਾਲੋਂ ਜਾਗਾਰਿਤ ਅਵਸਥਾ ਵਿਚ ਹੁੰਦੀ ਹੈ ਜਾਂ ਇਉਂ ਕਹਿ ਲਵੈ ਕਿ ਜੋ ਸੌਂਝੀ ਬਿਛ ਨੂੰ ਹੁੰਦੀ ਹੈ ਉਹ ਉਸਦੇ ਬੀਜ (ਅੰਦਰ ਸੁੰਨ ਮਸੁੰਨ ਅਵਸਥਾ) ਵਿਚ ਨਹੀਂ ਹੀਂਦੀ। ਪੂਰਨ ਚੇਤਨ ਪ੍ਰਮੇਸਰ ਦੀ ਅੰਸ (ਬੀਜ) ਵਿਚ ਉਸਦੀ ਚੇਤਨ ਸ਼ਕਤੀ ਹੀ ਸੁਪਤ ਅਵਸਥਾ ਅੰਦਰ ਮੌਜੂਦ ਹੈ। ਇਹ ਚੇਤਨ ਸ਼ਕਤੀ ਦੋ ਹਿੱਸਿਆਂ ਵਿਚ ਵੰਡੀ ਹੋਈ ਹੁੰਦੀ ਹੈ, ਜਿਸਨੂੰ ਗੁਰੂ ਨਾਨਕ ਦੇਵ ਜੀ 'ਅਬ ਕਿਉਂ ਉਗਾਵੈ ਦਾਲ' ਆਖ ਰਹੇ ਹਨ ਪਰ ਅੰਗੇ ਜਦ ਉਹ ਆਖ ਦੇ ਹਨ ਕਿ 'ਜੇ ਇਕ ਹੋਇ ਤਾਂ ਉਗਾਵੈ' ਤਾਂ ਇਸਤੋਂ ਉਨ੍ਹਾਂ ਦਾ ਭਾਵ ਹੈ ਕਿ ਸੁਪਨੇ ਅੰਦਰਲਾ ਮਨੁ ਅਤੇ ਪੂਰਨ ਜਾਗਾਰਿਤ ਅਵਸਥਾ ਵਾਲਾ ਚਿਤੁ, ਜੇ ਇਹ ਦੋਵੇਂ ਆਪਸ ਵਿਚ ਮਿਲ ਜਾਣ ਤਾਂ ਇਹ

ਪ੍ਰਮੇਸ਼ਰ ਦਾ (ਬੀਜ ਰੂਪ) ਬੀਜ ਭੀ ਉਗ ਕੇ, (ਜਨਮ ਲੈਕੇ) ਬੁਛ ਰੂਪ ਪ੍ਰਮੇਸ਼ਰ ਨਾਲ ਅਭੇਦ ਹੋ ਸਕਦਾ ਹੈ। ਇਹ ਸਭ ਕੁਝ ਮਨ ਦੇ ਜਾਗ ਜਾਣ ਉਪਰੰਤ ਹੀ ਸੰਭਵ ਹੈ। ਨਹੀਂ ਤਾਂ ਇਨ੍ਹਾਂ ਉਨ੍ਹਾਂ ਭਵਨਾਂ ਵਿਚ ਹੀ ਇਹ ਮਨ ਜਦੋਂ ਤੋਂ ਆਪਣੇ ਮੂਲ ਨਾਲੋਂ ਵਿਛੁਕਿਆ ਹੈ, ਸੁਣ ਅਵਸਥਾ ਵਿਚ ਹੀ ਰਿਹਾ ਹੈ।

ਹੁਣ ਇਥੇ ਉਪਰੋਕਤ ਸਾਰੀ ਵਿਚਾਰ ਤੋਂ ਸਾਫ਼ ਦਿਖਾਈ ਦੇ ਰਿਹਾ ਹੈ ਕਿ ਸੁਣ ਸਮਾਧੀ ਦੀ ਵਕਾਲਤ ਕਰਨ ਵਾਲੇ ਲੋਕ, ਕਿਸ ਤਰੀਕੇ ਨਾਲ ਸੁਣ ਵਿਚੋਂ ਕੁਛ ਗਿਆਨ ਪ੍ਰਾਪਤੀ ਦੀ ਇਛਾ ਰਖਦੇ ਹਨ। ਜਦ ਕਿ ਗਿਆਨ ਤੋਂ ਬਿਨਾ ਮਨ ਦੀ ਕਲਪਨਾ ਦਾ ਰੁਕ ਜਾਣਾ ਸੰਭਵ ਹੀ ਨਹੀਂ। 'ਗਿਆਨ ਕਾ ਬਾਣੀ ਮਨ ਰਹੇ ਗੁਰ ਬਿਨ ਗਿਆਨ ਨ ਹੋਇ' (ਆਸਾ ਦੀ ਵਾਰ)

'ਚਉਥੇ ਸੁੰਨੈ ਜੋ ਨਰ ਜਾਣੈ ਤਾ ਕਉ ਪਾਪ ਨ ਪੰਨੋਂ'

ਪਰ ਕਿਸੇ ਆਦਮੀ ਨੂੰ ਆਪਣੇ ਸੁਤੇ ਹੋਣ ਦਾ ਆਭਾਸ (ਗਿਆਨ) ਜਾਗ ਜਾਣ ਉਪਰੰਤ ਹੀ ਹੁੰਦਾ ਹੈ। ਸੁਤਾ ਹੋਇਆ ਆਦਮੀ ਤਾਂ ਮਰੇ ਬਰਾਬਰ ਹੀ ਹੁੰਦਾ ਹੈ, ਘੋਰ ਅਗਿਆਨਤਾ ਦੀ ਅਵਸਥਾ ਵਿਚ ਹੁੰਦਾ ਹੈ। ਇਸੇ ਲਈ ਸੰਸਾਰੀ ਜੀਵਾਂ ਦੇ ਸੁਤੇ ਹੋਣ ਦੀ ਗੱਲ ਗੁਰਮੁਖਾਂ, ਤੱਤ ਗਿਆਨੀਆਂ ਨੇ ਜਾਗਾਰਿਤ ਅਵਸਥਾ ਪ੍ਰਾਪਤ ਕਰਕੇ ਹੀ ਆਖੀ ਹੈ। ਸੁਤੇ ਹੋਏ ਜਾਂ ਸੁਪਨਾ ਦੇਖ ਰਹੇ ਆਦਮੀ ਨੂੰ ਤਾਂ ਆਪਣੇ ਸੌਣ ਜਾਂ ਸੁਪਨਾ ਦੇ ਖ ਰਹੇ ਹੋਣ ਦੀ ਸੋਝੀ ਭੀ ਨਹੀਂ ਹੁੰਦੀ। ਚਉਥੀ ਅਵਸਥਾ ਵਾਲਾ ਆਦਮੀ ਹੀ 'ਸੁਣ ਅਤੇ ਸਹਿਜ' ਅਵਸਥਾ ਦਾ ਅੰਤਰ ਦਸ ਸਕਦਾ ਹੈ। ਭਗਤ ਕਬੀਰ ਜੀ ਨੇ ਭੀ ਜਾਗਾਰਿਤ ਅਵਸਥਾ ਅੰਦਰ ਹੀ ਆਖਿਆ ਸੀ, 'ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਕ ਕੇ ਘਟ ॥ ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥' ਭਾਵ ਸਹਜ ਅਤੇ ਸੁਣ ਅਵਸਥਾ ਦੀ ਸਮਝ ਰਿਸੀਆਂ ਮੁਨੀਆਂ ਨੂੰ ਭੀ ਨਹੀਂ ਸੀ, ਭਾਵੇਂ ਉਹ ਲੋਗ ਵੀ ਮੁਕਤੀ ਪ੍ਰਾਪਤੀ ਲਈ ਹੀ ਜਤਨ ਖੋਜਦੇ ਸਨ। ਜਿਹੜੇ ਲੋਗ ਅਜ ਰਿਸੀਆਂ ਮੁਨੀਆਂ ਦੇ ਗਿਆਨ ਉਤੇ ਸ਼ਰਧਾ ਰਖਦੇ ਹਨ ਉਹ ਖੁਦ ਆਪ ਕਿਨ੍ਹੇ ਕੁਗਿਆਨਵਾਨ ਹੋਣਗੇ ?

ਜੋਰੀਆਂ ਦੀ ਸੁਣ ਸਮਾਧ ਦਾ ਤਾਂ ਕਬੀਰ ਜੀ ਦੇ ਉਪਰੋਕਤ ਸਲੋਕ ਤੋਂ ਹੀ ਪਾਜ ਉਘੜ ਜਾਂਦਾ ਹੈ। ਇਸੇ ਲਈ ਰਿਸੀ ਮੁਨੀ ਪੁੰਨ ਪਾਪ ਦੀ ਵਿਚਾਰਪਾਰਾ ਦੇ ਕਰਤਾ (ਘੜਨ ਵਾਲੇ) ਹਨ। ਪਰ ਚਉਥੇ ਪਦ (ਤੁਰੀਆ ਅਵਸਥਾ) ਵਾਲੇ ਤੱਤ ਗਿਆਨੀ, ਭਗਤ ਜਨ, ਪੁੰਨ ਪਾਪ ਤੋਂ ਉਪਰਲੀ ਅਵਸਥਾ ਵਾਲੇ ਹੁੰਦੇ ਹਨ। ਕਿਉਂਕਿ ਭਗਤਾਂ ਦੀ ਦਿਵ ਦ੍ਰਿਸ਼ਟੀ ਉਸ ਹੁਕਮ ਨੂੰ ਜਾਣ ਲੈਂਦੀ ਹੈ, ਜਿਸਦੇ ਅਧੀਨ ਸਾਰੇ ਜੀਵ ਬੇਵੇਸ ਹੋਏ ਕਰਮ ਵਿਚ ਲੋਗੇ ਹੋਏ ਹਨ। ਇਸੇ ਨੂੰ ਸਤਿਗੁਰ ਜੀ ਨੇ 'ਚਉਥੇ ਸੁੰਨੈ ਜੋ ਨਰ ਜਾਣੈ ਤਾ ਕਉ ਪਾਪ ਨ ਪੰਨੋਂ ਅਖ ਕੇ ਸਮਝਾਇਆ ਹੈ।

'ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖ ਨਿੰਜਨ ਦੇਉ ॥'

ਸੁਖਮਨੀ ਸਾਹਿਬ ਅੰਦਰ ਇਸੇ ਖਿਆਲ ਦੀ ਵਿਆਖਿਆ ਕਰਦੇ ਹੋਏ ਸਤਿਗੁਰੂ ਅਨਜਨ ਦੇਵ ਜੀ ਆਖ ਰਹੇ ਹਨ, 'ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ ਦੇ ਹੀ ਮਹਿ ਇਸ ਕਾ ਬਿਸ਼੍ਵਾਮੁ ॥ ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ ਅਚਰਜ ਬਿਸਮਾਦ ॥' ਜਿਸਤੋਂ ਇਹ ਸਮਝ ਆਉਂਦੀ ਹੈ ਕਿ ਪ੍ਰਮੇਸ਼ਰ ਦਾ ਅੰਮ੍ਰਿਤੁ ਨਾਮ ਤਾਂ ਹਰ ਕਿਸੇ ਦੇ ਅੰਦਰ ਮੌਜੂਦ ਹੈ । ਪਰ ਉਹ ਸੁੰਨ ਅਵਸਥਾ ਵਿਚ ਭਾਵ ਬੀਜ ਰੂਪ ਵਿਚ ਹੀ ਹੈ । ਕੇਵਲ ਅੰਸਿਕ ਰੂਪ ਮਨ ਹੀ ਸੁਪਨ ਅਵਸਥਾ ਅੰਦਰ ਚੇਤਨ ਹੈ । ਮਨ ਸਰੀਰ ਵਿਚ (ਮਾਇਆ ਵਿਚ) ਰਚਿਆ ਹੋਇਆ ਹੋਣ ਕਰਕੇ ਉਸ ਨਾਦ ਨੂੰ ਜੇ ਕਦੇ ਸੁਣ ਭੀ ਲਵੇ ਤਾਂ ਵੀ ਅਲਸਣਿਆ ਹੀ ਕਰ ਛੱਡਦਾ ਹੈ । ਨਾਦ ਭਾਵੋਂ ਸਰਬ ਵਿਆਪੀ ਅਤੇ ਅਨਹਦ (ਸਦਾ ਵਜਦਾ ਰਹਿਣ ਵਾਲਾ) ਹੈ, ਜਿਸਨੂੰ ਆਮ ਲੋਕ ਆਤਮਾ ਦੀ ਆਵਾਜ਼ ਮੰਨਦੇ ਹਨ ਪਰ ਗੁਰਮਤਿ ਅਲਸਾਰ ਇਹ ਆਤਮਾ (ਮਨ) ਤੋਂ ਪਰੇ, ਪਰਮਾਤਮਾ ਦੀ ਆਵਾਜ਼ ਹੈ । ਇਹ ਉਹ ਸ਼ਬਦ (ਯੁਨੀ) ਹੈ, ਜਿਸਨੂੰ ਸ਼ਬਦ ਗੁਰੂ ਆਖਿਆ ਗਿਆ ਹੈ । ਇਸੇ ਨਾਲ ਸੁਰਤ ਨੇ ਜੁੜੀ ਰਹਿ ਕੇ, ਭਵ ਸਾਗਰ ਪਾਰ ਕਰਨਾ ਹੈ । ਇਹੀ ਸ਼ਬਦ ਮਨੁਖੀ ਮਨ ਨੂੰ ਮੰਦੇ ਕੰਮਾਂ ਤੋਂ ਵਰਜਦਾ ਰਹਿੰਦਾ ਹੈ । ਇਹ ਸ਼ਬਦ ਗੁਰੂ ਸਭ ਦੇ ਅੰਦਰ ਹੈ । ਇਸੇ ਲਈ ਗੁਰਬਾਣੀ ਆਖਦੀ ਹੈ। ' ਸਤਿਗੁਰ ਤੇ ਖਾਲੀ ਕੇ ਨਹੀਂ ਮੇਰੈ ਪ੍ਰਭਿ ਮੇਲਿ ਮਿਲਾਏ ॥' (੮੫੦)

ਉਪਰੋਕਤ ਵਿਚਾਰ ਤੋਂ ਪਤਾ ਲਗਦਾ ਹੈ ਕਿ ਅਨਹਦ ਨਾਦ ਤਾਂ ਸਰਬ-ਵਿਆਪੀ ਹੋਣ ਕਰਕੇ ਹਰ ਹਿਰਦੇ ਵਿਚ ਸਦਾ ਵਜਦਾ ਰਹਿੰਦਾ ਹੈ, ਲੇਕਿਨ ਜੀਵ ਆਤਮਾ ਸੁੰਨ ਅਵਸਥਾ (ਸੁਪਤ ਅਵਸਥਾ) ਵਿਚ ਹੋਣ ਕਰਕੇ ਇਸ ਨੂੰ ਸੁਣ ਨਹੀਂ ਰਹੀ । ਹਰ ਹਿਰਦੇ ਵਿਚ ਇਸ ਸੁੰਨ ਜੀਵ ਅਤੇ ਪਰਗਟ ਨਾਦ ਨੂੰ ਦੇਖ ਕੇ ਸਤਿਗੁਰੂ ਜੀ ਅਸਚਰਜਤਾ ਪਰਗਟ ਕਰਕੇ, ਆਪਣੀ ਬੇਵਸੀ ਦਾ ਪ੍ਰਗਟਾਵਾ ਉਪਰੋਕਤ ਪੰਕਤੀਆਂ ਵਿਚ ਕਰਦੇ ਦਿਖਾਈ ਦੇ ਰਹੇ ਹਨ । ਕਿਉਂਕਿ ਇਕ ਪਾਸੇ ਤਾਂ ਪ੍ਰਮੇਸ਼ਰ ਆਪਣ ਸ਼ਬਦ ਰੂਪ ਦੁਆਰਾ ਸੰਸਾਰੀ ਜੀਵਾਂ ਨੂੰ ਜਗਾਉਣ ਲਈ ਮੌਜੂਦ ਹੈ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਮਾਇਆ ਦੀ ਖੇਡ ਵਿਚ ਭਰਮਾ ਕੇ, ਕਲਪਨਾ ਅੰਦਰ ਫਸਾ ਕੇ ਰੱਖਿਆ ਹੋਇਆ ਹੈ । ਵੱਡੇ ਤੋਂ ਵੱਡਾ ਕੋਈ ਭੀ ਗੁਰੂ ਪੀਰ ਇਸ ਖੇਡ ਵਿਚ ਕਿਸੇ ਕਿਸਮ ਦੀ ਕੋਈ ਦਖਲ ਅੰਦਰੀਜ਼ੀ ਕਰ ਦੇਣ ਵਿਚ ਸਮਰੱਥ ਨਹੀਂ । ਭਾਵੋਂ ਉਸ ਗੁਰੂ ਪੀਰ ਵਿਚ ਪ੍ਰਮੇਸ਼ਰ ਖੁਦ ਆਪ ਹੀ ਇਨ੍ਹਾਂ, ਸੰਸਾਰੀ ਜੀਵਾਂ ਨੂੰ ਇਸ ਮੇਹਰ ਦੀ ਨੀਂਦ ਵਿਚੋਂ ਜਗਾਉਣ ਲਈ ਹੋਕੇ ਦੇ ਰਿਹਾ ਹੁੰਦਾ ਹੈ, ਦੂਜੇ ਪਾਸੇ ਆਪਣੀ ਮਰਜ਼ੀ ਤੋਂ ਬਿਨਾ ਕਿਸੇ ਨੂੰ ਇਸ ਸੱਚ ਦੇ ਹੌਕੇ ਨਾਲ ਪ੍ਰੇਮ ਕਰਨ ਤੋਂ ਰੋਕੀ ਰਖਦਾ ਹੈ । ਪ੍ਰਮੇਸ਼ਰ ਦੀ ਇਹੀ ਖੇਡ, ਸਮਝ ਵਿਚ ਨ ਆਉਣ ਵਾਲੀ ਤੱਕ ਕੇ ਹੀ ਸਤਿਗੁਰੂ ਜੀ ਅਸਚਰਜ ਬਿਸਮਾਦ ਆਖ ਰਹੇ ਹਨ ।

ਪਰ ਅਗਲੀ ਗੱਲ ਜਿਹੜੀ ਉਹ ਆਖ ਰਹੇ ਹਨ, ਉਹ ਇਹ ਹੈ ਕਿ ਇਸ ਸਾਰੀ ਬੇਡ ਨੂੰ ਸਮਝ ਲੈਣ ਵਾਲਾ 'ਆਦਿ ਪੁਰਖੁ (ਪ੍ਰਮੇਸ਼ਰ) ਨਿਰੰਜਨ ਦੇਉਂ' ਹੀ ਹੋ ਨਿਬੜਦਾ ਹੈ। 'ਸੰਤਨ ਸੰਗਿ ਕਬੀਰਾ ਬਿਗਾਰਿਓ ॥ ਸੇ ਕਬੀਰੁ ਰਾਮੈ ਹੋਇ ਨਿਬੜਿ ॥'

'ਜੇ ਜਨੁ ਨਾਮ ਨਿਰੰਜਨ ਗਤਾ ॥ ਨਾਨਕ ਸੋਈ ਪੁਰਖੁ ਬਿਧਾਤਾ ॥'

ਹਣ ਪ੍ਰਮੇਸ਼ਰ ਅਤੇ ਜੀਵ ਵਿਚ ਕੋਈ ਅੰਤਰ ਰਹਿ ਹੀ ਨਹੀਂ ਗਿਆ ਹੁੰਦਾ। ਜੇ ਜਨ ਨਾਮ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਜਿਸਨੂੰ ਸੱਚ ਦਾ ਰੰਗ ਚੜ੍ਹ ਜਾਂਦਾ ਹੈ, ਉਹ ਤਾਂ ਸੱਚ ਸੁਭੂਪ 'ਪੁਰਨ ਪੁਰਖ ਬਿਧਾਤਾ' ਹੀ ਹੋ ਜਾਂਦਾ ਹੈ।

'ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥' (੯੯੯)

'ਸੰਨੋ ਸੰਨੁ ਕਹੈ ਸਭੁ ਕੋਈ ॥ ਅਨਹਤ ਸੰਨੁ ਕਹਾ ਤੇ ਹੋਈ ॥
ਅਨਹਤ ਸੰਨਿ ਰਤੇ ਸੇ ਕੈਸੇ ॥ ਜਿਸ ਤੇ ਉਪਜੇ ਤਿਸ ਹੀ ਜੈਸੇ ॥
ਓਇ ਜਨਮਿ ਨ ਮਹਹਿ ਨ ਆਵਹਿ ਜਾਹਿ ॥
ਨਾਨਕ ਗੁਰਮੁਖਿ ਮਨੁ ਸਮਝਾਹਿ ॥' ਪ੨ ॥

ਸਤਿਗੁਰੂ ਜੀ ਜੋਗੀਆਂ ਨਾਲ ਇਸ ਗੱਲ ਉਤੇ ਤਾਂ ਸਹਿਮਤ ਹਨ ਕਿ ਮੁਕਤੀ ਪ੍ਰਾਪਤੀ, ਮਨ ਦੇ ਚੁਪ ਹੋ ਜਾਣ ਭਾਵ ਕਲਪਨਾ ਰਹਿਤ ਹੋ ਜਾਣ ਉਪਰੰਤ ਹੀ ਸੰਭਵ ਹੈ, ਪਰ ਪੱਕੇ ਤੌਰ ਤੇ (ਸਦੀਵੀ) ਮੁਕਤੀ ਤਾਂ ਮਨ ਦੇ ਸਦੀਵੀ ਕਲਪਨਾ ਰਹਿਤ ਜਾਂ ਅਨਹਦ ਸੁੰਨ ਅਵਸਥਾ ਪ੍ਰਾਪਤ ਕਰ ਲੈਣ ਉਪਰੰਤ ਹੀ ਸੰਭਵ ਹੋ ਸਕਦੀ ਹੈ। ਜਿਹੜਾ ਰਸਤਾ ਸੁੰਨ ਸਮਾਧ ਵਾਲਾ ਜੋਗੀਆਂ ਦਾ ਅਪਣਾਇਆ ਹੋਇਆ ਸੀ, ਉਸ ਨਾਲ ਸਦੀਵੀ ਸੁੰਨ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ ਸੀ। ਇਹੀ ਗੱਲ ਸਤਿਗੁਰੂ ਜੀ ਜੋਗੀਆਂ ਨੂੰ ਆਖ ਰਹੇ ਹਨ ਕਿ ਹੇ ਜੋਗੀ ਜਨੋਂ, ਤੁਸੀਂ ਜੋ ਇਹ ਸੁੰਨੋ ਸੰਨ ਦਾ ਰੋਲਾ ਪਾਉਂਦੇ ਫਿਰਦੇ ਹੋ, ਤੁਹਾਡੀ ਇਸ ਸਮਾਧੀ ਵਾਲੇ ਤਰੀਕੇ ਨਾਲ ਅਨਹਦ ਸੁੰਨ ਅਵਸਥਾ ਕਿਉਂਕਿ ਪ੍ਰਾਪਤ ਹੋ ਸਕਦੀ ਹੈ? 'ਅਨਹਦ ਸੰਨੁ ਕਹਾ ਤੇ ਹੋਈਂ' ਕਿਉਂਕਿ ਸਮਾਧੀ ਤਾਂ ਜੀਵਨ ਭਰ ਲਈ ਨਹੀਂ ਲਗਾਈ ਜਾਂ ਸਕਦੀ। ਤੁਸੀਂ ਦੇ ਚਾਰ ਘੰਟੇ ਜਾਂ ਇਸ ਤੋਂ ਹੋਰ ਜਿਆਦਾ ਦੇ ਚਾਰ ਦਿਨ ਲਈ ਸਮਾਧੀ ਲਗਾ ਸਕੋਗੇ, ਜਦ ਕਿ ਇਹ ਸਮਾਧੀ ਵੀ ਅਸਲ ਵਿਚ ਤੁਹਾਡੇ ਸੁਗੰਠ ਕਰਕੇ ਹੀ ਨਿਸਚਲ ਸਮਾਧੀ ਹੋਵੇਗੀ। ਮਨ ਕਰਕੇ ਤਾਂ ਸਮਾਧੀ ਜਾਗਾਰਿਤ (ਪੂਰਨ ਗਿਆਨ) ਅਵਸਥਾ ਦੀ ਪ੍ਰਾਪਤੀ ਉਪਰੰਤ ਹੀ ਸੰਭਵ ਹੈ। ਜਿਵੇਂ ਸੁਪਨਾ ਦੇਖ ਰਿਹਾ ਆਦਮੀ ਜਾਗਣ ਉਪਰੰਤ, ਸੁਪਨੇ ਦੀ ਕਾਲਪਨਿਕ ਦੁਨੀਆਂ ਤੋਂ ਮੁਕਤ ਹੈ ਜਾਂਦਾ ਹੈ। ਇਸੇ ਤਰਾਂ ਇਸ ਜੀਵਨ ਰੂਪੀ ਸੁਪਨੇ ਨੂੰ ਦੇਖ ਰਿਹਾ ਮਨ, ਜਾਗਣ ਉਪਰੰਤ

ਜਾਂ ਪੂਰਨ ਗਿਆਨ ਪ੍ਰਾਪਤ ਕਰ ਲੈਣ ਉਪਰੰਤ ਇਸ ਕਾਲਪਨਿਕ ਜੀਵਨ ਤੋਂ ਮੁਕਤ ਹੋ ਜਾਂਦਾ ਹੈ। ਉਸਦਾ ਮਨ ਆਪਣੇ ਆਪ ਕਲਪਨਾ ਤਿਆਗ ਦਿੱਦਾ ਹੈ, ਕਿਉਂਕਿ ਉਸਨੂੰ ਤਿੰਨ ਲੋਕਾਂ ਦੀ ਸੋਝੀ ਕਰਾਉਣ ਵਾਲਾ ਅਨਹਦ ਨਾਦ ਪ੍ਰਤੁਖ ਹੋ ਜਾਂਦਾ ਹੈ।

ਜਦ ਮਨ ਹੁਕਮ ਨੂੰ ਸੁਣਣ ਅਤੇ ਬੁਝਣ ਜੋਗ ਹੋ ਜਾਂਦਾ ਹੈ, ਜਿਸ ਹੁਕਮ ਦੇ ਅਧੀਨ ਇਸ ਸੰਸਾਰ ਦੀ ਸਾਰੀ ਖੇਡ ਚਲ ਰਹੀ ਹੈ। ਜਿਸ ਵਿਚ ਕਿਸੇ ਨੂੰ ਭੀ ਦੱਖਲ ਦੇਣ ਦੀ ਆਗਿਆ ਹੀ ਨਹੀਂ ਅਤੇ ਨਾ ਹੀ ਕੋਈ ਚਾਹੁੰਦਾ ਹੋਇਆ ਵੀ ਦੱਖਲ ਦੇ ਸਕਦਾ ਹੈ, ਫਿਰ ਅਜਿਹੇ ਹੁਕਮ ਦਾ ਵਿਰੋਧ ਮਨ, ਕਲਪਨਾ ਕਰਕੇ, ਨਹੀਂ ਕਰਿਆ ਕਰਦਾ। ਜਿਵੇਂ ਅਸੀਂ ਜਾਣਦੇ ਹਾਂ ਕਿ ਰੇਲ ਗੱਡੀ ਸਾਹਮਣੇ ਖੜ੍ਹੇ ਹੋ ਕੇ ਅਸੀਂ ਉਸਦਾ ਸਾਹਮਣਾ ਕਰਕੇ ਉਸਦੀ ਰਫ਼ਤਾਰ ਵਿਚ ਕੋਈ ਰੁਕਾਵਟ ਨਹੀਂ ਬਣ ਸਕਦੇ, ਸਗੋਂ ਆਪਣਾ ਆਪਾ ਹੀ ਨਸ਼ਟ ਕਰਾਉਣ ਵਾਲੀ ਗੱਲ ਕਰ ਲਵਾਂਗੇ, ਇਸੇ ਲਈ ਤਾਂ ਕੋਈ ਆਦਮੀ ਰੇਲ ਗੱਡੀ ਨੂੰ ਰੋਕਣ ਲਈ ਉਸਦੇ ਅੱਗੇ ਖੜ੍ਹੇਣ ਦੀ ਗਲਤੀ ਨਹੀਂ ਕਰਦਾ। ਫਿਰ ਜਾਗਾਹਿਤ ਅਵਸਥਾ ਵਾਲਾ ਗੁਰਮੁਖ ਪ੍ਰਮੇਸ਼ਰ ਦੀ ਇਛਾ ਸੁਕਤੀ ਨੂੰ ਦੇਖਦਾ (ਜਾਣਦਾ) ਹੋਇਆ ਉਸਦਾ ਵਿਰੋਧ ਕਰਨ ਦੀ ਗਲਤੀ ਕਿਵੇਂ ਕਰ ਸਕਦਾ ਹੈ। ਅਸਲ ਵਿਚ ਸਾਡੀ ਕਲਪਨਾ ਹੀ ਸਾਡਾ ਕਾਲ ਹੈ, 'ਪਰਿਵਾ ਪ੍ਰੀਤਮ ਕਰਹੁ ਬੀਚਾਰ ॥ ਘਟ ਮਹਿ ਖੇਲੈ ਅਘਟ ਅਪਾਰ ॥ ਕਾਲ ਕਲਪਨਾ ਕਦੇ ਨ ਖਾਇ ॥ ਆਦਿ ਪੁਰਖ ਮਹਿ ਰਹੈ ਸਮਾਇ ॥੨॥' ਜਾਗਣ ਉਪਰੰਤ ਗੁਰਮੁਖ ਨੂੰ ਜਦੋਂ ਕਲਪਨਾ ਕਾਲ ਰੂਪ ਦਿਖਾਈ ਦਿੰਦੀ ਹੈ, ਫਿਰ ਮਨ ਆਪਣੇ ਆਪ ਕਲਪਨ ਤੋਂ ਦੂਰ ਰਹਿਣ ਲਗਦਾ ਹੈ।

ਇਸ ਤਰੀਕੇ ਨਾਲ ਛੁਟੀ ਹੋਈ ਕਲਪਨਾ ਅਨਹਦ ਸੁੰਨ ਅਵਸਥਾ ਪ੍ਰਦਾਨ ਕਰ ਦਿੰਦੀ ਹੈ। ਇਹ ਅਨਹਦ ਸੁੰਨ ਅਵਸਥਾ ਜੋਗੀਆਂ ਹੀ ਸਮਾਧੀ ਨਾਲ ਕਿਵੇਂ ਪ੍ਰਾਪਤ ਕੀਤੀ ਜਾ ਸਕਦੀ ਹੈ। ਅਤੇ ਅਨਹਦ ਸੁੰਨ ਅਵਸਥਾ ਤੋਂ ਬਿਨਾ ਸਦੀਵੀ ਮੁਕਤੀ ਕਿਵੇਂ ਮਿਲ ਸਕਦੀ ਹੈ। ਇਹੀ ਸਵਾਲ ਸਤਿਗੁਰੂ ਜੀ ਦਾ ਜੋਗੀਆਂ ਅੱਗੇ ਸੀ। ਜਿਸਦਾ ਉਤਰ ਦੇਣ ਵਿਚ ਅਜ ਵੀ ਸੁੰਨ ਸਮਾਧ ਦੇ ਧਾਰਣੀ, ਜੋਗ ਮੱਤ ਦੀ ਵਕਾਲਤ ਕਰਨ ਵਾਲੇ ਅਸਮਰਥ ਹਨ। ਇਸਤੋਂ ਅੱਗੇ ਸਤਿਗੁਰੂ ਜੀ ਉਨ੍ਹਾਂ ਗੁਰਮੁਖਾਂ ਬਾਰੇ ਦੱਸ ਰਹੇ ਹਨ ਜਿਨ੍ਹਾਂ ਨੂੰ ਗੁਰਮਤਿ ਦੁਆਰਾ ਇਹ ਅਨਹਦ ਸੁੰਨ ਅਵਸਥਾ ਪ੍ਰਾਪਤ ਹੋ ਚੁੱਕੀ ਹੈ।

'ਅਨਹਤ ਸੁੰਨਿ ਰਤੇ ਸੇ ਕੈਸੇ ॥

ਜਿਸ ਤੇ ਉਪਜੇ ਤਿਸ ਹੀ ਜੈਸੇ ॥

ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥

ਨਾਨਕ ਗੁਰਮੁਖਿ ਮਨੁ ਸਮਝਾਹਿ ॥੨॥ ਪ੨ ॥

ਸਤਿਗੁਰੂ ਜੀ ਆਖ ਰਹੇ ਹਨ ਕਿ ਅਨਹਦ ਸੁਣ ਅਵਸਥਾ ਪ੍ਰਾਪਤ ਕਰ ਲੈਣੇ ਉਪਰੰਤ ਗੁਰਸਿਖ ਆਪਣੇ ਮੂਲ ਸਾਚ ਸਬਦ ਨੂੰ ਅਪਣਾ ਲੈਦਾ ਹੈ। ਕਲਪਨਾ ਰੂਪੀ ਝੂਠ ਸਬਦ ਦਾ ਤਿਆਗ ਕਰ ਦਿੰਦਾ ਹੈ ਅਤੇ ਆਪਣੇ ਨਿਜ ਸਰੂਪ ਸਾਚ ਸਬਦ ਦਾ ਰੂਪ ਹੀ ਬਣ ਜਾਂਦਾ ਹੈ। ਮਨ ਦੇ ਦੋ ਸਰੂਪ ਹਨ, ਇਸਦਾ ਪਹਿਲਾ ਸਰੂਪ 'ਜੋਤ' ਹੈ, ਇਸਦਾ ਜੋਤ ਸਰੂਪ ਹੀ ਸੁਣ ਸਰੂਪ ਹੈ। ਦੂਸਰਾ ਪ੍ਰਗਟ ਸਰੂਪ ਸਬਦ ਹੈ। ਜਦ ਤਕ ਮਨ ਝੂਠ ਸਬਦ (ਕਲਪਨਾ) ਨਾਲ ਜੁਝਿਆ ਰਹਿੰਦਾ ਹੈ ਤਦ ਤੱਕ ਇਹ ਆਪਣੇ ਨਿਜ ਸਰੂਪ ਪਾਰਬ੍ਰਹਮ ਤੋਂ ਅਲੋਗ ਜੰਮਣ ਮਰਣ ਦੇ ਗੋੜ ਵਿਚ ਪਿਆ ਰਹਿੰਦਾ ਹੈ ਪਰ ਜਦੋਂ ਪ੍ਰਮੇਸ਼ਰ ਦੀ ਕ੍ਰਿਪਾ ਨਾਲ ਇਸਨੂੰ ਸਤਿਗੁਰੂ (ਸਾਚ ਸਬਦ) ਦੁਆਰਾ ਸੌਣੀ ਹੋ ਜਾਵੇ ਫਿਰ ਇਹ ਆਪਣੇ ਨਿਜ ਸਰੂਪ ਸਾਚ ਸਬਦ ਨੂੰ ਪਾਰਨ ਕਰਕੇ ਸਰਬ-ਵਿਆਪੀ ਨਾਦ (ਸਬਦ) ਵਿਚ ਸਮਾ ਜਾਂਦਾ ਹੈ।

'ਗੁਰ ਸ਼ਬਦਿ ਸਮਾਵਦੇ ਅਵਰੁ ਨ ਜਾਣੈ ਕੋਇ ਜੀਉ ॥' (ਪੰਨਾ ੯੨੩)

ਤਦ ਉਪਰੰਤ ਗੁਰਮੁਖ ਦਾ ਆਵਾਗਵਣ ਸਮਾਪਤ ਹੋ ਜਾਂਦਾ ਹੈ, ਕਿਉਂਕਿ ਗੁਰਮੁਖ ਨੇ ਆਪਣੇ ਮਨ ਨੂੰ ਗੁਰਮਤਿ ਰੂਹਿਣ ਕਰਾ ਕੇ ਰਿਆਨਵਾਨ ਬਣਾ ਲਿਆ ਹੁੰਦਾ ਹੈ। ਗੁਰਮਤਿ ਗਿਆਨ ਦੀ ਸਮਝ ਨਾਲ ਮਨ ਆਪਣੇ ਆਪ ਮਾਇਆ ਦਾ ਤਿਆਗ ਕਰ ਦਿੰਦਾ ਹੈ। ਮਾਇਆ ਨਾਲ ਮਨ ਤਾਂ ਕੇਵਲ ਭਰਮ ਕਾਰਨ ਹੀ ਜੁਝਿਆ ਹੋਇਆ ਸੀ। ਭਰਮ ਨਾਲ ਇਸਦੀ ਬੂਧੀ ਮਲੀਨ ਹੋ ਗਈ ਸੀ। ਨਹੀਂ ਤਾਂ 'ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਅਥਨ ਆਪ ਬਚੈ ॥ (ਪੰਨਾ ੨੭੭)

'ਨਉ ਸਰ ਸਭਰ ਦਸਵੈ ਪੂਰੇ ॥ ਤਹ ਅਨਘਤ ਸੁਣ ਵਜਾਵਹਿ ਤੂਰੇ ॥
ਸਾਚੇ ਰਾਚੇ ਦੇਖਿ ਹਜੂਰੇ ॥ ਘਟਿ ਘਟਿ ਸਾਚੁ ਰਹਿਆ ਭਰਪੂਰੇ ॥
ਗੁਪਤੀ ਬਾਣੀ ਪਰਗਟੁ ਹੋਇ ॥ ਨਾਨਕ ਪਰਖਿ ਲਏ ਸਚੁ ਸੋਇ ॥ਪੜਾ॥

ਪਿਛਲੇ ਪਦੇ ਦੀ ਗੱਲ ਨੂੰ ਅੱਗੇ ਤੇਰਦੇ ਹੋਏ ਸਤਿਗੁਰੂ ਜੀ ਗੁਰਮੁਖ ਦੀ ਅਵਸਥਾ ਬਚੇ ਦੱਸ ਰਹੇ ਹਨ ਕਿ ਗੁਰਮੁਖ ਦਾ ਹਿਰਦਾ ਘਰ, ਤਤ-ਗਿਆਨ ਰੂਪੀ ਨਵਾਂ ਸਰੋਵਰ ਬਣ ਗਿਆ ਹੁੰਦਾ ਹੈ। ਭਾਵ ਗੁਰਮੁਖ ਦਾ ਦਸਵਾਂ ਦੁਆਰ-ਹਿਰਦਾ ਘਰ, ਨਾਮ ਰਸੁ ਨਾਲ ਪੂਰੀ ਤਰ੍ਹਾਂ ਭਰਕੇ ਇਕ ਨਵੇਂ ਸਰੋਵਰ ਦਾ ਰੂਪ ਪਾਰਨ ਕਰ ਲੈਂਦਾ ਹੈ। ਇਥੇ 'ਨਉ ਸਰ' ਦਾ ਅਰਥ ਨਵਾਂ ਸਰੋਵਰ ਹੈ, ਜਦ ਕਿ ਅਮ ਵਿਦਵਾਨਾਂ ਨੇ ਇਸਦੇ ਅਰਥ ਸਰੀਰ ਦੇ ਨੌਂ ਦੁਆਰਿਆਂ ਵਜੋਂ ਹੀ ਸਮਝੇ ਹਨ। ਜਦ ਕਿ ਗੁਰਮੁਖ ਦਾ ਇਸ ਅਵਸਥਾ ਵਿਚ ਬਾਹਰਲੇ ਸਰੀਰ ਨਾਲ ਹੋਈ ਸੰਬੰਧ ਹੀ ਨਹੀਂ ਹੁੰਦਾ। ਬਾਹਰਲੇ ਸਰੀਰ ਨਾਲ ਸੰਬੰਧ ਰੱਖਣ ਵਾਲਿਆਂ ਨੂੰ ਤਾਂ ਗੁਰਬਾਣੀ ਵਿਚ ਮਾਇਆਪਾਰੀ ਆਖਿਆ ਗਿਆ ਹੈ। 'ਮਾਇਆਪਾਰੀ ਅਤਿ ਅੰਨਾ ਬੋਲਾ ॥ ਸ਼ਬਦ ਨ ਸੁਣਈ ਬਹੁ ਹੋਲ ਘਰੋਲਾ ॥' (ਪੰਨਾ ੩੧੩)

ਜਿਸ ਗੁਰਮੁਖ ਬਾਰੇ ਸਤਿਗੁਰੂ ਜੀ ਦੱਸ ਰਹੇ ਹਨ, ਉਹ ਤਾਂ ਜੀਵਨ ਮੁਕਤ ਅਵਸਥਾ ਪ੍ਰਾਪਤ ਕਰ ਚੁੱਕਾ ਹੈ। ਇਸ ਲਈ ਇਥੇ ਸਰੀਰ ਨਾਲ ਸੰਬੰਧਤ ਕੋਈ ਵੀ ਜ਼ਿਕਰ ਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਅਵਸਥਾ ਵਿਚ ਤਾਂ ਗੁਰਮੁਖ ਅਨਹਦ ਸੁਣ ਰਹੇ ਕੇ, ਸਾਚ ਸ਼ਬਦ (ਅਨਹਦ ਨਾਦ), ਨੂੰ ਬੋਲ ਕੇ ਪਰਗਟ ਕਰ ਰਿਹਾ ਹੁੰਦਾ ਹੈ। ਇਥੇ 'ਤੂਰੇ' ਲਫਜ਼ ਸਰੀਰ ਵਾਸਤੇ ਵਰਤਿਆ ਗਿਆ ਹੈ। ਭਾਵ ਗੁਰਮੁਖੀ ਮਨ ਅਨਹਦ ਸੁਣ ਅਵਸਥਾ ਵਿਚ ਰਹਿਕੇ, ਅਨਹਦ ਨਾਦ ਨੂੰ ਆਪਣੇ ਲਫਜ਼ਾਂ ਵਿਚ ਬਿਆਨ ਕਰ ਰਿਹਾ ਹੁੰਦਾ ਹੈ।

ਉਹ ਸਾਚ ਸ਼ਬਦ (ਸ਼ਬਦ ਗੁਰੂ) ਨੂੰ ਪਰਤੱਖ ਦੇਖ ਕੇ ਉਸੇ ਵਿਚ ਸਮਾਇਆ ਰਹਿੰਦਾ ਹੈ। ਉਸ ਨਾਲ ਜੁੜਿਆ ਰਹਿੰਦਾ ਹੈ, ਜਿਹੜਾ ਕਿ ਸਾਚ ਸ਼ਬਦ ਘਟ ਘਟ ਵਿਚ ਭਰਪੂਰ ਹੈ, ਹਰ ਹਿਰਦੇ ਵਿਚ ਵਿਆਪਕ ਹੈ।

ਬਿਨਾਂ ਕੌਨਾਂ ਤੋਂ ਸੁਣਕੇ, ਅਨਹਦ ਨਾਦ—ਗੁਪਤੀ ਬਾਣੀ, ਇਸ ਤਰੀਕੇ ਨਾਲ ਗੁਰਮੁਖਾਂ ਰਹੀਂ ਪਰਗਟ ਹੋ ਜਾਂਦੀ ਹੈ ਅਤੇ ਉਸ ਬਾਣੀ ਵਿਚ ਸਚ ਨੂੰ ਪਰਖਣ ਦੀ ਸੋਝੀ ਹੁੰਦੀ ਹੈ, ਜਾਣਕਾਰੀ ਹੁੰਦੀ ਹੈ ਭਾਵ ਇਸ ਅਵਸਥਾ ਵਾਲਾ ਗੁਰਮੁਖ ਹੀ ਸਚ ਅਤੇ ਝੁਠ ਦੀ ਸੋਝੀ (ਜਾਣਕਾਰੀ) ਰਖਣ ਵਾਲਾ ਹੁੰਦਾ ਹੈ। ਇਸੇ ਲਈ ਗੁਰਮਤਿ ਨੇ ਸੰਸਾਰ ਦੀਆਂ ਸਾਰੀਆਂ ਮਤਾਂ ਦਾ ਸਚ ਅਤੇ ਕਚ ਪਰਖ ਕੇ, ਉਨ੍ਹਾਂ ਨੂੰ ਸਚ ਦਾ ਉਪਦੇਸ਼ ਦਿਤਾ ਹੈ।

ਸਹਜ ਭਾਇ ਮਿਲੀਐ ਸੁਖ ਹੋਵੈ ॥
 ਗੁਰਮੁਖਿ ਜਾਰੀ ਨੀਂਦ ਨ ਸੋਵੈ ॥
 ਸੁਣ ਸਬਦੁ ਅਪਰੰਪਰਿ ਧਾਰੈ ॥
 ਕਹਤੇ ਮਕਤੁ ਸਬਦਿ ਨਿਸਤਾਰੈ ॥
 ਗੁਰ ਕੀ ਦੀਖਿਆ ਸੇ ਸਚਿ ਰਾਤੇ ॥
 ਨਨਕ ਆਪੁ ਰਾਵਾਇ ਮਿਲਣ ਨਹੀਂ ਭ੍ਰਾਂਤੇ ॥੫੪॥

ਉਪਰੋਕਤ ਪਦੇ ਵਿਚ ਸਤਿਗੁਰੂ ਜੀ ਗੁਰਮੁਖ ਬਾਰੇ ਹੋਰ ਜਾਣਕਾਰੀ ਕਰਾਉਂਦੇ ਹੋਏ ਜੋਰੀਆਂ ਨੂੰ ਆਖ ਰਹੇ ਹਨ ਕਿ ਸਹਜ ਅਵਸਥਾ ਵਿਚ ਟਿਕਿਆ ਹੋਇਆ ਗੁਰਮੁਖੀ ਮਨ, ਜੇ ਕੇਵਲ ਪਰਮੇਸ਼ਰ ਦੇ ਮਿਲਣ ਦੀ ਹੀ ਇੜਾ ਰਖੇ। ਮਾਇਆ ਦੇ ਝੱਖੜ ਝੇਲੇ ਉਸ ਨੂੰ ਛੁਲਾ ਨ ਸਕਣ, ਲੋਭ ਲਹਿਰ ਉਸਦੇ ਮਨ ਅੰਦਰੋਂ ਸੰਤੋਖ ਨੂੰ ਢਾਹ ਲਾਉਣ ਵਿਚ ਅਸਫਲ ਰਹੇ ਤਾਂ ਉਸ ਗੁਰਮੁਖ ਦੀ ਜਾਗ੍ਰਤ ਅਵਸਥਾ ਖੰਡਤ ਨਹੀਂ ਹੋਇਆ ਕਰਦੀ। ਜਿਸ ਦੇ ਫਲ ਸਕੂਪ ਗੁਰਮੁਖ ਦੁਬਾਰਾ ਮੋਹ ਦੀ ਨੀਂਦ ਵਿਚ ਨਹੀਂ ਸੋਂਦਾ।

ਗੁਰਮੁਖੀ ਮਨ ਕਲਪਨਾ ਰਹਿਤ ਹੋਕੇ ਆਪਣੇ ਅੰਦਰਲੇ ਸਾਚ ਸ਼ਬਦ ਨੂੰ ਸੁਣਦਾ ਰਹਿੰਦਾ ਹੈ। ਜਿਹੜਾ ਮਨ ਪਹਿਲਾਂ ਕਲਪਨਾ ਰੂਪੀ ਸ਼ਬਦ ਸੀ, ਹੁਣ ਉਹ ਕੇਵਲ ਸੁਣ (ਜੇਤ) ਸਰੂਪ ਹੀ ਰਹਿ ਗਿਆ। ਉਸਦਾ ਦੂਸਰਾ ਕਲਪਨਾ ਰੂਪੀ, ਕੂੜ ਸ਼ਬਦ ਰੂਪ, ਹੁਣ ਮਰ ਗਿਆ ਭਾਵ ਨਹੀਂ ਰਿਹਾ। ਹੁਣ ਉਸਨੇ ਆਪਣਾ ਦੂਸਰਾ ਸਰੂਪ ਸਾਚ ਸ਼ਬਦ ਹੀ ਬਣਾ ਲਿਆ ਜਾਂ ਪਾਰਨ ਕਰ ਲਿਆ ਹੈ। ਸਾਚ ਸ਼ਬਦ ਨੂੰ ਸੁਣ ਕੇ ਹੁਣ ਉਹ ਇਸਦਾ ਕਥਨ (ਅਕੱਥ ਕਥਾ) ਕਰਦਾ ਹੈ। ਗੁਰਬਾਣੀ ਇਸੇ ਅਵਸਥਾ ਦੇ ਧਾਰਨੀ ਗੁਰਮੁਖਾਂ ਦੀ ਕਥਨ ਕੀਤੀ ਅਕੱਥ-ਕਥਾ ਹੈ। ਸਾਚ ਸ਼ਬਦ ਬਿਨਾਂ ਕੰਨਾਂ ਤੋਂ ਸੁਣਿਆ ਜਾਣ ਵਾਲਾ ਸ਼ਬਦ ਹੈ। ਇਹ ਸ਼ਬਦ ਜਾਗ੍ਰਤ ਅਵਸਥਾ ਵਾਲੇ, ਨਿਰਾਕਾਰੀ ਸੁਰੀਰ ਵਾਲੇ ਹੀ ਸੁਣ ਸਕਦੇ ਹਨ। ਇਹ ਸ਼ਬਦ ਹਿਰਦੇ ਵਿਚ ਸੁਣਈ ਦਿਆ ਕਰਦਾ ਹੈ। ਅਤੇ ਇਹ ਤੱਤ ਗਿਆਨ (ਨਾਮ) ਹੀ ਹੁੰਦਾ ਹੈ। ਜਦੋਂ ਇਸਨੂੰ ਗੁਰਮੁਖ ਆਪਣੇ ਸ਼ਬਦਾਂ ਵਿਚ ਕਥਨ ਕਰਦੇ ਹਨ, ਤਾਂ ਉਹ ਇਸਦਾ ਗਿਆਨ ਹੀ ਕਰਾਇਆ ਕਰਦੇ ਹਨ। ਉਵੇਂ ਇਹ ਸਾਚ ਸ਼ਬਦ ਕਥਨ ਤੋਂ ਪੜ੍ਹੇ ਹੈ। ਭਾਵ ਇਸ ਸਾਚ-ਸ਼ਬਦ ਬਾਰੇ ਤਾਂ ਕੁਛ ਦਸਿਆ ਜਾ ਸਕਦਾ ਹੈ। ਪਰ ਉਸ ਦੀ ਭਾਸ਼ਾ ਨੂੰ ਬੋਲ ਕੇ ਨਹੀਂ ਦਸਿਆ ਜਾ ਸਕਦਾ ਅਤੇ ਨਾਂ ਹੀ ਉਸਨੂੰ ਅੱਖਰਾਂ ਵਿਚ ਬੰਦ ਕੀਤਾ ਜਾ ਸਕਦਾ ਹੈ। ਉਹ ਇਸ ਕਰਕੇ ਕਿ ਇਕ ਤਾਂ ਉਸ ਵਰਗੀ ਹੋਰ ਕੋਈ ਵਸਤੂ ਸੰਸਾਰ ਵਿਚ ਹੈ ਹੀ ਨਹੀਂ, ਜਿਸ ਨਾਲ ਉਸਦੀ ਤੁਲਨਾ ਕੀਤੀ ਜਾਂ ਸਕੇ। ਕਬੀਰ ਜੀ ਫਰਮਾਉਂਦੇ ਹਨ :—

ਬੋਲ ਅਬੋਲ ਮਧਿ ਹੈ ਸੋਇ ॥
ਜਸ ਓਹੁ ਹੈ, ਤਸ ਲਖੇ ਨ ਕੋਇ ॥

ਗੁਰ ਕੀ ਦੀਖਿਆ ਸੇ ਸਚਿ ਰਤੇ ॥
ਨਨਕ ਆਪੁ ਗਵਾਇ ਮਿਲਣ ਨਹੀਂ ਭ੍ਰਾਤੇ ॥

ਜਿਨ੍ਹਾਂ ਨੂੰ ਗੁਰ ਗਿਆਨ ਦੀ ਦੀਖਿਆ (ਦੱਢਣਾ) ਮਿਲ ਜਾਂਦੀ ਹੈ, ਪ੍ਰਾਪਤ ਹੋ ਜਾਂਦੀ ਹੈ। ਉਹ ਸੱਚ ਦੇ ਰੰਗ ਵਿਚ ਰੰਗੇ ਜਾਂਦੇ ਹਨ। ਭਾਵ ਜਿਨ੍ਹਾਂ ਨੂੰ ਸਤਿਗੁਰੂ ਦੇ ਸੱਚੇ ਉਪਦੇਸ਼ ਵਿਚਲਾ ਸੱਚ ਸਮਝ ਆ ਜਾਂਦਾ ਹੈ, ਉਹਨਾਂ ਦਾ ਮਨ ਸੱਚਾ ਅਤੇ ਸੁੱਚਾ ਹੈ ਜਾਂਦਾ ਹੈ। ਉਹ ਆਪਣੇ ਅੰਦਰੋਂ ਕੂੜ ਗਿਆਨ (ਕੁਗਿਆਨ) ਦਾ ਨਾਸ ਕਰਕੇ ਆਪਣੇ ਮੂਲ ਨਾਲ ਮਿਲ ਜਾਂਦੇ ਹਨ। ਅਤੇ ਫਿਰ ਜਨਮ ਮਰਨ ਦੇ ਗੋੜ ਵਿਚ ਨਹੀਂ ਭਟਕਦੇ।

ਇਹਨਾਂ ਪੰਗਤੀਆਂ ਵਿਚ ਇਕ ਬਹੁਤ ਅਹਿਮ ਨੁਕਤਾ ਜੋ ਸਤਿਗੁਰੂ ਜੀ ਨੇ ਉਠਾਇਆ ਹੈ, ਉਹ ਇਹ ਹੈ ਕਿ ਜਿਹੜੇ ਸ਼ਬਦ ਨਾਲ ਗੁਰਮੁਖੀ ਮਨ ਜੁੜਦਾ ਹੈ, ਉਸ ਬਾਰੇ ਉਹ ਬਹੁਤ ਵਿਸਥਾਰ ਨਾਲ ਜਾਣਕਾਰੀ ਵੀ ਕਰਾਉਂਦਾ ਹੈ। ਉਸ ਸ਼ਬਦ ਦੀ ਜਾਣਕਾਰੀ ਕਰਾ ਦੇਣਾ ਯਾ ਉਸ ਦਾ ਕਥਨ ਕਰਕੇ ਸਮਝਾ ਦੇਣਾ ਹੀ ਮੁਕਤੀ ਪ੍ਰਾਪਤੀ ਦੀ ਨਿਸ਼ਾਨੀ ਹੈ। 'ਕਹਾਤੇ ਮੁਕਤੁ ਸ਼ਬਦਿ ਨਿਸਤਾਰੈ' ਭਾਵ ਕਿ ਸ਼ਬਦਿ ਨੂੰ ਕਥਨ

ਕਰਨ ਵਾਲਾ ਆਪ ਤਾਂ ਮੁਕਤੁ ਹੈ ਹੀ, ਉਸ ਦਾ ਤਾਂ ਉਪਦੇਸ ਭੀ ਦੂਸਰਿਆਂ ਨੂੰ ਤਾਰਨ ਹੁੰਦਾ ਹੈ ।

ਦੂਸਰੇ ਪਸੇ ਜੋਗ ਮਤਿ ਵਾਲੇ ਜਿਹੜਾ ਸ਼ਬਦ ਸੁਣਦੇ ਸਨ ਉਹਨਾਂ ਨੇ ਉਸ ਸ਼ਬਦ ਬਾਰੇ ਕਦੇ ਕੁਝ ਵੀ ਨਹੀਂ ਦਸਿਆ, ਜਿਸਤੋਂ ਪਤਾ ਲਗਦਾ ਹੈ ਕਿ ਜੋਗੀ ਜਿਸ ਸ਼ਬਦ ਨੂੰ ਸੁਣਦੇ ਸੀ, ਉਹ ਸ਼ਬਦ ਗਿਆਨ ਕਰਉਣ ਵਾਲਾ ਸਾਰਥਕ ਸ਼ਬਦ ਨਾ ਹੈ ਕੇ ਕੋਈ ਨਿਰਾਰਥਕ ਸ਼ਬਦ ਹੀ ਸੀ । ਪਰ ਜੇ ਕੋਈ ਇਹ ਕਹੇ ਕਿ ਉਹ ਸ਼ਬਦ ਸਾਰਥਕ ਹੈ । ਤਾਂ ਉਸਨੂੰ ਉਸ ਸ਼ਬਦ ਦੀ ਸਾਰਥਕਤਾ ਦਾ ਸਬੂਤ ਦੇਣਾ ਪਵੇਗਾ । ਅੱਜ ਤੱਕ ਜੋਗ ਮਤਿ ਦੇ ਸ਼ਬਦ ਦੀ ਸਾਰਥਕਤਾ ਦਾ ਸਬੂਤ ਕਿਤੋਂ ਨਹੀਂ ਮਿਲਦਾ, ਕਿਸੇ ਚੇਤਨ ਜੀਵ ਦੁਆਰਾ ਬੋਲਿਆ ਹੋਇਆ ਸ਼ਬਦ (ਉਪਦੇਸ) ਜਾਂ ਕਹੀ ਹੋਈ ਕੋਈ ਗਲ ਸਾਰਥਕ ਹੁੰਦੀ ਹੈ । ਪਰ ਮਾਇਆ ਦੇ ਵਿਚੋਂ ਪੈਦਾ ਹੋਇਆ ਸ਼ਬਦ ਨਿਰਾਰਥਕ ਹੀ ਹੁੰਦਾ ਹੈ । ਭਾਵੇਂ ਇਹ ਦੌਨੇ ਕਿਸਮ ਦੇ ਸ਼ਬਦ ਮਾਇਆ ਰੂਪ ਹੀ ਹੁੰਦੇ ਹਨ । ਜੜ੍ਹ ਮਾਇਆ ਵਿਚੋਂ ਪੈਦਾ ਹੋਇਆ ਸ਼ਬਦ ਜੜ੍ਹ ਤਾਂ ਬਣ੍ਹ ਸਕਦਾ ਹੈ । ਪਰ ਚੇਤਨ ਨਹੀਂ ਕਰ ਸਕਦਾ । ਦੂਜੇ ਲਡੜਾਂ ਵਿਚ ਉਸ ਸ਼ਬਦ ਨਾਲ ਲਗਾਤਾਰ ਜੁੜਨ ਵਾਲੇ ਦਾ ਗਿਆਨ ਘਟ ਤਾਂ ਸਕਦਾ । ਹੈ. ਵਧ ਨਹੀਂ ਸਕਦਾ । ਏਸੇ ਲਈ ਜੋਗੀਆਂ ਦਾ ਗਿਆਨ ਗੁਰਮਤ ਦੇ ਗਿਆਨ ਅਗੇ ਅੰਧਗ ਬਣਿਆ ਦਿਖਾਈ ਦੇ ਰਿਹਾ ਹੈ ।

ਕੁਬਾਧਿ ਚਵਾਵੈ ਸੇ ਕਿਤੁ ਠਾਇ ॥ ਕਿਉ ਤਤੁ ਨ ਬੂਝੈ ਚੋਟਾਂ ਖਾਇ ॥
ਜਮ ਦਰਿ ਬਧੇ ਕੋਇ ਨ ਰਖੈ ॥ ਬਿਨੁ ਸਬਦੈ ਨਹੀਂ ਪਤਿ ਸਾਖੈ ॥
ਕਿਉ ਕਰਿ ਬੂਝੈ ਪਵੈ ਪਾਰੁ ॥ ਨਾਨਕ ਮਨਮਖਿ ਨ ਬੂਝੈ ਗਵਾਰੁ ॥ਪਪ॥

ਛੁਗਦਾ ਹੈ ਕਿ ਜੋਗੀਆਂ ਨੂੰ ਕੁਬਾਧਿ ਬਾਰੇ ਤਾਂ ਪਤਾ ਸੀ, ਕਿ ਜਦੋਂ ਤੱਕ ਇਸ ਦਾ ਨਾਸ ਨਾ ਕਰ ਦਿਤਾ ਜਾਵੇ ਉਦੋਂ ਤਕ ਮਨ ਚੁੱਪ ਨਹੀਂ ਕਰ ਸਕਦਾ । ਇਸੇ ਲਈ ਜੋਗੀਆਂ ਨੇ ਸਤਿਗੁਰੂ ਜੀ ਤੋਂ ਪੁਛਿਆ ਹੈ ਕਿ ਗੁਰਮਤਿ ਦੀ ਵਿਧੀ ਅਨੁਸਾਰ, ਉਹ ਕਿਹੜੀ ਅਵਸਥਾ ਹੈ ਜਿਥੇ ਜਾਕੇ ਇਹ ਕੁਬਾਧਿ ਮਿਟ ਜਾਂਦੀ ਹੈ । ਪਰ ਜੋਗ ਮੱਤ ਵਿੱਚ ਤਾਂ ਕੁਬਾਧਿ ਦੇ ਨਾਸ ਕਰ ਦੇਣ ਦਾ ਕੋਈ ਵੀ ਯਤਨ (ਤਰੀਕਾ) ਨਹੀਂ ਹੈ । ਵੈਸੇ ਜੋਗੀਆਂ ਨੂੰ ਕੁਬਾਧਿ ਦੇ ਨਾਸ ਹੋਣ ਦਾ ਵਿਸ਼ਵਾਸ ਨਹੀਂ ਹੈ, ਜਿਵੇਂ ਅੱਜ ਸਿਖ ਵਿਦਵਾਨਾਂ ਵਿੱਚ ਇਹ ਧਾਰਨਾ ਹੈ ਕਿ ਅਹੰਕਾਰ ਦਾ ਕੋਈ ਇਲਜ ਹੀ ਨਹੀਂ ਹੈ । ਕੁਬਾਧਿ ਅਹੰਕਾਰ ਦਾ ਹੀ ਦੂਸਰਾ ਰੂਪ ਹੈ । ਪਰ ਗੁਰਮਤਿ ਤਾਂ ਮਨਮਤਿ, ਦੁਰਮਤਿ (ਕੁਬਾਧਿ) ਨੂੰ ਹੀ ਕੱਟਣਹਾਰੀ ਗਿਆਨ ਖੜਗ ਹੈ । ਜੇ ਗੁਰਮਤਿ ਗ੍ਰਹਿਣ ਕਰ ਲਈ ਜਾਂਦੀ ਤਾਂ ਅੱਜ ਸਿਖਾਂ ਦੀ ਇਹ ਧਾਰਨਾ ਨਹੀਂ ਸੀ ਰਹਿ ਸਕਦੀ, ਕਿ ਅਹੰਕਾਰ ਦਾ ਕੋਈ ਇਲਜ ਨਹੀਂ ਹੈ । ਗੁਰਸਿਖਾਂ ਵਾਸਤੇ ਤਾਂ ਕੇਵਲ ਇਕੋ ਇਕ ਭਰਗੜੀ, ਗੁਰਮਤਿ ਗ੍ਰਹਿਣ ਕਰਨ

ਗੁਪੀ ਭਗਤੀ ਹੀ ਹੈ । ਜਿਵੇਂ ਕਿ ਫੁਰਮਾਨ ਹੈ : ਗੁਰ ਕੀ ਮਤਿ ਤੂ ਲੇਹਿ
ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥'

ਉਪਰੋਕਤ ਪੰਗਤੀਆਂ ਤੋਂ ਪਤਾ ਲੱਗਦਾ ਹੈ ਕਿ ਜੇ ਗੁਰਸਿਖ ਗੁਰੂ ਕੀ ਮੱਤ
ਦਾ ਧਾਰਨੀ ਹੋ ਜਾਵੇ ਤਾਂ ਉਸ ਦੀ ਦੁਰਮੱਤ (ਕੁਬੁਧਿ) ਅਪਣੇ ਆਪ ਨਾਸ ਹੋ ਜਾਂਦੀ
ਹੈ । ਪਰ ਜੋਗੀ ਤਾਂ ਜਿਸ ਸ਼ਬਦ ਨਾਲ ਜੁੜੇ ਹੋਏ ਸਨ, ਉਹ ਸ਼ਬਦ ਉਪਦੇਸ਼ ਰੂਪ ਨਾ
ਹੋ ਕੇ ਕੇਵਲ ਬਾਹਰਲੇ ਸਰੀਰ ਦੇ ਅੰਦਰੋਂ, ਸਰੀਰ ਦੀ ਮਸ਼ੀਨ (ਡਿਲ, ਫੇਫੜੇ) ਆਦਿਕ,
ਵਿਚੋਂ ਆਉਣ ਵਾਲੀਆਂ ਅਵਸ਼ਾਂ ਹੀ ਸਨ । ਜਿਸ ਨੂੰ ਡਾਕਟਰ ਲੋਕ ਵੀ ਕੰਨਾਂ ਨਾਲ
ਟੂਟੀਆਂ (ਸਟੈਂਕੋਸਕੋਪ) ਲਾ ਕੇ ਸੁਣਦੇ ਹਨ ਅਤੇ ਸਰੀਰ ਵਿਚਲੀ ਬਿਮਾਰੀ ਜੀ ਜਾਂਚ
ਕਰਦੇ ਹਨ । ਜੋਗੀਆਂ ਨੇ ਭੀ ਸਰੀਰ ਬਾਰੇ ਤਾਂ ਕਾਫੀ ਕੁਝ ਜਾਣ ਲਿਆ, ਪਰ ਸਰੀਰ
ਵਿਚਲੇ ਨਿਰਾਕਾਰੀ (ਜੋਤਿ ਸਰੂਪ) ਮਨ ਬਾਰੇ ਕੁਝ ਵੀ ਨਹੀਂ ਜਾਣ ਸਕੇ । ਇਸੇ ਲਈ
ਸਤਿਗੁਰ ਨਾਨਕ ਦੇਵ ਜੀ ਨੇ 'ਸੁਣਿਐ ਜੋਗ ਜੁਗਤਿ ਤਨਿ ਭੇਦ' ॥' ਆਖਿਆ ਸੀ ।
ਜਦੋਂ ਜੋਗ ਮੱਤ ਨੇ ਮਨ ਦੇ ਬਾਰੇ ਕੁਝ ਜਾਣਿਆ ਹੀ ਨਹੀਂ, ਤਾਂ ਮਨ ਦੀ ਬੁਧੀ (ਕੁਬੁਧਿ)
ਬਾਰੇ ਕੁਝ ਕਿਵੇਂ ਜਾਣ ਸਕਦੇ ਸਨ ? ਉਨ੍ਹਾਂ ਦੀ ਆਪਣੀ ਮੱਤ (ਜੋਗ-ਮੱਤ) ਤਾਂ ਕੁਬੁਧਿ
ਦੀ ਹੀ ਉਪਜ ਸੀ । ਉਸ ਵਿਚ ਕੁਬੁਧਿ ਅਪਣੀ ਮੱਤ ਦਾ ਨੁਸਖਾ ਕਿਵੇਂ ਦਸ ਸਕਦੀ
ਸੀ । ਜੋਗ ਮੱਤ ਦੇ ਧਾਰਨੀਆਂ ਅੰਦਰ ਕਾਲ (ਮੱਤ) ਦਾ ਭੈਅ ਹਰ ਵੇਲੇ ਰਹਿੰਦਾ ਸੀ ।
ਭਾਵੇਂ ਉਹ ਮਨ ਦੇ ਮਾਰਨ ਦੀਆਂ ਗੱਲਾਂ ਭੀ ਕਰਦੇ ਰਹਿੰਦੇ ਸਨ । ਉਨ੍ਹਾਂ ਨੂੰ ਤਾਂ ਇਹ
ਭੀ ਸਮਝ ਨਹੀਂ ਸੀ ਕਿ ਮਨ ਮਾਰਨ ਵਾਲੀ ਕੋਈ ਢੀਜ ਹੈ ਜਾਂ ਨਹੀਂ ।

ਜੋਗੀਆਂ ਦਾ ਦੂਜਾ ਸਵਾਲ ਇਹ ਹੈ ਕਿ ਇਹ ਜੀਵ, ਤੱਤ ਵਸਤੂ ਨੂੰ ਕਿਉਂ
ਨਹੀਂ ਬੁਝਦਾ ? ਭਾਵ ਜੀਵ ਦੀ ਪਕੜ ਵਿੱਚ ਤੱਤ ਵਸਤੂ ਦੇ ਨਾ ਆਉਣ ਪਿਛੇ ਕੀ
ਕਾਰਨ ਹੈ । ਸਤਿਗੁਰੂ ਜੀ ਦਾ ਜਵਾਬ ਇਹ ਹੈ ਕਿ ਇਸ ਜਮ ਦੇ ਦਰ ਬੱਧੇ ਹੋਏ ਜੀਵ
ਨੂੰ ਗੁਰ ਉਪਦੇਸ਼ ਤੋਂ ਬਿਨਾਂ ਕੋਈ ਨਹੀਂ ਬਚਾ ਸਕਦਾ । ਗੁਰ ਉਪਦੇਸ਼ ਤੋਂ ਬਿਨਾਂ
ਪਰਮੇਸ਼ਰ ਨੇ ਇਸ ਦੀ ਸਹਾਇਤਾ ਨਹੀਂ ਕਰਨੀ । ਤੱਤ ਨੂੰ ਇਹ ਜੀਵ ਕਿਵੇਂ ਬੁਝੇ
ਅਤੇ ਭਵਸਾਗਰ ਦਾ ਪਾਰ ਕਿਵੇਂ ਪਾਵੇ, ਇਸ ਦੇ ਉਤਰ ਵਿੱਚ ਸਤਿਗੁਰੂ ਜੀ ਫੁਰਮਾਉਂਦੇ
ਹਨ 'ਨਾਨਕ ਮਨਮੁਖਿ ਨ ਬੂਝੈ ਗਵਾਰੁ ।' ਭਾਵ ਜਿਤਨੀ ਦੇਰ ਇਹ ਜੀਵ ਆਪਣੀ
ਮਨਮੱਤ (ਕੁਬੁਧਿ) ਦਾ ਨਾਸ ਕਰਕੇ ਗੁਰਮੁਖ ਨਹੀਂ ਬਣ ਜਾਂਦਾ, ਗੁਰੂ ਦਾ ਉਪਦੇਸ਼
ਅਪਣੇ ਹਿਰਦੇ ਵਿੱਚ ਨਹੀਂ ਵਸਾ ਲੈਂਦਾ, ਤਦੋਂ ਤੱਕ ਇਸ ਨੂੰ ਤੱਤ ਵਸਤੂ ਦੀ ਸਮਝ
ਨਹੀਂ ਆ ਸਕਦੀ ਅਤੇ ਕਾਲ ਦੀ ਚੋਟ ਇਸ ਦੇ ਸਿਰ ਉਪਰ ਪੈਂਦੀ ਰਹੇਗੀ ।

'ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥ ਸਤਿਗੁਰ ਭੇਟੈ ਮੇਖ ਦੁਆਰ ॥
ਤੜੁ ਨ ਚਿਨੈ ਮਨਮੁਖ ਜਾਲਿ ਜਾਇ ॥ ਦੁਰਮਾਤਿ ਵਿਛਾਕਿ ਚੇਟਾ ਖਾਇ ॥
ਮਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥ਪਈ॥

ਸਿਧਾਂ ਨਾਲ ਇਸ ਚਰਚਾ ਦੇ ਸ਼ੁਰੂ ਵਿਚ ਜਿਸ ਗੱਲ ਤੇ ਸਤਿਗੁਰੂ ਜੀ ਅਤੇ ਸਿਧਾਂ ਦੀ ਸਹਿਮਤੀ ਹੋਈ ਸੀ, ਉਹ ਸੀ 'ਸਾਚ ਸ਼ਬਦ ਬਿਨੁ ਮੁਕਤਿ ਨ ਕੋਇ ॥' ਮੁਕਤਿ ਪ੍ਰਾਪਤੀ ਵਿਚ ਸਭ ਤੋਂ ਵੱਡੀ ਅੰਕੜ, ਜਿਸਨੂੰ ਕਿ ਸਿਧ ਮਹਿਸੂਸ ਕਰਦੇ ਹਨ, ਉਹ ਸੀ ਕੁਥੁਧਿ ਭਾਵ ਦੁਰਮਤਿ । ਇਸੇ ਲਈ ਜੋਰੀਆਂ ਨੇ ਪਿਛਲੇ ਪੰਦੇ ਵਿਚ ਕੁਥੁਧਿ ਦੇ ਨਸ਼ਟ ਕਰਨ ਬਾਰੇ ਸਤਿਗੁਰੂ ਜੀ ਤੋਂ ਪੁਛਿਆ ਸੀ । ਜਿਸ ਦਾ ਉਤਰ ਸਤਿਗੁਰੂ ਜੀ ਇਸ ਪੰਦੇ ਵਿਚ ਦਿੰਦੇ ਹੋਏ ਆਖਦੇ ਹਨ, 'ਕੁਥੁਧਿ ਮਿਟੈ ਗੁਰ ਸ਼ਬਦ ਬੀਚਾਰਿ' ਭਾਵ ਸਾਚ ਸ਼ਬਦ ਦੁਆਰਾ ਹੀ ਕੁਥੁਧਿ (ਦੁਰਮਤਿ) ਨੂੰ ਮਿਟਾਇਆ ਜਾ ਸਕਦਾ ਹੈ । ਅਸਲ ਵਿਚ ਕੁਥੁਧਿ ਅਤੇ ਕਲਪਨਾ ਮਾਵਾਂ ਧੀਆਂ ਹਨ । ਜੇ ਕੁਥੁਧਿ ਦਾ ਨਾਸ ਹੋ ਜਾਵੇ ਤਾਂ ਕਲਪਨਾ ਆਪਣੇ ਆਪ ਹੀ ਨਾਸ ਹੋ ਜਾਂਦੀ ਹੈ । ਇਉਂ ਲਗਦਾ ਹੈ ਕਿ ਕੁਥੁਧਿ ਹੀ ਕਲਪਨਾ ਦੀ ਜਨਨੀ ਹੈ, ਇਸ ਗੱਲ ਦੀ ਤਾਂ ਜੋਰੀਆਂ ਨੂੰ ਸਮਝ ਸੀ, ਪਰ ਕੁਥੁਧਿ ਦਾ ਇਲਾਜ ਜੋਰੀਆਂ ਦੀ ਸਮਝ ਤੋਂ ਬਾਹਰ ਸੀ । ਦੂਜੇ ਸ਼ਬਦਾਂ ਵਿਚ ਕੁਥੁਧਿ ਨੂੰ ਸਥਾਨ ਵਿਚ ਬਦਲ ਦੇਣਾ ਜੋਰੀਆਂ ਦੀ ਮੱਤ (ਜੋਗ ਮੱਤ) ਤੋਂ ਪ੍ਰਵੇ ਦੀ ਗੱਲ ਸੀ । ਜਿਸਦਾ ਇਲਾਜ ਸਤਿਗੁਰੂ ਜੀ ਨੇ ਸਾਚ ਸ਼ਬਦ ਵਿਚੋਂ ਦੱਸਿਆ ।

ਸ਼ਬਦ ਨਾਲ ਤਾਂ ਜੋਰੀ ਵੀ ਸਮਾਈ ਅੰਦਰ ਜੁੜਦੇ ਹੀ ਸੀ, ਜਿਸਨੂੰ ਉਹ ਸਾਚ ਸ਼ਬਦ ਹੀ ਮੰਨਦੇ ਸਨ । ਪਰ ਕਿਉਂਕਿ ਜੋਰੀਆਂ ਦਾ ਸ਼ਬਦ, ਸਾਰ ਸ਼ਬਦ ਨਹੀਂ ਸੀ । ਇਸ ਲਈ ਉਸ ਸ਼ਬਦ ਨੇ ਉਹ ਅਸਰ (ਰਿਜ਼ਲਟ) ਨਹੀਂ ਦਿਖਾਏ, ਜਿਸ ਨਾਲ ਕੁਥੁਧਿ ਰੂਪੀ ਬੀਮਾਰੀ ਤੋਂ ਖਹਿੜਾ ਛੁਡਾਇਆ ਜਾ ਸਕਦਾ । ਸਾਚ ਸ਼ਬਦ ਤੋਂ ਬਿਨਾਂ ਆਪਣੇ ਅੰਦਰਲੇ ਨਾਦ (ਸਤਿਗੁਰ) ਨਾਲ ਸੁਰਤ ਦਾ ਮਿਲਾਪ (ਭੇਂਟ) ਨਹੀਂ ਹੋ ਸਕਦਾ । ਜੇ ਜੋਰੀਆਂ ਦਾ ਸ਼ਬਦ ਭੀ ਸਾਚ ਸ਼ਬਦ ਹੁੰਦਾ, ਤਾਂ ਜੋਰੀਆਂ ਨੂੰ ਇਥੇ ਇਹ ਮੁਸਕਲ ਨਹੀਂ ਸੀ ਆਉਣੀ । ਗੁਰਮਤਿ ਸਹੀ ਅਰਥਾਂ ਵਿਚ ਸਾਚ ਸ਼ਬਦ ਨੂੰ ਜਾਣਦੀ ਹੈ ਅਤੇ ਉਸ ਨਾਲ ਜੁੜਨ ਦੀ ਵਿਧੀ ਪ੍ਰਦਾਨ ਕਰਦੀ ਹੈ । ਇਸ ਲਈ ਗੁਰਮਤਿ ਦੇ ਧਾਰਨੀਆਂ ਨੂੰ ਦੁਰਮਤਿ ਉਤੇ ਕਾਥੂ ਪਉਣ ਵਿਚ ਕੋਈ ਮੁਸਕਲ ਨਹੀਂ ਹੁੰਦੀ । ਸਾਚ ਸ਼ਬਦ ਵਿਚੋਂ ਸਚੇ ਗਿਆਨ ਦੀ ਪ੍ਰਾਪਤੀ (ਸਚ ਦੀ ਪ੍ਰਾਪਤੀ) ਹੋ ਜਾਂਦੀ ਹੈ । ਜਿਸ ਨਾਲ ਦੁਰਮਤਿ ਨੂੰ ਘੜਕੇ ਗੁਰਮਤਿ ਵਿਚ ਬਦਲਿਆ ਜਾ ਸਕਦਾ ਹੈ ।

ਦੂਜੇ ਪਾਸੇ ਮਨਮੁਖ 'ਤਤ' ਦੀ ਥੋੜ ਆਪਣੇ ਅੰਦਰੋਂ ਨਹੀਂ ਕਰਦਾ । ਇਸੇ ਲਈ ਉਹ ਤਿਸ਼ਨਾ ਦੀ ਅੰਗ ਵਿਚ ਸੜਦੇ ਰਹਿੰਦੇ ਹਨ । ਉਹ ਦੁਰਮਤਿ ਕਾਰਨ ਆਪਣੇ ਆਪੇ ਨਾਲੋਂ ਵਿਛੁੜ ਦੇ ਕਾਲ ਦੀ ਚੋਟ ਸਹਿੰਦੇ ਰਹਿੰਦੇ ਹਨ ।

ਗੁਰਮਤਿ ਅਨੁਸਾਰ ਮੱਤ ਤਿੰਨ ਪ੍ਰਕਾਰ ਦੀ ਹੁੰਦੀ ਹੈ । ਪਹਿਲੀ ਦੁਰਮਤਿ, ਜਿਸਨੇ ਜੀਵ ਨੂੰ ਜੰਮਣ ਮਰਨ ਦੇ ਗੋੜ ਵਿਚ ਪਾਇਆ । ਜਿਵੇਂ ਇਨ੍ਹਾਂ, ਪੰਗਤੀਆਂ ਤੋਂ ਪਤਾ ਲਗਦਾ ਹੈ, 'ਦੁਰਮਤਿ ਬਧਾ ਸਰਪਨਿ ਖਧਾ ॥' ਦੂਜੀ ਉਹ ਮੱਤ ਹੁੰਦੀ ਹੈ

ਜਿਹੜੀ ਸੰਸਾਰੀ ਜੀਵਾਂ ਨੂੰ ਚੰਗੇ ਕੰਮ ਕਰਨ ਲਈ ਪ੍ਰੇਰਦੀ ਹੈ। ਇਸ ਦਾਇਰੇ ਵਿਚ ਕਰੀਬ ਕਰੀਬ ਸੰਸਾਰ ਦੀਆਂ ਸਾਰੀਆਂ ਹੀ ਮੱਤਾਂ ਆ ਜਾਂਦੀਆਂ ਹਨ। ਭਾਵੇਂ ਇਹ ਸਾਰੀਆਂ ਮੱਤਾਂ ਪਹਿਲੇ ਪਹਿਲ ਤਾਂ ਇਸ ਜੀਵ ਦਾ ਭਵਸਾਗਰ ਤੋਂ ਛਟਕਾਰਾ ਕਰਾ ਦੇਣ ਦਾ ਲਾਰਾ ਲਾ ਕੇ ਲੋਕਾ ਨੂੰ ਆਪਣੇ ਨਾਲ ਜੋੜਦੀਆਂ ਹਨ, ਪਰ ਆਪਣੇ ਅਧੂਰੇ ਗਿਆਨ ਕਾਰਨ ਇਹ ਮਾਇਆ (ਭਵਸਾਗਰ) ਤੋਂ ਪਾਰ ਨਿਕਲਣ ਦਾ ਰਸਤਾ ਸੁਝਾਉਣ ਵਿਚ ਅਸਮਰਥ ਹਨ। ਫਲਸਰੂਪ ਇਨ੍ਹਾਂ ਮੱਤਾਂ ਦੇ ਧਾਰਨੀ ਭਵਸਾਗਰ ਵਿਚੋਂ ਪਾਰ ਪਾਉਣ ਦਾ ਰਸਤਾ ਨਾ ਮਿਲਣ ਕਾਰਨ, ਜੰਮਣ ਮਰਨ ਦੇ ਗੇੜ ਵਿਚ ਹੀ ਪਏ ਰਹਿੰਦੇ ਹਨ। ਅੱਜ ਗੁਰਬਾਣੀ ਤੋਂ ਬਿਨਾਂ ਦੁਨੀਆਂ ਦਾ ਕੋਈ ਵੀ ਧਰਮ ਗ੍ਰੰਥ ਇਸ ਭਵਸਾਗਰ ਵਿਚੋਂ ਬਾਹਰ ਨਿਕਲਣ ਦੀ ਬਿਧੀ ਸਪਸ਼ਟ ਨਹੀਂ ਦੱਸ ਰਿਹਾ। ਇਸ ਲਈ ਦੁਨੀਆਂ ਦੇ ਸਾਰੇ ਧਰਮ, ਆਦਮੀ ਨੂੰ ਇਕ ਨੇਕ ਆਦਮੀ ਬਣ ਜਾਣ ਤੋਂ ਅੱਗੇ ਕੁਝ ਨਹੀਂ ਦਸ ਰਹੇ। ਜਦ ਕਿ ਨੇਕ ਇਨਸਾਨ ਦੀ ਪ੍ਰੀਭਾਸ਼ਾ ਵੀ, ਵੱਖ ਵੱਖ ਧਰਮਾਂ ਦੇ ਧਾਰਨੀਆਂ ਦੀ ਆਪੇ ਆਪਣੀ ਹੀ ਹੈ।

ਇਸ ਤੋਂ ਅੱਗੇ ਉਹ ਮੱਤ ਹੈ ਜਿਹੜੀ ਇਸ ਭਵ ਸਾਗਰ ਵਿਚੋਂ ਛੁਟਣ ਦੀ ਵਿਧੀ ਸਮਝਾਉਂਦੀ ਹੈ। ਉਹ ਕਿਸੇ ਆਦਮੀ ਦੀ ਮੱਤ ਨਹੀਂ ਹੈ। ਉਹ ਤਾਂ ਭਵਸਾਗਰ ਦੇ ਰਚਣਹਾਰੇ ਦੀ ਆਪ ਦੱਸੀ ਹੋਈ ਮੱਤ ਹੈ, ਜਿਸ ਦਾ ਨਾਉ ਗੁਰਮਤਿ ਹੈ। ਇਸ ਵਿਚ ਜੀਵਨ ਮੁਕਤ ਅਵਸਥਾ ਪ੍ਰਾਪਤ ਕਰਨ ਦਾ ਗਿਆਨ ਦਰਜ ਹੈ। ਇਹ ਮੱਤ ਸੰਸਾਰ ਦੀਆਂ ਦੂਸਰੀਆਂ ਮੱਤਾਂ ਨੂੰ ਉਨ੍ਹਾਂ ਦੀ ਕਮੀ ਦੱਸ ਕੇ, ਉਨ੍ਹਾਂ ਮੱਤਾਂ ਦੇ ਧਾਰਨੀਆਂ ਨੂੰ ਭੀ ਪ੍ਰਮੇਸਰ ਨਾਲ ਇੱਕ ਮਿਕ ਹੋ ਜਾਣ ਦਾ ਗਿਆਨ ਕਰਾਉਂਦੀ ਹੈ। ਆਮ ਤੌਰ 'ਤੇ ਦੂਸਰੀਆਂ ਮੱਤਾਂ ਵਾਲੇ ਭਾਵੇਂ ਇਸ ਮੱਤ ਨੂੰ ਉਤੋਂ ਉਤੋਂ ਤਾਂ ਠੀਕ ਆਖਦੇ ਹਨ, ਪਰ ਅੰਦਰੋਂ ਵਿਰੋਧ ਕਰਦੇ ਹਨ। ਅਸਲ ਵਿਚ ਇਨ੍ਹਾਂ ਅਨਮਤੀਆਂ ਦੀ ਇਸ ਗੁਰਮਤਿ ਨੂੰ ਮੰਨਣ ਪਿੱਛੇ ਮਜ਼ਬੂਰੀ ਇਹ ਹੁੰਦੀ ਹੈ, ਕਿ ਇਸ ਮੱਤ ਵਿਚ ਉਹ ਕੋਈ ਕਮੀ ਨਹੀਂ ਹੁੰਦੀ ਸਕਦੇ ਅਤੇ ਨਾ ਹੀ ਇਸ ਗੁਰਮਤਿ ਵਿਚ ਕੋਈ ਕਮੀ ਹੈ ਹੀ। ਪਰ ਅੰਦਰੋਂ ਵਿਰੋਧ ਕਰਨ ਦੀ ਭੀ ਉਨ੍ਹਾਂ ਦੀ ਮਜ਼ਬੂਰੀ ਹੁੰਦੀ ਹੈ, ਕਿਉਂਕਿ ਉਹ ਜਾਣਦੇ ਹੁੰਦੇ ਹਨ ਕਿ ਜੇ ਅਸੀਂ ਇਸ ਮੱਤ ਨੂੰ ਅਪਣਾ ਲਿਆ ਤਾਂ ਫਿਰ ਸਾਡੀ ਮੱਤ ਨੂੰ ਮੰਨਣ ਵਾਲੇ, ਸਾਡੀ ਪਹਿਲਾਂ ਵਾਲੀ ਇੱਜਤ ਨਹੀਂ ਕਰਨਗੇ। ਉਹ ਲੋਕ ਸੰਸਾਰੀ ਜੱਸ ਦੀ ਖਾਤਿਰ ਆਪਣਾ ਹੀਰਾ ਜਨਮ ਤਾਂ ਗਵਾਉਂਦੇ ਹੀ ਹਨ; ਨਾਲ ਹੀ ਉਨ੍ਹਾਂ ਕਰੋੜਾਂ ਲੋਕਾਂ ਦਾ ਭਾਰ ਵੀ ਆਪਣੇ ਜੰਮੇ ਲੈ ਲੈਂਦੇ ਹਨ, ਜਿਹੜੇ ਇਨ੍ਹਾਂ ਕਰਕੇ ਗੁਰਮਤਿ ਨਾਲ ਜੁੜਨ ਤੋਂ ਵਾਂਝੇ ਰਹਿ ਜਾਂਦੇ ਹਨ। ਇਨ੍ਹਾਂ ਲੋਕਾਂ ਲਈ ਹੀ ਦਸਮ ਪਿਤਾ ਨੇ ਕਿਹਾ ਸੀ, ‘ਭੇਖ ਦਿਖਾਇਓ ਜਗਤ ਕੇ ਲੋਗਨ ਕਉ ਬਸ ਕੀਨ ॥ ਅੰਤ ਕਾਲ ਕਾਤੀ ਕਟਿਓ ਬਸ ਨਰਕ ਮੇ ਲੀਨ, ਇਥੇ ਆ ਕੇ ਦੂਸਰੀ ਕਿਸਮ ਦੀ ਇਹ ਮੱਤ ਪਹਿਲੀ ਦੁਰਮਤਿ ਨਾਲੋਂ ਭੀ ਭੈਜੀ ਹੋ ਜਾਂਦੀ ਹੈ। ਇਸੇ ਮੱਤ ਨੂੰ ਜੋਰੀ ਕੁਬਧ ਆਖਦੇ ਹਨ। ਇਹ ਤਾਂ ਹੁਣ ਮਨ ਅਤੇ ਮਨ ਦੇ ਮੂਲ ਦੇ ਮੇਲ ਵਿਚ ਰੋੜਾ ਬਣਕੇ ਖੜੀ ਹੋ ਗਈ ਹੈ, ਜਿਹੜੀ ਕਿ ਇਹ ਆਖਕੇ

ਚਲੀ ਸੀ, ਕਿ ਮੈਂ ਹੀ ਕੇਵਲ ਇਕ ਅਜਿਹੀ ਮੱਤ ਹਾਂ ਜਿਹੜੀ ਆਤਮਾ ਅਤੇ ਪ੍ਰਮਾਤਮਾ ਦਾ ਮੇਲ ਕਰਾਉਣ ਵਾਲੀ ਹਾਂ। ਇਸੇ ਕੁਥੁਪ ਦੇ ਨਾਮ ਕਰਨ ਦੀ ਬਿਧੀ, ਜੋਰੀ ਸਤਿਗੁਰੂ ਜੀ ਪਾਸੋਂ ਪੁੱਛਦੇ ਹਨ ਅਤੇ ਸਤਿਗੁਰੂ ਜੀ ਸਚੇ ਉਪਦੇਸ਼ ਦੇ ਬੀਚਾਰ ਵਿਚੋਂ ਕੁਥੁਪ ਮੇਟਣ ਦੀ ਦਵਾਈ ਦਾ ਭੇਦ ਦਸਦੇ ਹਨ। 'ਕੁਥੁਪ ਮਿਟੈ ਗੁਰ ਸਬਦੁ ਬਿਚਾਰਿ ॥'

'ਮਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਵੈ ਮਨੁ ॥'

ਅੰਤ ਵਿਚ ਸਤਿਗੁਰੂ ਜੀ ਆਖਦੇ ਹਨ ਕਿ ਜੇ ਕੋਈ ਸੱਚੇ ਉਪਦੇਸ਼, ਜਿਹੜਾ ਕਿ ਪ੍ਰਮੇਸ਼ਰ ਦਾ ਹੁਕਮ ਹੀ ਹੁੰਦਾ ਹੈ, ਨੂੰ ਮੰਨ ਲਵੇ, ਫਿਰ ਉਸ ਦੇ ਅੰਦਰ ਸਾਰੇ ਗੁਣ ਪਰਗਟ ਹੋ ਜਾਂਦੇ ਹਨ, ਅਤੇ ਉਨ੍ਹਾਂ ਗੁਣਾਂ ਦੀ ਰੋਸਨੀ ਹੀ ਉਨ੍ਹਾਂ ਦੇ ਅੰਦਰਲੇ ਗਿਆਨ ਦੀ ਘਾਟ ਨੂੰ ਪੂਰੀ ਕਰ ਦਿੱਦੀ ਹੈ। ਅਜਿਹੇ ਮਹਾਂ ਪੁਰਸ਼ ਗੁਰਮਤਿ ਦੇ ਧਾਰਨੀ, ਇਸ ਲੇਕ ਅਤੇ ਪਰਲੋਕ ਵਿਚ ਸਤਿਕਾਰ ਦੇ ਭਾਰੀ ਬਣਦੇ ਹਨ।

'ਸਾਚੁ ਵਖਰੁ ਧਨੁ ਪਲੈ ਹੋਇ ॥ ਅਪਿ ਤਰੈ ਤਰੇ ਭੀ ਸੋਇ ॥
ਸਹਜਿ ਰਤਾ ਬੂੜੈ ਪਤਿ ਹੋਇ ॥ ਤਾ ਕਿ ਕੀਮਤਿ ਕਰੈ ਨ ਕੋਇ ॥
ਜਹ ਦੇਖਾ ਤਹ ਰਹਿਆ ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥੫੭॥'

ਸਤਿਗੁਰੂ ਜੀ ਜੋਰੀਆਂ ਨੂੰ ਆਖ ਰਹੇ ਹਨ ਕਿ ਜਿਸ ਆਦਮੀ ਦੇ ਪੱਲੇ ਸੱਚ-ਧਨ (ਸੱਚਾ ਗਿਆਨ) ਹੋਵੇਗਾ। ਉਹ ਆਦਮੀ ਖੁਦ ਆਪ ਤਾਂ ਇਸ ਭਵਸਾਗਰ ਤੋਂ ਤਰਿਆ ਹੀ ਹੁੰਦਾ ਹੈ। ਉਹ ਦੂਸਰਿਆਂ ਨੂੰ ਭੀ ਤਾਰਨਹਾਰਾ ਹੁੰਦਾ ਹੈ। ਉਹ ਆਦਮੀ ਸਹਿਜ ਅਵਸਥਾ (ਅਡੋਲ ਅਵਸਥਾ) ਵਿਚ ਪ੍ਰਮੇਸ਼ਰ (ਸੱਚ) ਨੂੰ ਬੁੱਝ ਕੇ ਪ੍ਰਮੇਸ਼ਰ ਵਰਗਾ ਬਣ ਜਾਂਦਾ ਹੈ। ਫਿਰ ਉਸਦੇ ਗਿਆਨ ਦੀ ਰੰਗੀਰਤਾ ਦੀ ਥਾਹ ਕੋਈ ਨਹੀਂ ਦੱਸ ਸਕਦਾ। ਉਸਦੀ ਦ੍ਰਿਸ਼ਟੀ ਸਰਬ-ਵਿਆਪੀ ਪ੍ਰਮੇਸ਼ਰ ਨਾਲ ਜੁੜੀ ਰਹਿੰਦੀ ਹੈ। ਇਸ ਅਵਸਥਾ ਵਿਚ ਜੇ ਉਸ ਗੁਰਸੁਖ ਨੂੰ ਸੱਚ ਮਿਠਾ ਲਗਦਾ (ਭਾਉਂਦਾ) ਰਹੇ ਤਾਂ ਉਹ ਭਵਸਾਗਰ ਤੋਂ ਪਾਰ ਹੀ ਹੁੰਦਾ ਹੈ।

ਇਸ ਪਦੇ ਵਿਚ ਸਤਿਗੁਰੂ ਜੀ ਨੇ ਮੁਕਤੀ ਪ੍ਰਾਪਤੀ ਦੀ ਸ਼ਰਤ, ਸੱਚ ਪੱਲੇ ਹੋਣ ਨਾਲ ਜੋੜੀ ਹੈ। ਗੁਰਮਤਿ ਤੋਂ ਬਿਨਾਂ ਦੁਨਿਆਂ ਦੀ ਕਿਸੇ ਮੱਤ ਕੋਲ ਇਹ ਸੌਂਦਾ (ਸਾਰ ਵੱਖਰ) ਨਹੀਂ ਹੈ। ਸੱਚ ਕਦੇ ਪੁਰਾਣਾ ਨਹੀਂ ਹੁੰਦਾ ਅਤੇ ਨਾ ਹੀ ਇਸਨੂੰ ਕੱਟਿਆ ਜਾ ਸਕਦਾ ਹੈ। ਸੱਚ ਸੰਸਾਰੀ ਬੁਧੀ ਤੋਂ ਪਹੁੰਚੀ ਵੀ ਵਸਤੂ ਹੈ। ਸੰਸਾਰ ਦੀ ਕੋਈ ਵੀ ਮੱਤ ਕਲਪਨਾ ਦੇ ਦਾਇਰੇ ਤੋਂ ਬਾਹਰ ਦੀ ਮੱਤ ਨਹੀਂ ਹੈ। ਇਹ ਸਾਰੀਆਂ ਮੱਤਾਂ ਮਨੁਖੀ ਦਿਮਾਗ ਦੀ ਕਾਢ ਹੀ ਹਨ। ਇਸੇ ਲਈ ਦਨੀਆਂ ਦੇ ਸਾਰੇ ਧਰਮ, ਦਿਮਾਗ ਅਤੇ ਮਨ ਨੂੰ ਇਕੋ ਹੀ ਮੰਨਦੇ ਹਨ। ਇਥੋਂ ਤੱਕ ਕਿ, ਇਨ੍ਹਾਂ ਮੱਤਾਂ ਵਾਲਿਆਂ ਨੇ ਦਸਮ ਦੁਆਰ

ਵੀ, ਭਿ੍ਕੁਟੀ ਨੂੰ ਹੀ ਮੰਨਿਆ ਹੋਇਆ ਹੈ, ਉਂਝ ਭਾਵੇਂ ਇਹ ਕਦੇ ਕਦੇ ਹਿਰਦੇ (ਦਿਲ) ਨੂੰ ਦਸਵਾਂ ਦੁਆਰ ਮੰਨ ਲੈਂਦੇ ਹਨ। ਜਿਸਤੋਂ ਇਨ੍ਹਾਂ ਦੇ ਗਿਆਨ (ਮੱਤ) ਦਾ ਵਿਰੋਧਾ ਭਾਸ ਸਹਜੇ ਹੀ ਸਹਮਣੇ ਆ ਜਾਂਦਾ ਹੈ।

ਦੁਨੀਆਂ ਦੀ ਕੋਈ ਭੀ ਮੱਤ ਅਜਿਹੀ ਨਹੀਂ, ਜਿਹੜੀ ਸੱਚ ਦੀ ਕਸਾਉਟੀ (ਤਰਕਸ਼ੀਲਤਾ) ਤੇ ਖੁੰਗੀ ਉਤਰਦੀ ਹੋਵੇ। ਸੈਂਕੜੇ ਸਵਾਲਾਂ ਦੇ ਜਵਾਬ ਉਨ੍ਹਾਂ ਮੱਤਾਂ ਕੋਲ ਨਹੀਂ ਹਨ। ਫਿਰ ਅਜਿਹੀਆਂ ਮੱਤਾਂ ਦੇ ਧਾਰਨੀਆਂ ਦੇ ਪੱਲੇ ਸੱਚ ਕਿਵੇਂ ਹੋ ਸਕਦਾ ਹੈ। ਇਹੀ ਸਵਾਲ ਸਤਿਗੁਰੂ ਜੀ ਨੇ ਜੋਰੀਆਂ ਅੱਗੇ ਰੱਖਿਆ ਹੈ। ਕਿਉਂਕਿ ਸਤਿਗੁਰੂ ਜੀ ਜਾਣਦੇ ਸਨ, ਕਿ ਜਿਤਨਾ ਝੂਠ ਅਖੋਤੀ ਧਰਮਾਂ ਦੇ ਧਾਰਨੀਆਂ ਕੋਲ ਹੈ, ਉਤਨਾ ਤਾਂ ਸੰਸਾਰੀ ਕੰਮ ਕਾਜ ਵਿਚ ਰੁੜੇ ਹੋਏ, ਭੋਲੇ ਭਾਲੇ ਲੋਕਾਂ ਕੋਲ ਭੀ ਨਹੀਂ ਹੁੰਦਾ। ਜਿਹੜੇ ਕਿ ਆਪਣੀ ਅਗਿਆਨਤਾ ਵੱਸ ਇਨ੍ਹਾਂ ਦੇ ਝੂਠ ਨੂੰ ਪਛਾਣ ਵਿਚ ਅਸਮਰਥ ਹੁੰਦੇ ਹਨ ਅਤੇ ਇਨ੍ਹਾਂ ਝੂਠੇ ਲੋਕਾਂ ਨੂੰ ਆਪਣੇ ਰਹਿਬਰ (ਗੁਰੂ ਪੀਰ) ਮੰਨਦੇ ਹੁੰਦੇ ਹਨ।

ਸੱਚ ਤਾਂ ਉਸੇ ਧਰਮ ਕੋਲੋਂ ਪ੍ਰਾਪਤ ਹੋ ਸਕਦਾ ਹੈ, ਜਿਸ ਦੇ ਧਰਮ ਗ੍ਰੰਥ ਜਾਂ ਧਰਮ ਗੁਰੂ ਸੱਚ ਦਾ ਉਪਦੇਸ਼ ਦੇ ਸਕਣ ਦੀ ਸਮਰਥਾ ਰਖਦੇ ਹੋਣ। ਗੁਰਬਾਣੀ ਤੋਂ ਬਿਨਾ ਅੱਜ ਸੰਸਾਰ ਵਿਚ ਕਿਤੇ ਭੀ ਸੱਚੇ ਉਪਦੇਸ਼ ਦੀ ਗੱਲ ਹੋਵੇ, ਅਜਿਹਾ ਗੁਰਬਾਣੀ ਤਾਂ ਪਹਿਲਾਂ ਹੀ ਨਹੀਂ ਮੰਨਦੀ। ਅੱਜ ਦੁਨੀਆਂ ਦੇ ਸਾਰੇ ਧਰਮਾਂ ਨੇ ਸਰਬ ਸੰਮਤੀ ਨਾਲ ਇਹ ਮੰਨ ਲਿਆ ਹੈ, ਕਿ ਦੁਨੀਆਂ ਵਿਚ ਕੇਵਲ ਗੁਰੂ ਗ੍ਰੰਥ ਸਾਹਿਬ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸਦੀ ਸਾਰਥਕਤਾ ਉਤੇ ਸੰਕਾ ਕਰਨ ਦੀ ਕੋਈ ਗੰਜਾਇਸ਼ ਨਹੀਂ; ਦੂਜੇ ਲਫਜ਼ਾਂ ਵਿਚ ਅੱਜ ਦੁਨੀਆਂ ਦੇ ਸਾਰੇ ਧਾਰਮਕ ਲੋਕ ਗੁਰਬਾਣੀ ਨੂੰ ਸੱਚੀ ਬਾਣੀ ਮੰਨਦੇ ਹਨ। ਇਸ ਲਈ ਅੱਜ ਜੇ ਕਿਸੇ ਵਿਅਕਤੀ ਨੂੰ ਸੱਚ ਜਾਣਣ ਦੀ ਲੋੜ ਹੋਵੇ ਤਾਂ ਉਹ ਗੁਰਬਾਣੀ ਵਿਚੋਂ ਆਪ ਬੇਜ (ਸਮਝ) ਕੇ ਪ੍ਰਾਪਤ ਕਰ ਸਕਦਾ ਹੈ। ਜਿਸ ਸੱਚ ਦੀ ਪ੍ਰਾਪਤੀ ਤੋਂ ਬਾਅਦ ਉਹ ਆਦਮੀ ਜੀਵਨ ਮੁਕਤ ਅਵਸਥਾ ਪ੍ਰਾਪਤ ਕਰ ਲਵੇਗਾ। ਜੇ ਕਿਸੇ ਨੂੰ ਇਸ ਗੱਲ ਉਤੇ ਸੰਕਾ ਹੋਵੇ ਤਾਂ ਉਹ ਇਸ ਪੁਸਤਕ ਨੂੰ ਪ੍ਰਕਾਸ਼ਤ ਕਰਨ ਵਾਲੀ ਸੰਸਥਾ 'ਸੱਚ ਖੇਜ ਅਕੈਡਮੀ' ਨਾਲ ਸੰਪਰਕ ਕਰ ਸਕਦਾ ਹੈ।

'ਸ ਸਬਦ ਕਾ ਕਹਾ ਵਾਸੁ ਕਥੀਅਲੇ, ਜਿਤੁ ਤਰੀਐ ਭਵਜਲੁ ਸੰਸਾਰੇ ॥
 ਤੈ ਸਤ ਅੰਗੁਲ ਵਾਈ ਕਹੀਐ, ਤਿਸ ਕਹੁ ਕਵਨੁ ਅਧਾਰੇ ॥
 ਬੇਲੈ ਖੇਲੇ ਅਸਥਿਰੁ ਹੋਵੈ, ਕਿਉ ਕਰਿ ਅਲਖੁ ਲਖਾਏ ॥
 ਸੁਣਿ ਸੁਆਮਿ ਸਚੁ, ਨਾਨਕੁ ਪ੍ਰਲਵੈ ਅਪਣੇ ਮਨ ਸਮਝਾਏ ॥
 ਗੁਰਮੁਖਿ ਸਬਦੇ ਸਚਿ ਲਿਵ ਲਾਗੈ, ਕਰਿ ਨਦਰੀ ਮੇਲਿ ਮਿਲਾਏ ॥
 ਆਪੇ ਦਾਨਾ ਆਪੇ ਬੀਨਾ, ਪੁਰੈ ਭਾਗਿ ਸਮਾਏ ॥ਪਦ॥'

ਜਿਹੜੇ ਸਾਚ ਸ਼ਬਦ ਦਾ ਸਤਿਗੁਰੂ ਜੀ ਪਿਛੇ ਜਿਕਰ ਕਰਦੇ ਰਹੇ ਹਨ, ਉਸ ਸ਼ਬਦ ਦੇ ਪੈਦਾ ਹੋਣ (ਉਪਜਣ, ਦੇ ਸਥਾਨ ਬਾਰੇ ਜੋਗੀ ਪੁੱਛ ਰਹੇ ਹਨ)। ਜੋਗੀ ਜਿਹੜਾ ਸ਼ਬਦ ਸਮਾਪਣੀ ਵੇਲੇ ਸੁਣਿਆ ਕਰਦੇ ਸੀ, ਭਾਵੇਂ ਉਹ ਪੈਦਾ ਤਾਂ ਸਰੀਰ ਦੇ ਅੰਦਰ ਹੀ ਹੁੰਦਾ ਰਹਿੰਦਾ ਸੀ; ਪਰ ਉਸਦਾ ਕੋਈ ਨਿਸ਼ਚਤ ਸਥਾਨ, ਜੋਗੀਆਂ ਨੂੰ ਸਮਝ ਨਹੀਂ ਸੀ ਆ ਰਿਹਾ। ਉਸਦਾ ਕਾਰਨ ਇਹ ਸੀ ਕਿ ਮਨੁਖ ਸਰੀਰ ਅੰਦਰ ਅਲੱਗ ਅਲੱਗ ਜਗ੍ਹਾਂ ਤੋਂ, ਅਲੱਗ ਅਲੱਗ ਕਿਸਮ ਦੀਆਂ ਧੁਨੀਆਂ ਉਪਜਦੀਆਂ ਰਹਿੰਦੀਆਂ ਹਨ, ਉਹਨਾਂ ਦੇ ਪੈਦਾ ਹੋਣ ਦਾ ਕੋਈ ਨਿਸ਼ਚਤ ਸਥਾਨ ਹੁੰਦਾ ਹੀ ਨਹੀਂ। ਢੂਜੀ ਗੱਲ ਇਹ ਹੈ ਕਿ ਧਰਮ ਦੀ ਦੁਨੀਆਂ ਵਿਚ ਅਕਾਸ਼ਬਾਣੀ ਹੋਣ ਦਾ ਜਿਕਰ ਆਮ ਗ੍ਰੰਥਾਂ ਵਿਚ ਆਉਂਦਾ ਹੈ। ਆਮ ਲੋਕਾਂ (ਮਨਮਤੀਆਂ) ਦੀ ਧਾਰਨਾ ਇਹ ਰਹੀ ਹੈ ਕਿ ਅਕਾਸ਼ਬਾਣੀ ਕਿਤੇ ਬਾਹਰੋਂ ਹੋਇਆ ਕਰਦੀ ਹੈ। ਜਿਸਦਾ ਕਿ ਗੁਰਮਤਿ ਖੰਡਨ ਕਰਦੀ ਹੈ। ਜਿਹੜੇ ਲੋਕ ਪ੍ਰਮੇਸ਼ਰ ਨੂੰ ਕਿਤੇ ਦੂਰ ਅਰਸ਼ਾਂ ਵਿਚ ਰਹਿੰਦਾ ਮੰਨਦੇ ਹਨ, ਉਹਨਾਂ ਦੇ ਖਿਆਲ ਅਨੁਸਾਰ ਤਾਂ ਆਵਾਜ਼ (ਅਕਾਸ਼ਬਾਣੀ) ਬਾਹਰੀ ਆਕਾਸ਼ ਵਿਚੋਂ ਹੀ ਆਉਂਦੀ ਮੰਨੀ ਜਾਣੀ ਸੁਭਾਵਿਕ ਹੈ। ਇਥੇ ਜੋਗੀਆਂ ਵੱਲੋਂ ਪੁਛਿਆ ਗੋਲ ਮੇਲ ਸਵਾਲ, ਅਕਾਸ਼ਬਾਣੀ ਜਾਂ ਸ਼ਬਦ ਦੇ ਸਥਾਨ ਬਾਰੇ ਪੁੱਛਿਆ ਹੀ ਪ੍ਰਤੀਤ ਹੁੰਦਾ ਹੈ।

ਜੋਗੀਆਂ ਦਾ ਪਹਿਲਾ ਸਵਾਲ ਇਹ ਹੈ ਕਿ ਜਿਸ ਸ਼ਬਦ ਨਾਲ ਤੁਸੀਂ ਇਸ ਸੰਸਾਰ ਨੂੰ ਤਰ ਜਾਣ ਦੀ ਗੱਲ ਕਰਦੇ ਹੋ, ਉਹ ਕਿਹੜੀ ਜਗ੍ਹਾ ਵਸਦਾ ਹੈ। ਢੂਜੀ ਗੱਲ ਜੋਗੀ ਜੋ ਪੁੱਛ ਰਹੇ ਹਨ, ਕਿ ਤੈ ਸਤ ਭਾਵ ਤਿੰਨ ਜਮਾਂ ਸੱਤ, (ਦਸ) ਉੱਗਲ ਵਾਯੂ ਜੋ ਸਰੀਰ ਵਿਚ ਚਲਦੀ ਰਹਿੰਦੀ ਹੈ, ਉਸਦਾ ਅਧਾਰ ਕੀ ਹੈ ਭਾਵ ਉਸਨੂੰ ਕੌਣ ਖਿਚਦਾ ਅਤੇ ਛੱਡਦਾ ਰਹਿੰਦਾ ਹੈ। ਜਦ ਕਿ ਆਦਮੀ ਦੇ ਸੌਂ ਜਾਣ ਉਪਰੰਤ ਵੀ ਸਰੀਰ ਦਾ ਸ੍ਰਾਸ ਚਲਦਾ ਰਹਿੰਦਾ ਹੈ। ਇਸੇ ਹਵਾ (ਵਾਯੂ) ਨਾਲ ਜੀਵ ਬੋਲਦਾ ਹੈ, ਅਤੇ ਇਸੇ ਕਾਰਨ ਚਲਦਾ ਫਿਰਦਾ ਹੈ। ਇਹ ਮਨ ਬੋਲਦਾ ਖੇਲਦਾ ਹੋਇਆ ਅਸਥਿਰ ਭਾਵ ਟਿਕ ਕਿਵੇਂ ਸਕਦਾ ਹੈ। ਅਤੇ ਇਸਨੂੰ ਅਲੱਖ ਪ੍ਰਮੇਸ਼ਰ ਦਾ ਦਰਸਨ ਕਿਵੇਂ ਹੋ ਸਕਦਾ ਹੈ।

ਜੋਗੀਆਂ ਦੇ ਮੁਖੀ ਲੋਹਾ ਰੀਪਾ ਨੇ ਆਪਣਾ ਆਖਰੀ ਹਥਿਆਰ ਵਰਤ ਲਿਆ ਮਾਲੂਮ ਦਿੰਦਾ ਹੈ। ਹੁਣ ਤੱਕ ਜੋਗੀਆਂ ਨੇ ਗੁਰਮਤਿ ਬਾਰੇ, ਜਿਹੜੀ ਕਿ ਭਗਤ ਬਾਣੀ ਦੇ ਰੂਪ ਵਿਚ ਉਸ ਸਮੇਂ ਪਰਚਾਰੀ ਜਾ ਰਹੀ ਸੀ, ਜਿਸਦੇ ਮੌਢੀ ਪਰਚਾਰਕ ਉਸ ਸਮੇਂ ਗੁਰੂ ਨਾਨਕ ਦੇਵ ਜੀ ਅਪ ਸਨ, ਉਤੇ ਹੀ ਸੰਕਾ ਪਰਗਟ ਕਰ ਦਿਤੀ। ਭਗਤ ਨਾਮ ਦੇਵ ਜੀ ਦਾ ਇਹ ਕਥਨ, :- 'ਨਾਮਾ' ਕਰੈ ਤਿਲੋਚਨਾ ਮੁਖ ਤੇ ਰਾਮੁ ਸੰਮੁਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ' ਕਿ ਪ੍ਰਮੇਸ਼ਰ ਦੀ ਭਗਤੀ

ਕਰਨ ਵਿਚ ਹੱਥਾਂ ਪੈਰਾਂ ਨਾਲ ਕੰਮ ਕਰਦੇ ਰਹਿਣਾ, ਰੁਕਾਵਟ ਨਹੀਂ ਹੈ । ਪ੍ਰਮੇਸ਼ਰ ਨਾਲ ਤਾਂ ਆਪਣਾ ਚਿੱਤ ਜੋੜ ਕੇ ਰੱਖਣ ਦੀ ਹੀ ਲੋੜ ਹੁੰਦੀ ਹੈ । ਮਨ ਅਤੇ ਚਿੱਤ ਨੂੰ ਇਕ ਜਗ੍ਹਾ ਕਰਕੇ ਗੁਰ ਸਬਦ (ਉਪਦੇਸ਼) ਦੀ ਵਿਚਾਰ ਕਰਦੇ ਰਹਿਣਾ ਹੱਥਾਂ ਪੈਰਾਂ ਨੂੰ ਕੰਮ ਕਰਨ ਤੋਂ ਨਹੀਂ ਰੋਕਦਾ । ਜਦ ਕਿ ਤਿਲੋਚਨ ਨੇ ਇਹ ਪੁਛਿਆ ਸੀ ਕਿ, 'ਨਾਮਾ ਮਾਇਆ ਮੋਹਿਆ ਕਰੈ ਤਿਲੋਚਨ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤ ॥' ਭਾਵੇਂ ਭਗਤ ਤਿਲੋਚਨ ਦਾ ਇਹ ਸਵਾਲ ਸੰਸਾਰ ਨੂੰ ਕੋਈ ਨਵੀਂ ਗਿਆਨ ਦੀ ਕਿਰਨ ਦੇਣ ਵਾਸਤੇ ਹੀ ਕੀਤਾ ਗਿਆ ਸੀ, ਪਰ ਸਵਾਲ ਆਪਣੇ ਆਪ ਵਿਚ ਬਹੁਤ ਅਹਿਮੀਅਤ ਰਖਣ ਵਾਲਾ ਹੈ । ਤਿਲੋਚਨ ਜੀ ਤਾਂ ਖੁਦ ਆਪ ਗੁਰਮਤਿ ਦੇ ਹੀ ਧਾਰਨੀ ਸਨ । ਉਨ੍ਹਾਂ ਅੰਦਰ ਕਿਸੇ ਪ੍ਰਕਾਰ ਦੀ ਸੰਕਾ ਨਹੀਂ ਸੀ, ਉਹ ਤਾਂ ਸੰਸਾਰੀ ਲੋਕਾਂ ਦੀ ਸੰਕਾ ਨਿਵਾਰਣ ਲਈ ਹੀ ਨਾਮਦੇਵ ਜੀ ਦੇ ਮੁਖੋਂ ਇਸ ਸਮੱਸਿਆ ਦਾ ਸਮਾਧਨ ਚਾਹੁੰਦੇ ਹਨ । ਗੁਰਮਤਿ ਤੋਂ ਪਹਿਲਾਂ ਦੀਆਂ ਸਾਰੀਆਂ, ਮੱਤਾਂ ਭਜਨ ਬੰਦਰੀ ਵੇਲੇ ਆਦਮੀ ਦਾ ਚੁੱਪ ਕਰਕੇ ਅਡੋਲ ਅਵਸਥਾ ਵਿਚ ਬੈਠਣਾ ਜ਼ਰੂਰੀ ਮੰਨਦੀਆਂ ਸਨ । ਪਰ ਅਸਲ ਗੱਲ ਇਹ ਹੈ ਕਿ ਭਜਨ ਬੰਦਰੀ ਲਈ ਸੰਸਾਰੀ ਮੱਤਾਂ ਦੀ ਇਹ ਸੁਰਤ ਝੜ੍ਹਾਲ ਹੈ । ਗੁਰਮਤਿ ਨੇ ਇਸ ਗੱਲ ਨੂੰ ਰੱਦ ਕਰ ਦਿਤਾ ਹੈ ।

ਉੱਥੇ ਤਾਂ ਭਗਤ ਵਿਚਲੀਆਂ ਮੱਤਾਂ ਵਾਲੇ, ਸਾਰਿਆਂ ਭਗਤਾਂ ਦੀ ਬਾਣੀ (ਗੁਰਮਤਿ) ਨੂੰ ਸਰਬ ਸ੍ਰੋਟ ਮੰਨਦੇ ਸਨ, ਪਰ ਉਪਰੋਕਤ ਖਿਆਲ ਨਾਲ ਅਸਹਿਮਤੀ ਜਤਾਉਣਾ ਉਨ੍ਹਾਂ ਦੀ ਇਸ ਗੱਲੋਂ ਮਜ਼ਬੂਰੀ ਸੀ ਕਿ ਉਹ ਹੱਡ ਹਰਾਮੀ, ਮੁਫਤਖੋਰੇ, ਦਸਾਂ ਨੌਹਾਂ ਦੀ ਕਿਰਤ ਕਰਕੇ ਖਾਣ ਤੋਂ ਬਚਣਾ ਚਾਹੁੰਦੇ ਸਨ । ਉਹਨਾਂ ਨੇ ਤਾਂ ਮਹੱਤੂ ਹੋ ਕੇ ਕੈਨ ਪੜਾਏ ਹੋਏ ਸਨ । ਵਿਹਲੜ ਰਹਿਕੇ ਖਾਣ ਦੇ ਆਦੀ ਬਣ ਚੁੱਕੇ ਸਨ । ਜੇ ਉਹ ਗੁਰਮਤਿ ਦੇ ਉਪਰੋਕਤ ਕਥਨ ਨਾਲ ਸਹਿਮਤ ਹੋ ਜਾਂਦੇ, ਫਿਰ ਤਾਂ ਉਨ੍ਹਾਂ ਦੀ ਸਾਰੀ ਕੀਤੀ ਕਰਾਈ ਖੂਹ ਵਿਚ ਪੈਣ ਵਾਲੀ ਗੱਲ ਹੀ ਸੀ । ਧਰਮ ਗੁਰੂ ਤਾਂ ਉਸ ਸਮੇਂ ਰੋਟੀਆਂ ਕਾਰਨ ਹੀ ਤਾਲ ਪੂਰ ਰਹੇ ਸਨ । ਆਪਣੇ ਆਪ ਉਤੇ ਧਰਮ ਦਾ ਠੱਪਾ ਲੁਆ ਕੇ, ਆਪਣੀ ਉਦਰ ਪੂਰਤੀ (ਛਿੰਡ ਭਰਨ) ਤੋਂ ਅੱਗੇ ਕੋਈ ਕੁਛ ਕਰ ਹੀ ਨਹੀਂ ਸੀ ਰਿਹਾ ।

ਇਸੇ ਲਈ ਜੋਰੀਆਂ ਦਾ ਗੁਰਮਤਿ ਦੇ ਇਸ ਖਿਆਲ ਨਾਲ ਅਸਹਿਮਤ ਹੋਣਾ ਜ਼ਰੂਰੀ ਸੀ । ਅਤੇ ਉਨ੍ਹਾਂ ਕੋਲ ਆਮ ਲੋਕਾਂ ਨੂੰ ਬਧੂ ਬਨਾਉਣ ਵਾਸਤੇ ਕੁਛ ਅਧਾਰ (ਬਹਾਨਾ) ਵੀ ਸੀ । ਜੋਰੀ ਕਹਿ ਰਹੇ ਹਨ ਕਿ ਮਨੁਖੀ ਮਨ ਕੰਮ ਕਾਰ ਕਰਦਾ ਹੋਇਆ ਅਤੇ ਗੱਲਾ ਬਾਤਾਂ ਵਿਚ ਤੁੱਲਿਆ ਹੋਇਆ ਵੀ ਭਗਤੀ ਕਰ ਸਕਦਾ ਹੋਵੇ, ਇਹ ਗੱਲ ਮੰਨਣ ਯੋਗ ਨਹੀਂ ਹੈ । 'ਬੇਲੈ ਖੇਲੈ' ਭਾਵ ਆਦਮੀ ਗੱਲਾਂ ਬਾਤਾਂ ਵੀ ਕਰਦਾ ਰਹੇ ਅਤੇ ਭੱਜ ਦੌੜ ਕਰਕੇ ਸੰਸਾਰੀ ਕੰਮ ਕਾਰ ਵਿਚ ਵੀ ਤੁੱਲਾ ਰਹੇ, ਇਹ ਸਭ ਕੁਝ ਕਰਦਾ ਹੋਇਆ ਭੀ ਉਸਦਾ ਮਨ ਅਸਥਿਰ (ਅਡੋਲ) ਰਹੇ ਅਤੇ ਨਿਰਾਕਾਰ ਪ੍ਰਮੇਸ਼ਰ ਦੇ ਦਰਸ਼ਨ

ਵੀ ਕਰ ਲਵੇ, ਅਜਿਹਾ ਕਿਵੇਂ ਹੋ ਸਕਦਾ ਹੈ। ਉਹ ਇਸ ਤਰ੍ਹਾਂ ਅਲੱਖ (ਨਿਰਾਕਾਰ) ਦੇ ਦਰਸ਼ਨ ਕਿਵੇਂ ਕਰ ਸਕਦਾ ਹੈ।

ਉਪਰੋਕਤ ਸੰਕਾ ਦੇ ਜਵਾਬ ਵਿਚ ਸਤਿਗੁਰੂ ਜੀ ਆਖ ਰਹੇ ਹਨ ਕਿ ਹੇ ਸ਼ੁਆਮੀ ਜੀ, ਸੱਚ ਤਾਂ ਇਹ ਹੈ ਕਿ ਗੁਰਮੁਖ ਕੰਮ ਕਾਰ ਵਿਚ ਲਗਾ ਹੋਇਆ ਭੀ ਆਪਣੇ ਮਨ ਨੂੰ ਉਪਾਧੀ ਕਰਨ ਤੋਂ ਸਮਝਾਉਣ ਵਿਚ ਹੀ ਲੱਗਿਆ ਰਹਿੰਦਾ ਹੈ। ਕੰਮ ਕਾਰ ਤਾਂ ਉਹ ਕੇਵਲ ਹੱਥਾਂ ਪੈਰਾਂ ਨਾਲ ਹੀ ਕਹਿਆ ਕਰਦਾ ਹੈ, ਮਨ ਅਤੇ ਬੁਧੀ ਜੇ ਉਸ ਸਮੇਂ ਕਲਪਨਾ ਦੀ ਦੁਨੀਆਂ ਵਿਚ ਉਡਾਗੀਆਂ ਲਾ ਸਕਦੇ ਹਨ ਤਾਂ ਬੁਧੀ ਉਸ ਸਮੇਂ ਮਨ ਨੂੰ ਕਲਪਨਾ ਅੰਦਰ ਜਾਣ ਤੋਂ ਸਮਝਾ ਕੇ, ਸਬਦ ਵਿਚਾਰ ਵਿਚ ਕਿਉਂ ਨਹੀਂ ਲਗਾ ਸਕਦੀ। ਸਮਾਧੀ ਅੰਦਰ ਤਾਂ ਮਨ ਸਰੋਂ ਹੇਰ ਵੀ ਵਿਹਲਾ ਹੈ ਜਾਂਦਾ ਹੈ। ਵਿਹਲਾ ਮਨ, ਸੈਤਾਨ ਤੋਂ ਤੱਤੀਕੀ ਕਰਕੇ ਮਹਾਂ ਸੈਤਾਨ ਬਣ ਜਾਇਆ ਕਰਦਾ ਹੈ। ਗੁਰਮੁਖਾਂ ਦੀ ਤਾਂ ਉਪਦੇਸ਼ ਵਿਚਲੇ ਸੱਚ ਨਾਲ ਸੁਰਤ ਜੁੜੀ ਰਹਿੰਦੀ ਹੈ। ਪ੍ਰਮੇਸ਼ ਦੀ ਕਿਰਪਾ ਨਾਲ ਜਿਹੜਾ ਕਿ ਸੱਚ ਅਤੇ ਸੁਰਤ ਦਾ ਮੇਲ ਹੋਇਆ ਹੁੰਦਾ ਹੈ। ਉਥੋਂ ਤਾਂ ਉਪਦੇਸ਼ ਕਰਨ ਵਾਲਾ (ਦਾਨਾ) ਅਤੇ ਉਪਦੇਸ਼ ਗ੍ਰਹਿਣ ਕਰਨ ਵਾਲਾ (ਬੀਨਾ) ਦੌਨੋਂ ਪਾਸੇ ਪ੍ਰਮੇਸ਼ਰ ਆਪ ਹੀ ਹੁੰਦਾ ਹੈ। ਪ੍ਰਾਤੀ ਭਾਗਾਂ ਵਾਲੇ ਇਸ ਅਵਸਥਾ ਵਿਚ ਪ੍ਰਮੇਸ਼ਰ ਰੂਪੀ ਸੱਚ (ਸਾਚ ਸ਼ਬਦ) ਵਿਚ ਸਮਾਏ ਰਹਿੰਦੇ ਹਨ।

‘ਸੁ ਸਬਦ ਕਉ ਨਿਰਤਰਿ ਵਾਸੁ ਅਲੱਖ, ਜਹ ਦੇਖਾ ਤਹ ਸੋਈ ॥
ਪਵਨ ਕਾ ਵਾਸਾ ਸੰਨ ਨਿਵਾਸਾ ਅਕਲ ਕਲਾ ਧਰ ਸੋਈ ॥
ਨਦਰਿ ਕਰੇ, ਸਬਦੁ ਘਟ ਮਹਿ ਵਸੈ, ਵਿਚਹੁ ਭਰਮੁ ਰਾਵਾਏ ॥
ਤਨੁ ਮਨੁ ਨਿਰਮਲ, ਨਿਰਮਲ ਬਾਣੀ, ਨਾਮੇ ਮੰਨਿ ਵਸਾਏ ॥
ਸਬਦਿ ਗੁਰੂ ਭਵ ਸਾਗਰ ਤਰੀਐ, ਇਤੁ ਉਤ ਏਕੈ ਜਾਣੈ ॥
ਚਿਹਨੁ ਵਰਨੁ ਨਹੀਂ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥ਪੜ॥’

ਪਿਛਲੇ ਪਦੇ ਵਿਚ ਜੋਰੀਆਂ ਨੇ ਸਬਦ ਦੇ ਵਸਣ ਦੀ ਜਗ੍ਹਾ ਬਾਰੇ ਪੁੱਛਿਆ ਸੀ। ਇਸ ਪਦੇ ਵਿਚ ਸਭ ਤੋਂ ਪਹਿਲਾਂ ਸਤਿਗੁਰੂ ਜੀ ਸਬਦ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਖ ਰਹੇ ਹਨ ਕਿ ਪ੍ਰਮੇਸ਼ਰ ਦਾ ਹੁਕਮ ਸਰੂਪ ਸ਼ਬਦ, ਸਰਬ ਵਿਆਪਕ ਹੈ, ਅਤੇ ਉਹ ਸਬਦ ਮਨ ਬੁਧੀ ਦੀ ਪਕੜ ਤੋਂ ਪਰੇ (ਅਲੱਖੇ) ਹੈ। ਜਦੋਂ ਮਨ (ਪਵਨ ਹੁੰਦੀ) ਸੰਨ ਅਵਸਥਾ ਵਿਚ ਨਿਵਾਸ ਕਰ ਜਾਂਦਾ ਹੈ, ਭਾਵ ਸੰਨ ਅਵਸਥਾ ਧਾਰਨ ਕਰ ਲੈਂਦਾ ਹੈ, ਫਿਰ ਇਹ ਸਾਚ ਸ਼ਬਦ ਮਨ ਦੀ ਅਕਲ (ਬੁਧੀ) ਵਿਚ ਕਲਾ (ਰੋਸ਼ਨੀ) ਧਰ ਦਿੰਦਾ ਹੈ, ਬੁਧੀ ਨੂੰ ਰੋਸ਼ਨ ਕਰ ਦਿੰਦਾ ਹੈ। ਜੇ ਪ੍ਰਮੇਸ਼ਰ ਦੀ ਕਿਰਪਾ ਹੈ ਜਾਵੇ ਤਾਂ ਇਹ ਸਬਦ ਹਿਰਦੇ ਵਿਚ ਵਸ ਜਾਂਦਾ ਹੈ, ਫਲਸੁਕੁਪ ਹਿਰਦੇ ਵਿਚਲਾ ਭਰਮ ਨਾਸ ਹੋ ਜਾਂਦਾ ਹੈ। ਸਾਚ ਸ਼ਬਦ ਦੇ ਮਨ ਵਿਚ ਵੱਸਣ ਸਦਕਾ ਹਿਰਦਾ ਅਤੇ ਮਨ

ਭਾਵ ਮਨ ਅੰਦਰੋਂ ਅਤੇ ਬਾਹਰੋਂ ਨਿਰਮਲ ਹੋ ਜਾਂਦਾ ਹੈ। ਉਸਤੋਂ ਬਾਅਦ ਮਨ ਅੰਦਰੋਂ ਨਿਕਲਣ ਵਾਲੀ ਬਾਣੀ ਭੀ ਨਿਰਮਲ ਭਾਵ ਭਰਮ ਰਹਿਤ ਹੋ ਜਾਂਦੀ ਹੈ। ਤਦ ਉਪਰੰਤ ਨਾਮ ਸਰੂਪ ਪ੍ਰਮੇਸ਼ਰ ਉਸ ਮਨ ਵਿਚ ਆਪ ਨਿਵਾਸ ਕਰ ਲੈਂਦਾ ਹੈ। ਦੂਜੇ ਲਫਜ਼ਾਂ ਵਿਚ ਸਰਬ ਵਿਆਪੀ ਸ਼ਬਦ ਗੁਰੂ, ਉਸ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਭਰਗ ਕਬੀਰ ਜੀ ਭੀ ਇਹੀ ਗੱਲ ਅਖਦੇ ਹਨ:—‘ਕਹਿ ਕਬੀਰ ਅਥ ਜਾਨਿਆ ਸੰਤਨ ਰਿਦੈ ਮਝਾਹਿ ॥ ਸੇਵਕ ਸੇ ਸੇਵਾ ਭਲੇ, ਜਿਹ ਘਟ ਬਸੈ ਮੁਗਾਰਿ ॥’ (੩੩)

ਇਸ ਸ਼ਬਦ ਗੁਰੂ ਦੇ ਹਿਰਦੇ ਵਿਚ ਪਰਗਟ ਹੋ ਜਾਣ ਨਾਲ ਭਵਸਾਗਰ ਤਰ ਜਾਈਦਾ ਹੈ। ਉਸਤੋਂ ਪਿਛੋਂ ਇਹ ਲੋਕ ਅਤੇ ਪਰਲੋਕ ਦੋਨੋਂ ਇਕ ਹੀ ਦਿਸਣ ਲਗ ਜਾਂਦੇ ਹਨ। ਕਿਉਂਕਿ ਸੁਖਸਾਗਰ (ਪਰਲੋਕ) ਤਾਂ ਸਰਬ ਵਿਆਪੀ ਹੈ ਅਤੇ ਭਵਸਾਗਰ ਤਾਂ ਉਸੇ ਦੇ ਅੰਦਰ ਹੀ ਅੰਦਰ ਹੈ। ਫੁਰਮਾਨ ਹੈ, ‘ਭਵਸਾਗਰ ਸੁਖ ਸਾਗਰ ਮਾਹੀ ॥ ਪੀਵਿ ਰਹੇ ਜਲ ਨਿਖੁਟਤ ਨਾਹੀ ॥’ ਜਦੋਂ ਸੁਖਮ-ਤਮ (ਅਤਿਸੂਤਮ) ਪਰਮ-ਤੱਤ ਨਾਲ ਸੁਰਤ ਦਾ ਸੰਪਰਕ ਹੋ ਜਾਂਦਾ ਹੈ, ਤਦ ਹੀ ਸੁਖ ਸਾਗਰ ਦੀ ਸੋਝੀ ਜੀਵ ਨੂੰ ਪ੍ਰਾਪਤ ਹੁੰਦੀ ਹੈ। ਭਵਸਾਗਰ ਤਾਂ ਸੰਸਾਰੀ ਜੀਵਾਂ ਦੀ ਪਕੜ ਵਿਚ ਪਹਿਲਾਂ ਹੀ ਹੁੰਦਾ ਹੈ। ਇਸ ਤਰੀਕੇ ਨਾਲ ਦੋਨੋਂ ਇਕੋ ਜਗ੍ਹਾ ਹੀ ਹਰ ਵੇਲੇ ਰਹਿੰਦੇ ਹਨ। ਭਾਵੇਂ ਸੰਸਾਰੀ ਜੀਵਾਂ ਦੀ ਪਕੜ ਵਿਚ ਸੁਖ ਸਾਗਰ ਨਹੀਂ ਆਇਆ ਕਰਦਾ।

‘ਧਨ ਪਿਰ ਕਾ ਇਕ ਹੀ ਸੰਗਿ ਵਸਾ, ਵਿਚਿ ਹਉਮੈ ਭੀਤਿ ਕਰਾਈ ॥
ਗੁਰਿ ਪੂਰੈ ਹਉਮੈ ਭੀਤਿ ਤੋਹੀ, ਜਨ ਨਾਨਕ ਮਿਲੇ ਬਨਵਾਰੀ ॥’ (੧੨੬੩)

ਸੁਰਤ ਅਤੇ ਸ਼ਬਦ ਤਾਂ ਇਕੋ ਜਗ੍ਹਾ ਵਸਦੇ ਹਨ ਪਰ ਮਨ ਦਾ ਅਹੰਕਾਰ ਹੀ ਦੇਹਾਂ ਵਿਚਕਾਰ ਦੀਵਾਰ ਬਣਿਆ ਰਹਿੰਦਾ ਹੈ। ਜੇ ਮਨ ਪ੍ਰੇ ਗੁਰੂ ਤੋਂ ਆਪਣੇ ਅਧੂਰੇ ਗਿਆਨ ਨੂੰ ਪੂਰਾ ਕਰ ਲਵੇ, ਤਾਂ ਹਉਮੈ ਦੀ ਭੀਤ (ਕੰਧ) ਟੁੱਟ ਜਾਇਆ ਕਰਦੀ ਹੈ ਅਤੇ ਸੁਰਤ ਸ਼ਬਦ ਦਾ ਮੇਲ ਹੋ ਜਾਂਦਾ ਹੈ। ਸ਼ਬਦ ਦਾ ਸਰੂਪ ਦਸਦੇ ਹੋਏ ਸਤਿਗੁਰੂ ਜੀ ਅਖਦੇ ਹਨ ਕਿ ਇਸ ਸ਼ਬਦ ਦਾ ਕੋਈ ਚਿਨ੍ਹ ਵਰਣ ਯਾ ਮਾਇਆ ਸਰੂਪ ਨਹੀਂ ਹੁੰਦਾ। ਇਸ ਸ਼ਬਦ ਨੂੰ ਤਾਂ ਮਾਇਆ ਦੀ ਛਾਇਆ ਭੀ ਨਹੀਂ ਛੋਹ ਸਕਦੀ। ਮਾਇਆ ਦੀ ਛਾਇਆ ਕਹਿਣ ਤੋਂ ਸਤਿਗੁਰੂ ਜੀ ਦਾ ਭਾਵ ਇਹ ਹੈ ਕਿ ਇਹ ਸ਼ਬਦ ਹਵਾ ਦੀ ਛੋਹ ਤੋਂ ਵੀ ਪਰੇ ਹੈ। ਸੰਸਾਰ ਵਿਚ ਕੋਈ ਵੀ ਸ਼ਬਦ ਹਵਾ ਅਤੇ ਗਾਗਨ ਤੋਂ ਬਿਨਾਂ ਪੈਦਾ ਨਹੀਂ ਕੀਤਾ ਜਾ ਸਕਦਾ। ਪਰ ਇਸ (ਸਾਚ ਸ਼ਬਦ) ਸ਼ਬਦ ਗੁਰੂ ਵਿਚ ਹਵਾ ਅਤੇ ਗਾਗਨ ਦਾ ਕੋਈ ਦਖਲ ਨਹੀਂ ਹੈ। ਇਹ ਤਾਂ ਜਾਗਤ ਜੋਤ ਪਰਮੇਸ਼ਰ ਦਾ ਪ੍ਰਗਟ ਸਰੂਪ, ਚੇਤਨ ਸ਼ਬਦ ਹੈ। ਜਦਕਿ ਮਾਇਆ ਦੇ ਅੰਦਰ ਪੈਦਾ ਹੋਇਆ ਹਰ ਪ੍ਰਕਾਰ ਦਾ ਸ਼ਬਦ ਯਾ ਧਨ ਜੜ੍ਹ ਸਰੂਪ ਮਾਇਆ ਰੂਪ ਹੀ ਹੁੰਦੇ ਹਨ। ਸਰੋਂ ਇਸ ਤੋਂ ਵੀ ਅੱਗੇ ਸ਼ਬਦ ਗੁਰੂ ਨੂੰ ਕਿਸੇ ਸੰਕੇਤ (ਸਿਗਨਲ) ਜਾਂ ਇਸ਼ਾਰੇ ਰਹੀ ਵੀ ਨਹੀਂ ਦੱਸਿਆ ਜਾ

ਸਕਦਾ। ਇਹੀ ਇਸ ਸ਼ਬਦ ਗੁਰੂ ਦੀ ਪਹਿਚਾਣ ਹੈ। 'ਚਿਹਨੁ ਵਰਨੁ ਨਹੀਂ ਛਾਇਆ ਮਾਇਆ ਨਾਨਕ ਸ਼ਬਦੁ ਪਛਾਣੈ ॥'

'ਤੈ ਸਤੁ ਅੰਗੁਲ ਵਾਈ ਅਉਧੁ ਸੁਨ ਸਚੁ ਆਹਾਰੇ ॥
ਗੁਰਮੁਖਿ ਬੋਲੈ ਤਤੁ ਬਿਰੋਲੈ ਜੀਨੈ ਅਲੱਖ ਅਪਾਰੇ ॥
ਤੈ ਗੁਣ ਮੇਟੈ ਸ਼ਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੇ ॥
ਅੰਤਰਿ ਬਾਹਰਿ ਏਕੇ ਜਾਣੈ ਤਾ ਹਰਿ ਨਾਮਿ ਲਗੈ ਪਿਆਰੇ ॥
ਸੁਖਮਨਾ ਇੜਾ ਪਿਗੁਲਾ ਬੂੜੈ ਜਾ ਆਪੇ ਅਲਖੁ ਲਖਏ ॥
ਨਾਨਕ ਤਿਹੁ ਤੇ ਉਪਰਿ ਸਾਚਾ ਸਤਿਗੁਰ ਸ਼ਬਦਿ ਸਮਾਏ' ॥੯੦॥

ਪਿਛਲੇ ਪਦਵੇਂ ਪਦੇ ਵਿਚ ਜੋਰੀਆਂ ਨੇ ਦੇ ਪ੍ਰਸਨ ਸਤਿਗੁਰੂ ਜੀ ਪਾਸੋਂ ਪੁੱਛੇ ਸਨ। ਪਹਿਲਾ ਪ੍ਰਸਨ ਜਿਸਦਾ ਉਤਰ ਸਤਿਗੁਰੂ ਜੀ ਨੇ ਪਿਛਲੇ ਪਦੇ ਵਿਚ ਦਿੱਤਾ ਹੈ। ਉਹ ਸ਼ਬਦ ਦੇ ਸਥਾਨ ਬਾਰੇ ਸੀ, ਦੂਸਰਾ ਸਵਾਲ ਬਾਲਰਲੇ ਸੁਰੀਰ ਅੰਦਰ ਚਲ ਰਹੀ ਤੈ ਸੱਤ (ਦਸ) ਅੰਗੁਲ ਵਾਯੂ (ਸਾਹ) ਬਾਰੇ ਸੀ। ਜਿਸਦਾ ਜਵਾਬ ਸਤਿਗੁਰੂ ਜੀ ਇਸ ਪਦੇ ਵਿਚ ਦੇ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਹੇ—ਅਉਧੁਤ ਜੋਰੀ ਇਸ ਸਰੀਰ ਵਿਚ ਸਾਹ ਦੁਆਰਾ ਕਿਚੀ ਹੋਈ ਵਾਯੂ ਹੀ ਸੁਨ, ਸਚ ਦਾ ਆਹਾਰ ਬਣਦੀ ਹੈ। ਭਾਵ ਜਦੋਂ ਮਨ ਅਨਹਦ ਸੁਨ ਅਵਸਥਾ ਪ੍ਰਾਪਤ ਕਰ ਲੈਂਦਾ ਹੈ, ਤਾਂ ਹਿਰਦਾ ਸੌਚ ਨਾਲ ਭਰਪੂਰ ਹੋ ਜਾਂਦਾ ਹੈ। ਫਿਰ ਜਦੋਂ ਗੁਰਮੁਖੀ ਮਨ ਬੋਲਣ ਸਮੇਂ ਇਸ ਹਵਾ ਨੂੰ ਬਾਹਰ ਕੱਢਦਾ ਹੈ ਤਾਂ ਅੰਦਰਲਾ ਸਚ ਇਸ ਹਵਾ ਨੂੰ ਆਪਣੇ ਵਿਚ ਮਿਲਾ ਕੇ (ਖਾ ਕੇ) ਬਾਹਰ ਸ਼ਬਦ ਰੂਪ ਵਿਚ ਪ੍ਰਗਟ ਹੁੰਦਾ ਰਹਿੰਦਾ ਹੈ। 'ਗੁਰਮੁਖਿ ਬੋਲੈ ਤਤੁ ਬਿਰੋਲੈ' ਦਾ ਇਹੀ ਭਾਵ ਹੈ। ਜਦੋਂ ਗੁਰਮੁਖ ਬੋਲਦਾ ਹੈ ਤਾਂ ਸੌਚ (ਤਤੁ) ਹਵਾ ਵਿਚ ਬਿਰੋਲਕੇ ਭਾਵ ਮਿਕਸ ਕਰਕੇ ਸੰਤ ਧੂੜ, ਗਿਆਨ ਕੀ ਆਂਧੀ ਸੰਤ ਰੇਣ ਪੈਦਾ ਕਰਕੇ ਬਾਹਰ ਭੇਜਦਾ ਹੈ। ਇਸੇ ਸੰਤ ਰੇਣ ਨੂੰ ਕਬੀਰ ਜੀ ਨੇ ਮੰਗਿਆ ਸੀ। 'ਹਉ ਮਾਂਗਉ ਸੰਤਨ ਰੇਨਾ'

ਬੋਲਣ ਸਮੇਂ ਗੁਰਮੁਖ ਅਲੱਖ ਅਪਾਰ (ਆਤਮ ਦੇਵ) ਦੀ ਖੋਜ ਬਾਰੇ ਹੀ ਕੁਝ ਦੱਸਿਆ ਕਰਦਾ ਹੈ। ਆਤਮ ਦੇਵ ਜੀ ਜਾਣਕਾਰੀ (ਗਿਆਨ) ਕਰਵਾਇਆ ਕਰਦਾ ਹੈ। ਪਰ ਗੁਰਮੁਖ ਦੀ ਗੱਲ ਸੁਨਣ ਵਾਲਾ ਜੇ ਮਾਇਆ ਦੇ ਤਿੰਨਾਂ ਗੁਣਾਂ ਦੀ ਮਹੱਤਤਾ ਅਪਣੇ ਅੰਦਰੋਂ ਮਿਟਾ ਦੇਵੇ, ਭਾਵ ਰਜੇ, ਤਮੋਂ, ਸਤੇ ਤਿੰਨਾਂ ਗੁਣਾਂ ਦੇ ਪ੍ਰਭਾਵ ਤੋਂ ਉਪਰ ਉਠ ਜਾਵੇ ਤਾਂ ਉਸ ਪੁਰਖ ਦਾ ਹੰਕਾਰ ਨਸ਼ਟ ਹੋ ਜਾਂਦਾ ਹੈ। ਬਸ਼ਰਤੇ ਕਿ ਉਹ ਗੁਰਮੁਖ ਦੀ ਦਸੀ ਹੋਈ ਗੱਲ ਨੂੰ ਆਪਣੇ ਹਿਰਦੇ ਵਿਚ ਵਸਾ ਲਵੇ। ਉਸਤੋਂ ਪਿੱਛੋਂ ਸੁਨਣ ਵਾਲੇ ਦੀ ਅਵਸਥਾ ਭੀ ਬਦਲ ਜਾਂਦੀ ਹੈ, ਉਹ ਸਰਬ ਵਿਆਪੀ ਸਾਚ ਸ਼ਬਦ ਨੂੰ ਆਪਣੇ ਅੰਦਰ ਅਤੇ ਬਾਹਰ ਸਰਬ ਵਿਆਪਕ ਜਾਣ ਲੈਂਦਾ ਹੈ। ਵੇਖ ਲੈਂਦਾ ਹੈ। ਫਿਰ ਉਸਦਾ

ਮਾਇਆ ਦਾ ਮੇਹ ਨਸ਼ਟ ਹੋ ਕੇ, ਹਰਿ ਨਾਮ ਨਾਲ ਪਿਆਰ ਲੱਗ ਜਾਂਦਾ ਹੈ। ਜੁੜ ਜਾਂਦਾ ਹੈ।

‘ ਸੁਖਮਠਾ ਇੜਾ ਪਿਗੁਲਾ ਬੂਝੈ ਜਾ ਆਪੈ ਅਲਖ ਲਖਾਏ’

ਉਸਤੋਂ ਪਿਛੋਂ ਇੜਾ ਪਿਗੁਲਾ ਸੁਖਮਨਾ ਦੀ ਸਮਝ ਆਉਂਦੀ ਹੈ। ਜਦਕਿ ਆਪ ਸੱਤ ਪੁਰਖ ਹਿਰਦੇ ਵਿਚ ਪ੍ਰਗਟ ਹੋਕੇ ਸੈਠ ਜਾਂਦਾ ਹੈ। ਏਥੇ ਸਤਿਗੁਰੂ ਜੀ ਦਾ ਭਾਵ ਇਹ ਹੈ ਕਿ ਇੜਾ ਪਿਗੁਲਾ ਅਤੇ ਸੁਖਮਨਾ ਸੁਗੀਰ ਦੀਆ ਤਿੰਨ ਨਾਜ਼ੀਆਂ ਜੋਗੀਆਂ ਨੇ ਮੰਨੀਆਂ ਹੋਈਆਂ ਸਨ, ਇਥੇ ਵੀ ਜੋਗੀਆਂ ਨੇ ਅਗਿਆਨਤਾ ਵੱਸ ਧੋਖਾ ਹੀ ਖਾਧਾ ਹੋਇਆ ਸੀ। ਗੁਰਮਤਿ ਅਨੁਸਾਰ ਇੜਾ ਕੁਬਾਧ ਦੁਰਮਤਿ ਹੀ ਹੈ। ਜਿਹੜੀ ਸੱਚ ਨੂੰ ਪ੍ਰਗਟ ਦੇਖ ਕੇ ਭੀ ਮੰਨਣ ਤੋਂ ਮੁੱਕਰ ਜਾਂਦੀ ਹੈ। ਪਿਗੁਲਾ ਮਨ ਨੂੰ ਮੰਨਿਆ ਗਿਆ ਹੈ। ਅਤੇ ਸੁਖਮਨਾ (ਮਨ ਨੂੰ ਸੁਖ ਦੇਣ ਵਾਲੀ) ਗੁਰਮਤਿ ਹੈ। ਜਿਸ ਵਿਚੋਂ ਮਨ ਨੂੰ ਅੰਮ੍ਰਿਤ ਨਾਮ ਦੀ ਪ੍ਰਾਪਤੀ ਹੁੰਦੀ ਹੈ। ਇਸ ਨਾਲ ਮਨ ਨੂੰ ਪਰਮ ਸੁਖ ਦੀ ਪ੍ਰਾਪਤੀ ਹੋਇਆ ਕਰਦੀ ਹੈ। ਗੁਰਬਾਣੀ ਵਿਚ ਭਰਾਤ ਬੇਣੀ ਜੀ ਦਸਦੇ ਹਨ :—

‘ਇੜਾ ਪਿਗੁਲਾ ਅਉਰ ਸੁਖਮਨਾ ਤੰਨਿ ਬਸਹਿ ਇਕ ਠਾਈ ॥

ਬੇਣੀ ਸੰਗਮੁ ਤਹ ਪਿਗਾਗੁ ਮਨੁ ਮਜਨੁ ਕਰੇ ਤਿਥਾਈ ॥

ਸੰਤਹੁ ਤਹਾ ਨਿੰਜਾਨ ਰਾਮੁ ਹੈ ॥

ਗੁਰ ਗਾਮਿ ਚੰਨੈ ਬਿਲਲਾ ਕੋਇ, ਤਹਾਂ ਨਿੰਜਾਨੁ ਰਾਮਈਆ ਹੈਓਇ ॥ (੫੭)

ਭਰਾਤ ਬੇਣੀ ਜੀ ਦੀਆਂ ਇਹਨਾਂ ਪੰਗਤੀਆਂ ਤੋਂ ਸਪਸ਼ਟ ਹੈ ਕਿ ਇੜਾ ਪਿਗੁਲਾ ਤੇ ਸੁਖਮਨਾ ਇਕੋ ਹੀ ਜਗ੍ਹਾ ਵਸਦੀਆਂ ਹਨ, ਕਦੇ ਭੀ ਅਲੱਗ ਅਲੱਗ ਨਹੀਂ ਹੁੰਦੀਆਂ। ਭਰਾਤ ਜੀ ਦਾ ਇਸ਼ਾਗਾ ਹਿਰਦੇ ਵੱਲ ਹੈ। ਜਿਥੇ ਮਨ, ਬੁਧ, ਅਤੇ ਸਾਚ ਸ਼ਬਦ (ਪ੍ਰਮੇਸ਼ਰ ਆਪ) ਤਿੰਨੋਂ ਹਰ ਵੇਲੇ ਇਕੱਠੇ ਵਸਦੇ ਹਨ। ਸਾਚ ਸ਼ਬਦ ਵਿਚੋਂ ਗੁਰਬਾਣੀ ਨਿਕਲਦੀ ਹੈ (ਪ੍ਰਗਟ ਹੁੰਦੀ ਹੈ) ਅਤੇ ਮਨ ਅੰਦਰੋਂ ਕਲਪਨਾ ਬੁਧੀ ਜੇ ਸਾਚ ਸ਼ਬਦ ਨਾਲ ਜੜ ਜਾਵੇ ਤਾਂ ਮਨ ਨੂੰ ਬਦਲ ਕੇ ਗੁਰਮੁਖ ਬਣਾ ਦਿੰਦੀ ਹੈ। ਜੇ ਮਨ ਨਾਲ ਹੀ ਜੜੀ ਰਹੇ ਤਾਂ ਕਬਾਧਿ (ਦਰਮਤਿ) ਕਹਾਉਂਦੀ ਹੈ। ਤਿੰਨੇ ਹਰ ਵੇਲੇ ਇਕੋ ਜਗ੍ਹਾ ਹਿਰਦੇ ਵਿਚ ਵਸਿਆ ਕਰਦੇ ਹਨ। ਕੇਵਲ ਹਉਮੈ ਦੀ ਦੀਵਾਰ (ਭਰਮ ਦਾ ਪਰਦਾ) ਹੀ ਇਨ੍ਹਾਂ ਨੂੰ ਅਲੱਗ ਕਰਦਾ ਹੈ। ਹਿਰਦੇ ਵਿਚਲਾ ਸੱਚ ਤਾਂ ਮਨ ਦੀ ਸਾਰੀ ਕਰਤੂਤ ਨੂੰ ਦੇਖਦਾ ਰਹਿੰਦਾ ਹੈ। ਪਰ ਮਨ ਅਤੇ ਕੁਬਾਧਿ ਨੂੰ ਇਹ ਨਹੀਂ ਦਿਸਦਾ ਹੁੰਦਾ, ਜਿਵੇਂ ਕਿ ਫੁਰਮਾਣ ਹੈ :— ‘ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ’

ਭਾਵੋਂ ਗੁਰਬਾਣੀ ਵਿਚ ਸਭ ਕੁਝ ਸਪਸ਼ਟ ਹੈ। ਫਿਰ ਵੀ ਸੈਂਕੜੇ ਸਾਲਾਂ ਤੋਂ ਸੱਚ ਦੇ ਦੌਖੀਆਂ ਨੇ (ਗੁਰੂ ਕੇ ਦੌਖੀਆਂ ਨੇ) ਸੱਚ ਉਤੇ ਪੜਦਾ ਪਾਉਣ ਦੀਆਂ ਕੋਸ਼ਿਸ਼ਾਂ

ਜਾਣੀ ਰਖੀਆਂ ਹੋਈਆਂ ਹਨ। ਸਿੱਖੀ ਭੇਸ ਵਿਚ ਅੱਜ ਦੇ ਅੱਖੋਤੀ ਸੰਤ, ਨਕਲੀ ਬ੍ਰਹਮ—ਗਿਆਨੀ ਏਸੇ ਕਾਰਜ ਨੂੰ ਅੱਜ ਵੀ ਸਰ-ਅੰਜਾਮ ਦੇ ਰਹੇ ਹਨ।

ਇਸ ਪਦੇ ਦੇ ਅੰਤ ਵਿਚ ਸਤਿਗੁਰੂ ਜੀ ਆਖਦੇ ਹਨ ਕਿ ਇਸ ਇੜਾ ਪਿੰਗੁਲਾ ਸੁਖਮਨਾ ਤੋਂ ਤਾਂ ਹਾਰਮੁਖ ਦੀ ਅਵਸਥਾ ਬਹੁਤ ਉਪਰ ਹੁੰਦੀ ਹੈ। ਜਦੋਂ ਮਨ ਸਾਚਾ ਹੋ ਜਾਂਦਾ ਹੈ ਤਾਂ ਉਹ ਸਾਚ ਸਬਦ ਅੰਦਰ ਹੀ ਅਭੇਦ ਹੋ ਜਾਂਦਾ ਹੈ। ਇੜਾ ਪਿੰਗੁਲਾ ਸੁਖਮਨਾ ਜੋਗੀਆਂ ਵਾਲੀ ਸਮਾਣੀ ਨੂੰ ਸਤਿਗੁਰੂ ਜੀ ਨੇ ਨੀਵੀਂ ਪੱਧਰ ਦੀ ਭਰਤੀ ਆਖ ਦਿਤਾ ਹੈ। ਕਿਉਂਕਿ ਜੋਗੀਆਂ ਦੀਆਂ ਮੌਨੀਆਂ ਹੋਈਆਂ ਇੜਾ, ਪਿੰਗੁਲਾ ਅਤੇ ਸੁਖਮਨਾ ਤਿੰਨੇ ਬਾਹਰਲੇ ਸਰੀਰ ਦੀਆਂ ਹੀ ਤਿੰਨ ਨਾਡੀਆਂ ਹਨ। ਇਹਨਾਂ ਨਾਲ ਜੁੜੇ ਰਹਿਣਾ ਮਾਇਆ ਨਾਲ ਜੁੜੇ ਰਹਿਣਾ ਹੀ ਹੈ। ਜਿਹੜੇ ਲੋਕ ਤ੍ਰਿਕੁਟੀ ਵਿਚ ਸੁਰਤ ਟਿਕਾਉਣ ਵਾਲੇ ਹਨ ਯਾ ਤ੍ਰਿਕੁਟੀ ਵਿਚ ਸੁਰਤ ਟਿਕਾ ਕੇ ਕੁਝ ਪ੍ਰਾਪਤੀ ਦੀਆਂ ਗਲਾਂ ਕਰਦੇ ਹਨ। ਗੁਰਬਾਣੀ ਉਨ੍ਹਾਂ ਨੂੰ ਸੈਤਾਨ ਦੀਆਂ ਗਲਾਂ ਹੀ ਮੰਨਦੀ ਹੈ।

ਮਨ ਕਾ ਜੀਉ ਪਵਨੁ ਕਥੀਐ, ਪਵਨੁ ਕਹਾ ਰਸੁ ਖਾਈ ॥
 ਗਿਆਨ ਕੀ ਮੁਦ੍ਦਾ ਕਵਨ ਅਉਧੁ, ਸਿਧ ਕੀ ਕਵਨ ਕਮਾਈ ॥
 ਬਿਨੁ ਸਬਦੈ ਰਸੁ ਨ ਆਵੈ ਅਉਧੁ, ਹਉਮੈ ਪਿਆਸ ਨ ਜਾਈ ॥
 ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਆਘਾਈ ॥
 ਕਵਨ ਬੁਧਿ ਜਿਤੁ ਅਸਥਿਰੁ ਰਹੀਐ, ਕਿਤੁ ਭੋਜਨਿ ਤ੍ਰਿਪਤਾਸੈ ॥
 ਨਾਨਕ ਦੁਖੁ ਸੁਖੁ ਸਮ ਕਰਿ ਜਪੈ ਸਤਿਗੁਰੁ ਤੇ ਕਾਲੁ ਨ ਗ੍ਰਾਸੈ ॥੬੧॥

ਇਸ ਪਦੇ ਦੀ ਪਹਿਲੀ ਪੰਗਤੀ ਵਿਚ ਸਤਿਗੁਰੂ ਜੀ ਨੇ ਜੋਗੀਆਂ ਨੂੰ ਸਵਾਲ ਕੀਤਾ ਹੈ ਕਿ ਤੁਸੀਂ ਪਵਨੁ ਵਾਯੁ (ਹਵਾ) ਨੂੰ ਮਨ ਦਾ ਜੀਵਨ ਆਖਦੇ ਹੋ, ਜਿਹੜੀ ਕਿ ਜੜ੍ਹ ਮਾਇਆ ਹੀ ਹੈ, ਜਦਕਿ ਮਨ ਚੇਤਨ ਹੈ। ਮਨ ਹਵਾ ਵਿਚੋਂ ਜੀਵਨ ਕਿਵੇਂ ਪ੍ਰਾਪਤ ਕਰਦਾ ਹੈ ਅਤੇ ਦਸੇ ਹਵਾ ਕਿਹੜਾ ਰਸ ਖਾਂਦੀ ਹੈ। ਦੁਜੀ ਗਲ ਇਹ ਹੈ ਕਿ ਜੇ ਗਿਆਨ ਦੀ ਮੁਦ੍ਦਾ ਧਾਰਨ ਕਰਨੀ ਹੋਵੇ ਤਾਂ ਦਸੇ ਉਹ ਕੈਸੀ ਹੁੰਦੀ ਹੈ। ਅਤੇ ਸਿੱਧ ਦੀ ਕਮਾਈ ਕੀ ਹੁੰਦੀ ਹੈ। ਆਪਣੇ ਵਲੋਂ ਸਤਿਗੁਰੂ ਜੀ ਆਖ ਰਹੇ ਹਨ ਕਿ ਹੇ ਜੋਗੀ ਉਪਦੇਸ਼ ਤੋਂ ਬਿਨਾਂ ਰਸ ਪ੍ਰਾਪਤ ਨਹੀਂ ਹੋ ਸਕਦਾ। ਗਿਆਨ ਰਸ ਦੀ ਪ੍ਰਾਪਤੀ ਤੋਂ ਬਿਨਾਂ ਹਉਮੈ ਦੀ ਪਿਆਸ ਨਹੀਂ ਮਿਟ ਸਕਦੀ। ਜਿਨ੍ਹਾਂ ਨੂੰ ਉਪਦੇਸ਼ ਦਾ ਰੰਗ ਚੜ੍ਹ ਜਾਂਦਾ ਹੈ, ਭਾਵ ਸੱਚੇ ਗੁਰੂ ਦੇ ਉਪਦੇਸ਼ ਵਿਚੋਂ ਜਿਨ੍ਹਾਂ ਨੂੰ ਸਚ ਦਾ ਰੰਗ ਚੜ੍ਹ ਜਾਂਦਾ ਹੈ ਉਨ੍ਹਾਂ ਨੇ ਹੀ ਅੰਮ੍ਰਿਤ ਰਸ ਪ੍ਰਾਪਤ ਕੀਤਾ ਹੈ। ਅਤੇ ਉਹਨਾਂ ਦਾ ਹਿਰਦਾ ਸੱਚ ਰਸ ਨਾਲ ਭਰਪੂਰ ਹੋ ਕੇ ਅੰਮ੍ਰਿਤਸਰ ਬਣ ਜਾਂਦਾ ਹੈ। 'ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ'। ਇਹ ਸਵਾਲ ਜੋਗੀਆਂ ਦਾ ਹੈ। ਜੋਗੀ ਪੁਛਦੇ ਹਨ ਕਿ ਉਹ ਕੈਸੀ ਬੁਧਿ ਹੈ ਜਿਸ ਨਾਲ ਮਨ ਟਿਕ ਜਾਂਦਾ ਹੈ ਯਾ ਟਿਕਿਆ ਰਹਿੰਦਾ

ਹੈ। ਅਤੇ ਉਹ ਭੋਜਨ ਕੈਸਾ ਹੈ ਜਿਸ ਨਾਲ ਮਨ ਦੀ ਭੁਖ ਅਤੇ ਤ੍ਰਿਸ਼ਨਾ ਮਿਟ ਜਾਂਦੀ ਹੈ। ਸਤਿਗੁਰ ਜੀ ਦਾ ਉਤਰ ਹੈ ਕਿ ਸਤਿਗੁਰੂ ਦੇ ਉਪਦੇਸ਼ ਨਾਲ ਮਨ ਦੁਖ ਸੁਖ ਨੂੰ ਬਚਾਬਚ ਸਮਝਣ ਲੱਗ ਪੈਂਦਾ ਹੈ। ਅਤੇ ਫਿਰ ਕਾਲ ਉਸਨੂੰ ਖਾ ਨਹੀਂ ਸਕਦਾ।

'ਰੰਗਿ ਨਹੀਂ ਰਤਾ ਰਸਿ ਨਹੀਂ ਮਾਤਾ ॥
ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥
ਬਿਦੁ ਨ ਰਾਖਿਆ ਸਬਦੁ ਨ ਭਾਖਿਆ ॥
ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥
ਅਕਥ ਕਥਾ ਲੇ ਸਮ ਕਰਿ ਰਹੈ ॥
ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥'

ਇਸ ਤੋਂ ਪਿਛਲੇ ਪਦੇ ਵਿਚ ਸਤਿਗੁਰੂ ਜੀ ਨੇ ਆਖਿਆ ਹੈ 'ਬਿਨੁ ਸਬਦੈ ਰਸੁ ਨ ਆਵੈ ਅਉਧੁ ਹਉਮੈ ਪਿਆਸ ਨ ਜਾਈ' ਜਿਸਤੋਂ ਉਨ੍ਹਾਂ ਦਾ ਭਾਵ ਸੀ ਕਿ ਜਿਸ ਸ਼ਬਦ ਨੂੰ ਅਸੀਂ ਗ੍ਰਹਿਣ ਕਰਨਾ ਹੈ, ਉਸ ਵਿਚੋਂ ਰਸ ਆਉਣਾ ਚਾਹੀਦਾ ਹੈ। ਰਸ ਤਾਂ ਕਿਸੇ ਸਾਰਥਕ ਸ਼ਬਦ (ਉਪਦੇਸ਼) ਵਿਚੋਂ ਹੀ ਆ ਸਕਦਾ ਹੈ। ਜੋਰੀ ਜਿਹੜਾ ਸ਼ਬਦ ਸੁਣਦੇ ਸਨ, ਉਹ ਖੁਦ ਆਪ ਭੀ ਉਸ ਵਿਚੋਂ ਕਿਸੇ ਰਸ ਦੀ ਪ੍ਰਾਪਤੀ ਨਹੀਂ ਸਨ ਮੰਨਦੇ। ਉਨ੍ਹਾਂ ਦਾ ਕਹਿਣਾ ਸੀ ਕਿ ਜੋਗ ਤਾਂ ਅਲੂਣੀ ਸਿਲ ਚੱਟਣ ਸਮਾਨ ਹੈ। ਅੱਜ ਭੀ ਲੋਗ ਅਜਿਹੀ ਹੀ ਧਾਰਨਾ ਦਾ ਪ੍ਰਚਾਰ ਕਰਦੇ ਹਨ। ਗੁਰਬਾਣੀ ਨੇ ਭੀ ਇਸੇ ਗੱਲ ਦੀ ਪ੍ਰੇੜਤਾ ਕੀਤੀ ਹੈ, 'ਸਿਲ ਜੋਗ ਅਲੂਣੀ ਚਟੀਐ ॥' ਪਰ ਸੁਰਤ ਤਾਂ ਜਿਥੋਂ ਰਸ ਦੀ ਪ੍ਰਾਪਤੀ ਨਾ ਹੋਵੇ, ਉਥੇ ਜੁੜ ਹੀ ਨਹੀਂ ਸਕਦੀ। ਇਹੀ ਕਾਰਨ ਸੀ ਜੋਰੀਆਂ ਦੀ ਸੁਰਤ ਦੇ ਨਾ ਜੁੜਨ ਦਾ।

ਸਤਿਗੁਰੂ ਦੀ ਦਸਦੇ ਹਨ ਕਿ ਉਪਦੇਸ਼ ਵਿਚੋਂ ਹੀ ਰਸ ਪ੍ਰਾਪਤ ਹੋ ਸਕਦਾ ਹੈ। ਜਿਸ ਸ਼ਬਦ (ਉਪਦੇਸ਼) ਵਿਚੋਂ ਰਸ ਦੀ ਪ੍ਰਾਪਤੀ ਨਾ ਹੋਵੇ, ਉਸ ਸ਼ਬਦ ਨਾਲ ਹਉਮੈ ਅਤੇ ਤ੍ਰਿਸ਼ਨਾ ਦੀ ਪਿਆਸ ਤੋਂ ਖਿਹੜਾ ਨਹੀਂ ਛੁਟਿਆ ਕਰਦਾ। ਇਹੀ ਕਾਰਨ ਹੈ ਜੋਗ ਮੱਤ ਵਾਲਿਆਂ ਦੀ ਭੁਖ ਅਤੇ ਤ੍ਰਿਸ਼ਨਾ ਨਾ ਮਿਟਣ ਦਾ ਅਤੇ ਰਿਧੀਆਂ ਸਿਧੀਆਂ ਵਲ ਨੂੰ ਮੜ ਜਾਣ ਦਾ। ਜਿਸਨੂੰ ਸੱਚ ਦੇ ਉਪਦੇਸ਼ ਵਿਚੋਂ ਸੱਚ ਦਾ ਰੰਗ ਨਹੀਂ ਲੱਗਾ, ਉਸਨੂੰ ਸ਼ਬਦ (ਸੱਚ) ਦਾ ਰਸ ਕਿਵੇਂ ਪ੍ਰਾਪਤ ਹੋਇਆ ਮੰਨ ਸਕਦੇ ਹਾਂ। ਸਤਿਗੁਰੂ ਦਾ ਉਪਦੇਸ਼ ਹੀ ਉਹ ਅੰਮ੍ਰਿਤ ਹੁੰਦਾ ਹੈ ਜਿਸ ਵਿਚ ਸੱਚ (ਨਾਮ) ਦਾ ਰੰਗ ਘੁਲ ਕੇ ਸਤਿਗੁਰੂ ਦੇ ਹਿਰਦੇ ਵਿਚੋਂ, ਸਤਿਗੁਰੂ ਦੇ ਬਚਨਾਂ ਦੁਆਰਾ ਵਰਮਦਾ ਹੈ। ਜਿਸ ਉਤੇ ਇਸ ਰਸ ਦੀ ਕੋਈ ਬੂਦ ਛਿਗੀ ਹੀਨ ਹੋਵੇ, ਤਾਂ ਕਿਵੇਂ ਮੰਨ ਲਿਆ ਜਾਵੇ ਕਿ ਉਸਨੂੰ ਉਪਦੇਸ਼ ਦਾ ਰੰਗ ਵੀ ਚੜ੍ਹ ਗਿਆ ਹੋਵੇਗਾ, ਜੇ ਰੰਗ ਚੜ੍ਹ ਗਿਆ ਤਾਂ ਰਸ ਭੀ ਪ੍ਰਾਪਤ ਹੋ ਗਿਆ। ਇਹੀ ਗੱਲ ਸਤਿਗੁਰੂ ਜੀ ਕਹਿ ਕਰੇ ਹਨ, ਕਿ ਜਿਸ ਮੱਤ ਦੇ ਸ਼ਬਦ ਵਿਚੋਂ ਰਸ ਪ੍ਰਾਪਤ ਨਹੀਂ ਹੋ ਸਕਦਾ, ਉਸਦਾ ਰੰਗ ਭੀ ਨਹੀਂ ਚੜ੍ਹ ਸਕਦਾ।

ਗੁਰੂ ਅਮਰਦਾਸ ਜੀ ਨੇ ਜਦ ਕਿਹਾ ਸੀ, ' ਅਨੰਦੁ ਆਨੰਦੁ ਸਭੁ ਕੈ ਕਹੈਂ
 ਅਨੰਦੁ ਗੁਰੂ ਤੇ ਜਾਣਿਆ ॥' ਤਾਂ ਉਨ੍ਹਾਂ ਨੇ ਭੀ ਇਨ੍ਹਾਂ ਅਖਾਉਤੀ ਸੰਤਾਂ ਦਾ ਭਾਵੇਂ
 ਉਹ ਜੋਗੀ ਸਨ ਜਾਂ ਵੈਸ਼ਨੂੰ ਭਗਤ ਦੇਨਾਂ ਦਾ ਹੀ ਝੁਠ ਨੰਗਾ ਕੀਤਾ ਸੀ ਉਨ੍ਹਾਂ ਨੇ ਦਸਿਆ
 ਸੀ ਕਿ ਹਿੰਦੇਸਤਾਨ ਅੰਦਰ, ਅਨੰਦ ਅਨੰਦ ਦੀਆਂ ਡੋਕੀਆਂ ਡੀਂਗਾਂ ਮਾਰਨ ਵਾਲੇ
 ਅਸਲੀ ਅਨੰਦ ਤੋਂ ਕੋਰੇ (ਖਾਲੀ) ਹਨ । ਕਿਉਂਕਿ ਉਨ੍ਹਾਂ ਵਿਚੋਂ ਕਿਸੇ ਨੂੰ ਵੀ ਨਾਮ
 ਦਾ ਰਸ (ਸਰ ਦਾ ਰਸ) ਨਹੀਂ ਮਿਲਿਆ । ਪਰ ਅਜ ਗੁਰੂ ਅੰਗਦ ਦੇਵ ਜੀ ਸਚੇ
 ਸਤਿਗੁਰ ਦੇ ਮਿਲਾਪ ਤੋਂ ਮੈਨੂੰ ਅਸਲੀ ਅਨੰਦ ਦਾ ਪਤਾ ਲਗਿਆ ਹੈ । ਇਹ ਸੀ
 ਹਾਲ ਉਸ ਵੇਲੇ ਹਿੰਦੇਸਤਾਨ ਦੇ ਸੰਤਾਂ ਦਾ ਅਤੇ ਅੱਜ ਤੱਕ ਭੀ ਉਨ੍ਹਾਂ ਦੇ ਪੈਰੋਕਾਰ,
 ਸੰਤ ਅਖਵਾਉਣ ਵਾਲਿਆਂ ਦਾ ਇਹੀ ਹਾਲ ਹੈ । ਕਿਉਂਕਿ ਇਨ੍ਹਾਂ ਲੇਗਾਂ ਦਾ ਧਰਮ
 ਤਾਂ ਸੱਚ ਵਿਰੋਧੀ ਪਹਿਲਾਂ ਤੋਂ ਹੀ ਹੈ । ਦਸਭ ਪਾਤਿਸ਼ਾਹ ਨੇ ਇਹ ਕਹਿ ਕੇ ਗਲ
 ਬਿਲਕੁਲ ਸਾਫ਼ ਕਰ ਦਿਤੀ ਸੀ, 'ਸੰਤ ਸਮੂਹ ਅਨੇਕ ਮਤੀਕੇ' ॥ ਸਾਰੇ ਹੀ ਦੇਸ ਕੇ
 ਦੇਖ ਰਹਿਓ, ਮਤ ਕੋਊ ਨ ਦੇਖੀਅਤ ਪ੍ਰਾਨਪਤੀ ਕੇ ॥ ਕਿ ਹਿੰਦੇਸਤਾਨ ਦੇ ਕਿਸੇ ਸੰਤ
 ਕੋਲ ਵੀ ਅੱਜ ਦੀ ਘੜੀ ਪ੍ਰਮੇਸਰ ਦਾ ਗਿਆਨ (ਮੱਤ) ਨਹੀਂ ਹੈ । ਹੁਣ ਇਹ ਸਮਝ
 ਨਹੀਂ ਆਉਂਦੀ ਕਿ ਅੱਜ ਆਪਣੇ ਆਪ ਨੂੰ ਸੰਤ ਕਹਾਉਣ ਵਾਲੇ ਸਿਖੀ ਭੇਖ ਧਰੀਆਂ
 ਕੋਲ ਗੁਰਮਤਿ ਦੀ ਸਮਝ ਕਿਥੋਂ ਆਈ । ਜਦ ਕਿ ਸੰਤ ਮੱਤ ਨੇ ਤਾਂ ਅਜ ਤੱਕ
 ਗੁਰਮਤਿ ਨੂੰ ਕਬੂਲ ਹੀ ਨਹੀਂ ਕੀਤਾ, ਉਹ ਤਾਂ ਸਗੋਂ ਗੁਰਮਤਿ ਨੂੰ ਕੁਰਾਏ ਪਾ ਦੇ
 ਣ ਦੇ ਉਪਰਾਲੇ ਹੀ ਕਰਦੇ ਰਹੇ ਹਨ । ਸ੍ਰੀ ਚੰਦ ਨੂੰ ਕੈਨ ਪਾੜ ਕੈ ਸੰਤ ਬਣਾ ਦੇ
 ਣ ਪਿੱਛੇ ਇਹੀ ਸਜ਼ਾ ਸੀ । ਇਸੇ ਲਈ ਅੱਜ ਦੇ ਇਹ ਅਖਾਉਤੀ ਸੰਤ, ਜੋਗੀਆਂ
 ਵਾਲੀਆਂ ਗੱਲਾਂ ਹੀ ਕਰਦੇ ਹਨ । ਗੁਰਮਤਿ ਦੀ ਤਾਂ ਇਨ੍ਹਾਂ ਨੂੰ ਅਜੇ ਤੱਕ ਸਮਝ ਹੀ
 ਨਹੀਂ ਆਈ ।

'ਹੰਗਿ ਨਹੀਂ ਰਾਤਾ ਰਸਿ ਨਹੀਂ ਮਾਤਾ ॥
 ਬਿਨੁ ਗੁਰ ਸਬਦੈ ਜਾਲਿ ਬਲਿ ਤਾਤਾ ॥'

ਸਤਿਗੁਰੂ (ਸਚੇ ਗੁਰੂ) ਦੇ ਉਪਦੇਸ਼ ਤੋਂ ਬਿਨੋਂ ਨਾ ਤਾਂ ਰਸ ਹੀ ਪ੍ਰਾਪਤ ਹੋ
 ਸਕਦਾ ਹੈ ਅਤੇ ਨਾ ਹੀ ਨਾਮ ਦਾ ਹੰਗਾ ਹੀ ਚੜ੍ਹ ਸਕਦਾ ਹੈ । ਉਪਦੇਸ਼ ਤੋਂ ਸੱਖਣਾ
 ਮਨ, ਮੋਹ ਮਾਇਆ ਦੀ ਅੱਗ ਵਿਚ ਸੜਦਾ ਰਹਿੰਦਾ ਹੈ । ਜਿਸਨੇ ਸੁਰਤ ਨੂੰ ਆਪਣੇ
 ਹਿਰਦੇ ਵਿਚ ਟਿਕਾ ਕੇ ਨਹੀਂ ਰੱਖਿਆ, ਉਸਨੇ ਅਜ ਤੱਕ ਆਪਣੇ ਹਿਰਦੇ ਵਿਚਲੀ
 ਆਵਸ਼ ਨੂੰ ਸੁਣਕੇ ਅਗੇ ਦੁਸਰਿਆਂ ਨੂੰ ਬੋਲ ਕੇ ਨਹੀਂ ਦਸਿਆ । ਜਿਨ੍ਹਾਂ ਨੇ (ਪਵਣ)
 ਮਨ ਨੂੰ ਨਹੀਂ ਸਾਧਿਆ ਉਨ੍ਹਾਂ ਨੂੰ ਸੱਚੇ ਨਾਮ ਦੀ ਭੁੱਖ ਨਹੀਂ ਲਗੀ । ਉਨ੍ਹਾਂ ਅੰਦਰ
 ਸੱਚ ਪ੍ਰਾਪਤੀ ਦੀ ਇਛਾ ਹੀ ਨਹੀਂ ਜਾਰੀ । ਜੇ ਕੋਈ ਆਪਣੇ ਹਿਰਦੇ ਵਿਚਲੇ ਸਾਚ
 ਸਬਦ (ਗੋਬਿੰਦ) ਨਾਲ ਸੁਰਤ ਜੋੜ ਲਵੇ ਤਾਂ ਉਸਨੂੰ ਅਨਹਦ ਨਾਦ ਦੀ ਅਕਥ ਕਥਾ
 ਪ੍ਰਾਪਤ ਹੋ ਜਾਂਦੀ ਹੈ । ਫਿਰ ਉਸਦੇ ਮਨ ਵਿਚ ਉਤਰਾਅ ਚੜ੍ਹਾ ਨਹੀਂ ਆਉਂਦੇ । ਉਹ
 ਅਡੋਲ ਹੋ ਜਾਂਦਾ ਹੈ । ਇਸਤੋਂ ਬਾਅਦ ਹੀ ਉਸਨੂੰ ਆਪਣਾ ਨਿਜ ਸਰੂਪ (ਆਤਮ-

ਰਾਮ) ਪ੍ਰਾਪਤ ਹੁੰਦਾ ਹੈ ਭਾਵ ਉਸਦੀ ਸੁਧਨ ਅਵਸਥਾ ਖਤਮ ਹੋ ਜਾਂਦੀ ਹੈ ਅਤੇ ਉਸਦਾ ਸੁਧਨਾ ਦੇਖ ਰਿਹਾ ਮਨ ਆਪਣੇ ਸਤ ਸਰੂਪ ਵਿਚ ਅਭੇਦ ਹੋ ਜਾਂਦਾ ਹੈ ।

'ਗੁਰ ਪਰਮਾਦੀ ਰੰਗੇ ਰਤਾ ॥ ਅੰਮ੍ਰਿਤੁ ਪੀਆ ਸਾਚੇ ਮਤਾ ॥
ਗੁਰ ਵੀਚਾਰੀ ਅਗਨਿ ਨਿਵਾਰੀ ॥ ਅਪਿਉ ਪੀਓ ਅਤਮ ਸੁਖ ਧਾਰੀ ॥
ਸਚੁ ਅਰਾਧਿਆ ਗੁਰਮੁਖਿ ਤਹੁ ਤਾਰੀ ॥ ਨਾਨਕ ਬੂਝੈ ਕੇ ਵੀਚਾਰੀ ॥੬੩॥

ਪਿਛਲੀ ਗੱਲ ਨੂੰ ਜਾਰੀ ਰੱਖਦੇ ਹੋਏ ਸਤਿਗੁਰੂ ਜੀ ਅਖ ਰਹੇ ਹਨ ਕਿ ਪ੍ਰਮੇਸ਼ਰ ਦੀ ਕਿਰਪਾ ਹੋ ਜਾਵੇ ਤਾਂ ਸੱਚ (ਨਾਮ) ਦਾ ਰੰਗ ਮਨ ਨੂੰ ਚੜ੍ਹ ਜਾਂਦਾ ਹੈ । ਮੁਲ ਤੁਧੁ ਵਿਚ ਮਨ ਦਾ ਸੁਭਾਅ ਸੱਚ ਵਿਰੋਧੀ ਹੈ । ਇਸੇ ਲਈ ਇਸਨੂੰ ਸੱਚ ਅੰਮ੍ਰਿਤ ਪਹਿਲਾਂ ਪਹਿਲਾਂ ਕਉੜਾ ਲਗਦਾ ਹੈ । ਫੁਰਮਾਨ ਹੈ, 'ਅੰਮ੍ਰਿਤ ਕਉਰਾ ਬਿਖਿਆ ਮੀਠੀ ॥ ਸਾਕਤ ਕੀ ਬਿਧਿ ਨੈਨਹੁ ਡੀਠੀ ॥ ਕੁੜਿ ਕਪਟਿ ਅਹੰਕਾਰਿ ਰੀਝਾਨਾ ॥ ਨਾਮੁ ਸਨਤ ਜਨੁ ਬਿਛੂਅ ਭਸਾਨਾ ॥' (੯੪੨) ਕੁੜ ਕਪਟ, ਠੰਗੀ ਠੌਰੀ, ਵਿਚ ਲਗੇ ਹੋਏ ਲੋਕ, ਸਚ ਦੀ ਗੱਲ ਨਹੀਂ ਸੁਣ ਸਕਦੇ । ਸੱਚ ਤਾਂ ਉਨ੍ਹਾਂ ਨੂੰ ਬਿਛੂ ਵਾਂਗੂ ਭਸਣ ਵਾਲਾ ਭਾਸਦਾ ਹੈ । ਪਰ ਪ੍ਰਮੇਸ਼ਰ ਦੀ ਕਿਰਪਾ ਨਾਲ ਮਨ ਦਾ ਸੁਭਾਅ ਬਦਲ ਜਾਂਦਾ ਹੈ । ਠੰਗੀ ਠੌਰੀ ਛੱਡ ਦਿੰਦਾ ਹੈ । ਫਿਰ ਉਸਨੂੰ ਗੁਰ ਉਪਦੇਸ਼ ਵਿਚ ਭਿੱਜ ਜਾਣ ਦਾ ਸੁਭਾਅ ਪ੍ਰਾਪਤ ਹੁੰਦਾ ਹੈ । ਸਚ ਦਾ ਰੰਗ, ਕਦੇ ਫਿਕਾ ਨ ਪੈਣ ਵਾਲਾ, ਉਸਨੂੰ ਚੜ੍ਹ ਜਾਂਦਾ ਹੈ । ਸਬਦ ਗੁਰੂ ਦੀ ਬੀਚਾਰ ਵਿਚੋਂ ਪ੍ਰਾਪਤ ਹੋਣ ਵਾਲਾ ਨਾਮ ਰਸ, ਭ੍ਰਿਸ਼ਨਾ ਦੀ ਅੱਗ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਗੁਰਮੁਖ 'ਅਪਿਉ ਪੀਓ' ਭਾਵ ਅਜਿਹਾ ਅੰਮ੍ਰਿਤ ਰਸ ਪੀਂਦਾ ਰਹਿੰਦਾ ਹੈ, ਜਿਸਨੂੰ ਬਾਹਰਲੇ ਸਰੀਰ ਦੇ ਮੂੰਹ ਦੁਆਰਾ ਨਹੀਂ ਪੀਤਾ ਜਾ ਸਕਦਾ ਭਾਵ ਜਿਸਦੇ ਪੀਣ ਲਈ ਬਾਹਰਲੇ ਸਰੀਰ ਦੇ ਮੂੰਹ ਦੀ ਕੋਈ ਲੋੜ ਨਹੀਂ ਹੁੰਦੀ । ਇਹ ਗੱਲ ਸਤਿਗੁਰੂ ਜੀ ਨੇ ਜਾਣ ਬੱਝ ਕੇ ਆਈ ਹੈ । ਕਿਉਂਕਿ ਨਕਲੀ ਸੰਤ ਮੂੰਹ ਨਾਲ ਨਾਮ ਜਪਣ ਦਾ ਭੁਲੇਖਾ ਉਸ ਵੇਲੇ ਭੀ ਖਾ ਰਹੇ ਸਨ ਅਤੇ ਅੱਜ 'ਅਪਿਉ ਪੀਓ' ਕਹਿਣ ਦੇ ਬਾਵਜੂਦ ਵੀ ਇਨ੍ਹਾਂ ਨੂੰ ਸਮਝ ਨਹੀਂ ਆਈ । ਜੇ ਗੁਰਬਾਣੀ ਨੂੰ ਈਮਾਨਦਾਰੀ ਨਾਲ ਸਮਝ ਕੇ ਮੰਨ ਲਿਆ ਜਾਵੇ, ਤਾਂ ਫਿਰ ਸਿਖੀ ਦੇ ਸਾਰੇ ਸੰਸਾਰ ਅੰਦਰ ਨ ਫੈਲਣ ਦਾ ਕੋਈ ਕਾਰਨ ਹੀ ਨਹੀਂ । ਸਿਖੀ ਦੇ ਫੈਲਣ ਵਿਚ ਖੜੋਤ ਤੁਂ ਕੇਵਲ ਇਸ ਲਈ ਹੀ ਹੈ ਕਿ ਅਜੇ ਤੱਕ ਸਿਖਾਂ ਨੂੰ ਹੀ ਗੁਰਮਤਿ ਦੀ ਸਹੀ ਸਮਝ ਨਹੀਂ ਆਈ । ਇਕ ਗੱਲ ਜਿਹੜੀ ਕਿ ਅਸੀਂ ਇਥੇ ਲਿਖਣ ਵਿਚ ਅਤਿ ਖੁਸ਼ੀ ਮਹਿਸੂਸ ਕਰਦੇ ਹਾਂ, ਉਹ ਇਹ ਹੈ ਕਿ ਨਵੰਬਰ 1998 ਦੇ 'ਗੁਰਮਤਿ ਪ੍ਰਕਾਸ਼' ਅੰਕ ਵਿਚ, ਜਿਹੜਾ ਕਿ ਧਰਮ ਪਰਚਾਰ ਕਮੇਟੀ ਅੰਮ੍ਰਿਤਸਰ ਵਲੋਂ ਪ੍ਰਕਾਸ਼ਤ ਹੁੰਦਾ ਹੈ, ਸੰਪਾਦਕੀ ਲੇਖ ਛਾਪਿਆ ਸੀ,

ਜਿਸ ਵਿਚ ਸੰਪਦਕ ਨੇ ਸਿਖੀ ਦੇ ਸਹੀ ਰੂਪ ਵਿਚ ਨਾ ਪਰਚਾਰੇ ਜਾਣ ਨੂੰ ਮੰਨਿਆ ਹੈ। ਉਹਨਾਂ ਨੇ ਲਿਖਿਆ ਹੈ ਕਿ ਪਿਛਲੇ ਢਾਈ ਤਿੰਨ ਸੌ ਸਾਲ ਤੋਂ ਸਿਖੀ (ਗੁਰਮਤਿ) ਦਾ ਪਰਚਾਰ ਸਨਾਤਨੀ ਮੱਤ ਦੇ ਪ੍ਰੇਮੀ ਸਿਖਾਂ ਨੇ ਦਿਸ਼ਾਹੀਨ ਕਰ ਰੱਖਿਆ ਹੈ। ਅਸੀਂ ਉਨ੍ਹਾਂ ਦੇ ਇਸ ਕਥਨ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ ਅਤੇ ਆਸ ਕਰਦੇ ਹਾਂ ਕਿ ਗੁਰਮਤਿ ਪ੍ਰਚਾਰ, ਭਵਿਖ ਵਿਚ ਨਵੀਆਂ ਪੁਲਾਂਘਾਂ ਪੁੱਟਦਾ ਹੋਇਆ ਬਹੁਤ ਤੇਜ਼ੀ ਨਾਲ ਗੁਰਬਾਣੀ ਦੇ ਸੱਚ ਨੂੰ ਸਮਝ ਕੇ, ਦੁਨੀਆਂ ਸਾਹਮਣੇ ਪਰਗਟ ਕਰ ਦੇਣ ਵਿਚ ਸਫਲ ਹੋਵੇਗਾ। ਤਦ ਹੀ, ਉਪਰੋਕਤ ਪਦੇ ਵਿਚ ਦੱਸੀ ਹੋਈ ਅਵਸਥਾ ਸਿਖਾਂ ਦੀ ਬਣ ਸਕੇਗੀ।

ਜਿਹੜੇ ਗੁਰਸਿਖ ਗੁਰਮਤਿ ਦਾ ਸਹੀ ਸੁਰੂਪ ਸਮਝ ਲੈਣਗੇ, ਉਹ ਇਸ ਵਿਚਲੇ ਨਾਮ ਰਸ ਨੂੰ ਪੀ ਕੇ ਅਤਮ ਸੁਖ ਦੀ ਅਵਸਥਾ ਨੂੰ ਪ੍ਰਾਪਤ ਕਰ ਲੈਣਗੇ। ਉਸਤੋਂ ਪਿਛੋਂ ਹੀ 'ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥ ਨਾਨਕ ਬੁੜੈ ਕੇ ਵੀਚਾਰੀ ॥' ਦੀ ਅਵਸਥਾ ਪ੍ਰਾਪਤ ਕਰ ਲੈਣਗੇ। ਉਨ੍ਹਾਂ ਦੇ ਅੰਦਰ ਸਚੇ ਨਾਮ (ਸੱਚ) ਦੀ ਭੁੱਖ ਜਾਗੇ ਗੀ ਅਤੇ ਉਹ ਗੁਰਮੁਖ ਮਾਇਆ ਤੋਂ ਨਿਰਲੇਪ ਹੋ ਕੇ ਭਵਸਾਗਰ ਉਪਰ ਤਰਦੇ ਰਹਿਣਗੇ। ਅੰਤ ਵਿਚ ਸਤਿਗੁਰੂ ਜੀ ਆਖ ਰਹੇ ਹਨ ਕਿ ਇਹ ਸਭ ਕੁਝ ਤਾਂ ਕੇ ਵਲ ਸ਼ਬਦ ਵਿਚਾਰਨ ਉਪਰੰਤ ਹੀ ਸੰਭਵ ਹੈ। ਗੁਰਬਾਣੀ ਦੀ ਗਹਿਰਾਈ ਨਾਲ ਵਿਚਾਰ ਕਰਨ ਨਾਲ ਹੀ ਅਜਿਹੀ ਅਵਸਥਾ ਦੀ ਪ੍ਰਾਪਤੀ ਹੈ ਸਕਦੀ ਹੈ।

'ਇਹੁ ਮਨੁ ਮੈਗਾਲੁ ਕਹਾ ਬਸੀਅਲੇ, ਕਹਾ ਬਸੈ ਇਹੁ ਪਵਨਾ ॥
 ਕਹਾ ਬਸੈ ਸੁ ਸਬਦੁ ਅਉਧੁ, ਤਾ ਕਉ ਚੂਕੈ ਮਨ ਕਾ ਭਵਨਾ ॥
 ਨਦਰਿ ਕਰੇ ਤਾਂ ਸਤਿਗੁਰੂ ਮੇਲੇ, ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥
 ਆਪੈ ਆਪੁ ਖਾਇ ਤਾ ਨਿਰਮਲ ਹੋਵੈ, ਧਾਵਤੁ ਵਰਜਿ ਰਹਾਏ ॥
 ਕਿਉ ਮੂਲੁ ਪਛਾਣੈ ਆਤਮੁ ਜਾਣੈ, ਕਿਉ ਸਸਿ ਘਰਿ ਸੂਰੁ ਸਮਾਵੈ ॥
 ਗੁਰਮੁਖਿ ਹਉਮੈ ਵਿਚਹੁ ਖੋਵੈ, ਤਉ ਨਾਨਕ ਸਹਜਿ ਸਮਾਵੈ ॥੯੪॥'

ਅਠਵੰਜਵੇਂ ਪਦੇ ਤੋਂ ਪਿਛੋਂ ਚਰਚਾ ਦਾ ਦੇਰ ਅਤਿ ਸੂਖਮ ਮੰਡਲ ਵਿਚ ਪਹੁੰਚ ਗਿਆ ਲਗਦਾ ਹੈ। ਜੋਗੀਆਂ ਦਾ ਆਖਰੀ ਤੀਰ ਤਾਂ ਅਠਵੰਜਵੇਂ ਪਦੇ ਵਿਚ ਹੀ ਚਲ ਚੁੱਕਾ ਸੀ। ਹੁਣ ਤਾਂ ਸਤਿਗੁਰੂ ਜੀ ਆਪਣੇ ਕੋਲੋਂ ਹੀ ਸਵਾਲ ਉਠਾ ਕੇ, ਖੁਦ ਹੀ ਉਸਦਾ ਉਤਰ ਦੇ ਰਹੇ ਹਨ। ਜੋਗੀਆਂ ਨੂੰ ਸਤਿਗੁਰੂ ਜੀ ਆਖ ਰਹੇ ਹਨ ਕਿ (ਮੈਗਾਲ) ਮਲੀਨ ਮਨ ਅਤੇ ਕਲਪਨਾ (ਪਵਨਾ) ਦਾ ਵਾਸਾ ਕਿਸ ਸਥਾਨ ਤੇ ਹੁੰਦਾ ਹੈ ਅਤੇ ਸਰੀਰ ਵਿਚ ਆਵਾਗਾਵਣ ਨੂੰ ਮਿਟਾ ਦੇਣ ਵਾਲਾ ਸ਼ਬਦ ਕਿਹੜੀ ਜਗ੍ਹਾ ਉਤੇ ਪਰਗਟ ਹੁੰਦਾ ਹੈ। ਜੋਗੀ ਸ਼ਬਦ ਦਾ ਵਾਸਾ ਤਿਕੁਟੀ ਵਿਚ ਮੰਨਦੇ ਸੀ। ਭਾਵੇਂ ਉਨ੍ਹਾਂ ਨੂੰ ਇਸਦੇ ਨਿਸ਼ਚਤ ਸਥਾਨ ਬਾਬੇ ਸੰਕਾ ਬਣੀ ਹੋਈ ਸੀ। ਪਰ ਮਨ ਭੀ ਤਿਕੁਟੀ ਅੰਦਰ ਹੀ ਧਿਆਨ ਟਿਕਾ ਕੇ ਕਲਪਨਾ ਨੂੰ ਰੋਕਣ ਦੇ ਜਤਨ ਕਰਦਾ ਸੀ। ਕਿਉਂਕਿ ਕਲਪਨਾ ਦਾ ਜਨਮ ਸਥਾਨ

ਤ੍ਰਿਕੁਟੀ ਹੀ ਹੈ। ਇਥੇ ਸਤਿਗੁਰੂ ਜੀ ਨੇ ਅਤਿ ਸੁਖਮ ਸਮੱਸਿਆ ਜੋਰੀਆਂ ਲਈ ਖੜੀ ਕਰ ਦਿੱਤੀ। ਉਹ ਇਉਂ ਕਿ ਕਲਪਨਾ ਅਤੇ ਸ਼ਬਦ ਇਕੋ ਮੰਡਲ ਦੇ ਵਾਸੀ ਕਿਵੇਂ ਹੋ ਸਕਦੇ ਹਨ। ਕਲਪਨਾ ਮਾਇਆ ਦੇ ਪ੍ਰਭਾਵ ਤੋਂ ਪੈਦਾ ਹੋਣ ਵਾਲਾ ਸ਼ਬਦ ਹੈ। ਇਸ ਲਈ ਤ੍ਰਿਕੁਟੀ ਮਾਇਆ ਦੇ ਅੰਦਰ ਹੀ ਹੋਣੀ ਚਾਹੀਦੀ ਹੈ, ਅਤੇ ਜਿਹੜਾ ਸ਼ਬਦ ਜੋਰੀ ਸੁਣਦੇ ਹਨ, ਉਹ ਸ਼ਬਦ ਭੀ ਮਾਇਆ ਤੋਂ ਉਪਜਣ ਵਾਲਾ ਹੋਣਾ ਚਾਹੀਦਾ ਹੈ। ਉਸ ਨਾਲ ਜੜਨੇ ਵਾਲੇ ਮਾਇਆ ਨਾਲ ਹੀ ਜੜੇ ਰਹਿਣਗੇ ਅਤੇ ਇਸ ਮਾਇਆ ਤੋਂ ਖਹਿੜਾ ਨਹੀਂ ਛੁਡਾ ਸਕਣਗੇ। ਜੋਗੀ ਖੁਦ ਭੀ ਮੰਨਦੇ ਸਨ ਕਿ ਜਿਸ ਸ਼ਬਦ ਨੂੰ ਉਹ ਸੁਣਦੇ ਹਨ, ਉਸਦਾ ਰੂਪ ਤਾਂ ਮਾਇਆ ਹੀ ਪ੍ਰਤੀਤ ਹੁੰਦਾ ਹੈ, ਪਰੰਤੂ ਮਨ ਦੀ ਇਕਾਗਰਤਾ ਲਈ ਹੋਰ ਸਾਡੇ ਕੋਲ ਕੋਈ ਸਾਧਨ ਨਹੀਂ।

‘ਕਹਾ ਬਸੈ ਸੁ ਸ਼ਬਦ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥’

ਉਪਰੋਕਤ ਪ੍ਰਸ਼ਨ ਦਾ ਸਹੀ ਉਤੇਰ ਦਸਦੇ ਹੋਏ ਸਤਿਗੁਰੂ ਜੀ ਆਖਦੇ ਹਨ ਕਿ ਆਉ ਤੁਹਾਨੂੰ ਦਸੀਏ ਕਿ ਉਸ ਸ਼ਬਦ ਦਾ ਵਾਸਾ ਕਿਥੇ ਹੁੰਦਾ ਹੈ। ਜਿਸ ਨਾਲ ਆਵਾਗਵਣ ਮਿਟਦਾ ਹੈ। ਅਗਲੀ ਪੰਗਤੀ ਵਿਚ ਸਤਿਗੁਰੂ ਜੀ ਆਖ ਰਹੇ ਹਨ ਕਿ ਜੇ ਪ੍ਰਮੇਸ਼ਰ ਦੀ ਕ੍ਰਿਪਾ ਹੋ ਜਾਵੇ, ਤਾਂ ਹਿਰਦੇ (ਨਿਜ ਘਰ) ਵਿਚੋਂ ਸ਼ਬਦ ਗੁਰੂ ਪਰਗਟ ਹੋ ਜਾਂਦਾ ਹੈ ਅਤੇ ਮਨ ਤ੍ਰਿਕੁਟੀ ਦੋਂ ਸਦਾ ਲਈ ਧਿਆਨ ਛਡਕੇ ਆਪਣੇ ਨਿਜ ਘਰ (ਹਿਰਦੇ) ਵਿਚ, ਅਪਣੇ ਮੂਲ ਸਾਚ ਸ਼ਬਦ ਨਾਲ ਜੜ ਜਾਂਦਾ ਹੈ, ਫਿਰ ਝੂਠ ਸ਼ਬਦ (ਕਲਪਨਾ) ਇਸ ਥਾਂ ਤੇ ਪਰਗਟ ਹੀਨ ਨਹੀਂ ਹੋ ਸਕਦਾ। ਕਿਉਂਕਿ ਉਸਦੇ ਪਰਗਟ ਹੋਣ ਦਾ ਸਥਾਨ ਤ੍ਰਿਕੁਟੀ ਹੀ ਹੈ। ਇਸੇ ਲਈ ਗੁਰਬਾਣੀ ਫਰਮਾਉਂਦੀ ਹੈ, ‘ਤ੍ਰਿਕੁਟੀ ਛੁਟੈ ਦਸਵਾ ਦਰੁ ਖੂਲੈ, ਤਾ ਮਨੁ ਖੀਵਾ ਭਾਈ ॥’ ਸਤਿਗੁਰੂ ਜੀ ਦਾ ਭਾਵ ਸਪਸ਼ਟ ਹੈ, ਤ੍ਰਿਕੁਟੀ ਅੰਦਰ ਬੈਠ ਕੇ ਕਲਪਨਾ ਕੰਟਰੋਲ ਨਹੀਂ ਕੀਤੀ ਜਾ ਸਕਦੀ। ਕਿਉਂਕਿ ਇਥੇ ਤਾਂ ਇਹ ਪੈਦਾ ਹੀ ਹੁੰਦੀ ਹੈ। ਇਸ ਨੂੰ (ਕੰਟਰੋਲ ਕਰਨ) ਰੋਕਣ ਲਈ ਤ੍ਰਿਕੁਟੀ ਦਾ ਤਿਆਗ ਕਰਕੇ ਮਨ ਨੂੰ ਆਪਣਾ ਧਿਆਨ, ਆਪਣੇ ਮੂਲ ਨਾਲ ਹਿਰਦੇ ਘਰ ਵਿਚ ਹੀ ਜੋੜਨਾ ਪਵੇਗਾ।

ਇਸ ਜਗ੍ਹਾ ਸਾਚ ਸ਼ਬਦ ਮਨ ਨੂੰ ਆਪਣੇ ਅੰਦਰ ਨਿਗਲ ਲੈਂਦਾ ਹੈ ਅਤੇ ਇਸਦੇ ਅੰਦਰਲੀ ਸਾਰੀ ਖੋਟ ਸਾਜ਼ ਕੇ, ਮਨ ਨੂੰ ਸ਼ੁੱਧ ਕਰਕੇ ਆਪਣੇ ਨਾਲ ਮਿਲਾ ਲੈਂਦਾ ਹੈ। ਤਦ ਉਪਰੰਤ ਸ਼ੁੱਧ ਮਨ ਅੰਦਰ ਮਾਇਆ ਦਾ ਪ੍ਰਵੇਸ਼ ਹੋ ਨਹੀਂ ਸਕਦਾ ਅਤੇ ਕਲਪਨਾ ਜਾਗਣ ਦਾ ਕਾਰਨ, ਮਾਇਆ ਮੋਹ ਹੀ ਸਮਾਪਤ ਹੋ ਜਾਂਦਾ ਹੈ।

ਅਗੇ ਸਤਿਗੁਰੂ ਜੀ ਆਖਦੇ ਹਨ ਕਿ, ‘ਕਿਉਂ ਮੂਲੁ ਪਛਾਣੈ ਆਤਮ ਜਾਣੈ.....

ਕਿ ਆਪਣੇ ਮੁਲ ਨੂੰ ਮਨ ਕਿਵੇਂ ਪਛਾਣਦਾ ਅਤੇ ਆਪਣੇ ਆਪ ਨੂੰ ਕਿਵੇਂ ਜਾਣਦਾ ਹੈ । ਜਿਸ ਤੋਂ ਪਿੱਛੋਂ (ਸੰਸਿ) ਮਨ ਅੰਦਰ (ਸੁਰ) ਪਰਚੰਡ ਗਿਆਨ ਕਿਵੇਂ ਸਮਾਉਂਦਾ ਹੈ । ਗੁਰਮੁਖ ਦੇ ਅੰਦਰੋਂ ਵਿਕਾਰਾਂ (ਹਉਮੈ) ਰੂਪੀ ਮੈਲ ਨਸ਼ਟ ਹੋ ਜਾਣ ਉਪਰੰਤ ਇਹ ਆਪਣੇ ਨਿਜ ਸਰੂਪ ਨੂੰ ਪ੍ਰਾਪਤ ਕਰ ਲੈਂਦਾ ਹੈ ਅਤੇ ਮਨ ਅੰਦਰ ਪੂਰਨ ਗਿਆਨ ਦੀ ਜੋਤਿ ਪ੍ਰਗਟ ਹੈ ਜਾਂਦੀ ਹੈ । ਅਤੇ ਮਨ ਅੱਡੇਲ ਅਵਸਥਾ ਪ੍ਰਾਪਤ ਕਰਕੇ ਪਾਰਬ੍ਰਹਮ ਵਿਚ ਲੀਨ (ਅਭੇਦ) ਹੋ ਜਾਂਦਾ ਹੈ । ਉਸਦਾ ਸਰੀਰ ਹੁਣ ਇਸ ਵਿਚ ਕੋਈ ਅੜਿਕਾ ਨਹੀਂ ਰਹਿੰਦਾ । ਜਿਵੇਂ ਕਬੀਰ ਜੀ ਕਹਿ ਰਹੇ ਹਨ, 'ਏਕ ਜੋਤਿ ਏਕਾ ਮਿਲੀ ਕਿੰਘਾ ਹੋਇ ਮਹੋਇ ॥ ਜਿਤੁ ਘਟਿ ਨਭੁ ਨ ਉਪਮੈ ਫੁਟਿ ਮਰੈ ਜਨੁ ਸੋਇ ॥੩੩੪॥

ਇਹੁ ਮਨੁ ਲਿਹਚਲੁ ਹਿਰਦੈ ਵਸੀਅਲੇ, ਗੁਰਮੁਖਿ ਮੂਲੁ ਪਛਾਣਿ ਰਹੈ ॥
ਨਾਭਿ ਪਵਣੁ ਘਰਿ ਆਸਣਿ ਥੈਸੈ, ਗੁਰਮੁਖਿ ਖੱਜਤ ਤਤੁ ਲਹੈ ॥
ਸੁ ਸਥਦੁ ਨਿੰਤਰਿ ਫਿਜ ਘਰਿ ਅਛੈ ਝਿਭਵਣੁ ਜੋਤਿ ਸੁ ਸਥਦਿ ਲਹੈ ॥
ਖਵੈ ਦੁਖ, ਭੁਖ ਸਾਚੇ ਕੀ, ਸਾਚੇ ਹੀ ਤ੍ਰਿਪਤਾਸਿ ਰਹੈ ॥
ਅਨਹਦ ਬਾਣੀ ਗੁਰਮੁਖਿ ਜਾਣੀ ਬਿਠਲੇ ਕੈ ਅਰਥਾਵੈ ॥
ਨਾਨਕ ਆਖੈ, ਸਚੁ ਸੁਭਖੈ, ਸਚਿ ਰਪੈ ਰੰਗਾ ਕਬਹੂ ਨ ਜਾਵੈ ॥੬੫॥

ਸਤਿਗੁਰੂ ਜੀ ਗੱਲ ਨੂੰ ਅੱਗੇ ਤੇਰਦੇ ਹੋਏ ਆਖਦੇ ਹਨ ਕਿ ਜਦੋਂ ਮਨ ਅੱਡੇਲ ਹੋ ਕੇ ਹਿਰਦੇ ਵਿਚ (ਨਿਜ ਘਰ) ਵਸ ਜਾਂਦਾ ਹੈ ਤਾਂ ਗੁਰਮੁਖ ਆਪਣੇ ਨਿਜਸਰੂਪ (ਮੂਲ) ਨੂੰ ਪਛਾਣ ਲੈਂਦਾ ਹੈ । ਇਸ ਨਿਜ ਘਰ ਬਾਰੇ ਜੋਗੀਆਂ ਦਾ ਭਲੇਖਾ ਕੱਢਦੇ ਹੋਏ ਸਤਿਗੁਰੂ ਜੀ ਆਖ ਰਹੇ ਹਨ ਕਿ ਨਾਭਿ (ਧੂਨਿ) ਤੋਂ ਉਪਰ ਸਿਹੜਾ ਤੁਸੀਂ ਕੰਵਲ ਮੰਨਦੇ ਹੋ । (ਜੋਗੀ ਧੂਨੀ ਤੋਂ ਦਸ ਉੱਗਲ ਉਤੇ ਨਾਭ ਕੰਵਲ ਮੰਨਦੇ ਹਨ) ਉਸ ਕੰਵਲ ਨੂੰ ਆਸਣ ਬਣਾਕੇ ਗੁਰਮੁਖ ਥੈਠਿਆ ਕਰਦਾ ਹੈ । ਜਿਹੜੇ ਲੋਗ ਅੱਜ ਵੀ ਦਸਮ ਦੁਆਰ ਤ੍ਰਿਕੁਟੀ (ਸਿਰ ਵਿਚ) ਨੂੰ ਹੀ ਮੰਨਦੇ ਹਨ ਭਾਵੇਂ ਉਹ ਗੁਰਮਤਿ ਦੇ ਪ੍ਰਚਾਰਕ ਭੀ ਹਨ, ਉਨ੍ਹਾਂ ਨੂੰ ਖਾਸ ਤੌਰ ਤੇ ਧਿਆਨ ਦੇਣਾ ਚਾਹੀਦਾ ਹੈ ਕਿ ਸਤਿਗੁਰੂ ਜੀ ਜੋਗੀਆਂ ਨਾਲ ਚਰਚਾ ਸਮੇਂ ਤ੍ਰਿਕੁਟੀ ਦਾ ਹੀ ਬੰਡਨ ਕਰ ਰਹੇ ਹਨ ਅਤੇ ਹਿਰਦਾ (ਦਿਲ) ਨਿਜ ਘਰ ਅੰਦਰ, ਮਨ ਦਾ ਸਹੀ ਠਿਕਾਣਾ ਜੋਗੀਆਂ ਨੂੰ ਦੱਸ ਰਹੇ ਹਨ ।

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਫੁਕ
ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖਦਾਇ ॥੧॥ ਬੰਦੇ ਖੇਜੁ ਦਿਲ,
ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ
ਦਸਤਗੀਰੀ ਨਾਹਿ ॥੨੨॥

ਇਥੇ ਕਬੀਰ ਜੀ ਭੀ ਇਹੀ ਆਖ ਰਹੇ ਹਨ ਕਿ ਕਤੇਬ ਦਾ ਗਿਆਨ ਤਾਂ ਉਲਾਝਿਆ ਹੋਇਆ ਹੋਣ ਕਰਕੇ ਸੁਲਝਾਉਣ (ਸਚ ਦੀ ਸੋਝੀ ਕਰਾਉਣ) ਵਾਲਾ ਨਹੀਂ

ਹੈ। ਇਥੇ ਇਹ ਚਾਲ ਦਸਣੀ ਜ਼ਰੂਰੀ ਹੈ ਕਿ ਇਨ੍ਹਾਂ ਜੋਰੀਲਾਅਂ ਵਿਚ ਜੋ ਨਾਥ ਸਨ, ਉਹਨਾਂ ਦਾ ਬਾਹਰੀ ਭੇਖ ਭਾਵੇਂ ਜੋਰੀਆਂ ਵਾਲਾ ਸੀ ਪਰ ਉਹ ਕੁਰਾਨ ਉਪਰ ਵਿਸ਼ਵਾਸ ਰੱਖਦੇ ਸਨ। ਇਥੇ ਸਤਿਗੁਰੂ ਜੀ ਉਨ੍ਹਾਂ ਨਾਥਾਂ ਨੂੰ ਆਖ ਰਹੇ ਹਨ ਕਿ ਕਤੇਬ ਅੰਦਰ ਭੀ ਸਚ ਦਾ ਗਿਆਨ ਨਹੀਂ ਹੈ। ਇਸੇ ਲਈ ਇਹ ਮਨ ਦੀ ਚਿੰਤਾ ਨੂੰ ਦੂਰ ਨਹੀਂ ਕਰ ਸਕਦਾ। ਇਸ ਲਈ ਹੇ ਬੰਦੇ ਤੂੰ ਆਪਣੇ ਦਿਲ (ਹਿਰਦਾ) ਅੰਦਰ ਖੜ੍ਹ ਕਰ, ਉਥੇ ਸੱਚ ਮੌਜੂਦ ਹੈ, ਜਿਸ ਨਾਲ ਤੇਰੀ ਚਿੰਤਾ ਮਿਟ ਸਕਦੀ ਹੈ। ਜਿਸਤੋਂ ਸਪਸ਼ਟ ਹੈ ਕਿ ਗੁਰਮਤਿ ਵਿਚ ਤ੍ਰਿਕੁਟੀ ਵਾਸਤੇ ਕੋਈ ਜਾਹਾ ਨਹੀਂ। ਅਸਲ ਵਿਚ ਚਰਚਾ ਦਾ ਕਾਰਨ ਹੀ ਇਨ੍ਹਾਂ ਦੇਨਾਂ ਅਸਥਾਨਾਂ ਨੂੰ ਆਧਾਰ ਮੰਨ ਕੇ ਹੈ। ਗੁਰਮਤਿ ਅਨੁਸਾਰ ਜਿਤਨਾ ਚਿਰ ਮਨ ਤ੍ਰਿਕੁਟੀ ਨਾਲ ਜੁਝਿਆ ਰਹਿੰਦਾ ਹੈ, ਉਹ ਮਾਇਆ ਨਾਲ ਜੁਝਿਆ ਹੋਇਆ ਹੋਣ ਕਰਕੇ ਪਰਦੇਸੀ ਅਖਵਾਉਂਦਾ ਹੈ। ਤ੍ਰਿਕੁਟੀ ਨੂੰ ਛੁਡਕੇ ਜਿਸ ਸਮੇਂ ਨਿਜ ਘਰ ਵਿਚ ਫਿਵਾਸ ਕਰਕੇ ਆਪਣੇ ਮੂਲ ਨਾਲ ਜੁੜ ਜਾਵੇਗਾ, ਫਿਰ ਇਹ ਪਰਦੇਸੀ ਨਾ ਰਹਿ ਕੇ ਪਰਲੋਕ ਦਾ ਵਾਸੀ ਬਣ ਜਾਵੇਗਾ, ਜੀਵਨ ਮੁਕਤ ਅਵਸਥਾ ਨੂੰ ਪ੍ਰਾਪਤ ਹੋ ਜਾਵੇਗਾ।

‘ਸੁ ਸਬਦੁ ਨਿੰਤਿਗਿ ਫਿਜ ਘਰਿ ਆਵੈ ਤ੍ਰਿਭੁਵਣ ਜੋਤੁ ਸੁ ਸਬਦਿ ਲੜੈ ॥
ਖਾਵੈ ਦੁਖ ਭੁਖ ਸਾਚੇ ਕੀ, ਸਾਚੇ ਹੀ ਤ੍ਰਿਪਤਾਸਿ ਰਹੈ ॥’

ਇਸ ਸਾਰੇ ਪਦੇ ਦਾ ਅਤਿ ਮਹੱਤਵਪੂਰਨ ਪੱਖ ਜੋ ਸਤਿਗੁਰੂ ਜੀ ਨੇ ਪੇਸ਼ ਕੀਤਾ, ਉਹ ਇਹ ਹੈ ਕਿ ਜੇ ਮਨ ਨਿਸ਼ਚਲ ਹੋ ਜਾਵੇ ਤਾਂ ਉਹ ਹਿਰਦੇ ਵਿਚ ਹੀ ਵਸਿਆ (ਟਿਕਿਆ) ਰਹਿੰਦਾ ਹੈ। ਦੁਸਰੇ ਲਫ਼ਜ਼ਾਂ ਵਿਚ ਨਿਜ ਘਰ ਤੋਂ ਬਿਨਾਂ ਮਨ ਅੰਦਰ ਟਿਕਾਉ ਹੋ ਜਾਵੇ ਇਹ ਸੰਭਵ ਹੀ ਨਹੀਂ, ਤ੍ਰਿਕੁਟੀ ਅੰਦਰ ਭਾਵੇਂ ਕੋਈ ਕਿਤਨੇ ਜਤਨ ਕਰ ਲਵੇ, ਮਨ ਟਿਕ ਨਹੀਂ ਸਕਦਾ। ਇਸ ਤੋਂ ਅਗਲੀ ਗੱਲ ਇਹ ਹੈ ਕਿ ਟਿਕਿਆ ਹੋਇਆ ਮਨ ਕੀ ਕਰਿਆ ਕਰਦਾ ਹੈ। ਉਸਦੇ ਜਵਾਬ ਵਿਚ ਸਤਿਗੁਰੂ ਜੀ ਦੱਸ ਰਹੇ ਹਨ ਕਿ ਨਿਜ ਘਰ (ਹਿਰਦੇ) ਅੰਦਰ ਸ਼ਬਦ ਗੁਰੂ ਮੌਜੂਦ ਹੁੰਦਾ ਹੈ। ਜਿਹੜਾ ਕਿ ਤ੍ਰਿਕੁਟੀ ਵਿਚ ਨਹੀਂ ਹੁੰਦਾ। ਇਥੇ ਮਨ ਗੁਰਮੁਖ ਬਣਕੇ, ਸ਼ਬਦ ਗੁਰੂ ਨਾਲ ਜੁੜਕੇ ਤਿੰਨਾ ਭਵਨਾਂ ਦਾ ਗਿਆਨ ਆਪਣੇ ਅੰਦਰ ਪਰਗਟ ਕਰਦਾ ਹੈ। ਇਸੇ ਦੌਰਾਨ ਮਨ ਅੰਦਰ ਸੱਚ ਜਾਨਣ ਦੀ ਭੁਖ ਤੇਜ਼ ਹੋਈ ਰਹਿੰਦੀ ਹੈ, ਜਿਹੜੀ ਕਿ ਇਸਦੇ ਸਾਰੇ ਦੁਖਾਂ ਨੂੰ ਖਾ ਕੇ ਹੀ ਸ਼ਾਂਤ ਹੁੰਦੀ ਹੈ ਅਤੇ ਸੱਚੇ ਗਿਆਨ (ਸਚ) ਦੀ ਪ੍ਰਾਪਤੀ ਮਨ ਅੰਦਰ ਸ਼ਾਂਤੀ ਅਤੇ ਤ੍ਰਿਪਤੀ ਪ੍ਰਦਾਨ ਕਰਦੀ ਹੈ।

‘ਅਨਹਦ ਬਾਣੀ, ਗੁਰਮੁਖਿ ਜਾਣੀ, ਬਿਰਲੇ ਕੋ ਅਰਥਾਵੈ ॥
ਨਾਨਕ ਅਖੈ, ਸਚੁ ਸੁਭਾਖੈ, ਸਚਿ ਰਪੈ ਰੰਗੁ ਕਬਹੂ ਨ ਜਾਵੈ ॥’

ਉਪਰੋਕਤ ਸ਼ਬਦ ਗੁਰੂ ਨਾਲ ਜੁਝਿਆ ਹੋਇਆ ਗੁਰਮੁਖ, ਅਨਹਦ ਬਾਣੀ (ਪ੍ਰਮੇ ਸਰ ਦੀ ਗੱਲ) ਨੂੰ ਸਮਝ ਲੈਂਦਾ ਹੈ, ਜਾਣ ਲੈਂਦਾ ਹੈ। ਉਸਤੋਂ ਬਾਅਦ ਅਰਥਾਉਣ ਵਾਲਾ ਭਾਵ ਉਸ ਬਿਨਾਂ ਕੰਨਾ ਤੋਂ ਸੁਣੀ ਹੋਈ ਗੱਲ ਨੂੰ ਆਪਣੇ ਲਫ਼ਜ਼ਾਂ ਵਿਚ ਬਿਆਨ

ਕਰਨ ਵਾਲਾ (Interpreter) ਕੋਈ ਬਿਰਲਾ ਹੀ ਹੁੰਦਾ ਹੈ। ਜੋ ਨਾਨਕ ਆਖ ਰਿਹਾ ਹੈ ਭਾਵ ਸਤਿਗੁਰੂ ਜੀ ਖੁਦ ਜੋ ਆਖ ਰਹੇ ਹਨ, ਉਹ ਸੱਚ ਪ੍ਰਮੇਸ਼ਰ ਦੀ 'ਭਾਖੈ' (ਭਾਸਾ) ਨੂੰ ਹੀ ਆਪਣੇ ਸੁਬਦਾਂ ਵਿਚ ਬਿਆਨ ਕਰ ਰਹੇ ਹਨ। ਉਹ ਨਿਰਕਾਰੀ ਭਾਸਾ ਨੂੰ ਬਿੱਥਨਾਂ ਕੰਨਾਂ ਤੋਂ ਸੁਣਕੇ ਸੰਸਾਰੀ ਥੋਲੀ, ਗੁਰਮੁਖਾਂ ਦੀ ਭਾਸਾ ਅੰਦਰ ਬਿਆਨ ਕਰ ਰਹੇ ਹਨ। ਕਿ ਸੱਚ ਦਾ ਰੰਗ ਜਿਸਨੂੰ ਲਗ ਜਾਵੇ ਜਾਂ ਸਾਚ ਸ਼ਬਦ ਵਿਚ ਭੁਖਿਆ ਹੋਇਆ ਮਨ ਆਪਣਾ ਰੰਗ ਨਹੀਂ ਬਦਲਿਆ (ਬੇਇਆ) ਕਰਦਾ। ਸਾਚਾ ਰੰਗ ਕਦੇ ਫਿਕਾ ਨਹੀਂ ਪਿਆ ਕਰਦਾ।

'ਜਾ ਇਹੁ ਹਿਰਦਾ ਦੇਹ ਨ ਹੋਤੀ, ਤਉ ਮਨੁ ਕੈ ਠੈ ਰਹਤਾ ॥
 ਨਾਭਿ ਕਮਲ ਅਸਥੰਭੁ ਨ ਹੋਤੇ, ਤਾ ਪਵਨੁ ਕਵਨ ਘਰਿ ਸਹਤਾ ॥
 ਰੂਪੁ ਨ ਹੋਤੇ ਰੇਖ ਨ ਕਾਈ, ਤਾ ਸਬਦਿ ਕਹਾ ਲਿਵ ਲਾਈ ॥
 ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਿਤਿ ਨਹੀਂ ਪਾਈ ॥
 ਵਰਨੁ ਭੇਖੁ ਅਸਰੂਪੁ ਨ ਜਾਪੀ, ਕਿਉ ਕਰਿ ਜਾਪਸਿ ਸਾਚਾ ॥
 ਨਾਨਕ ਨਾਮਿ ਰੱਤੈ ਬੈਰਾਗੀ, ਇਥ ਤਬ ਸਾਚੇ ਸਾਚਾ ॥੯੯॥'

ਜੀਵਨ ਮੁਕਤ ਅਵਸਥਾ ਪ੍ਰਾਪਤੀ ਦੀ ਵਿਸਥਾਰ ਪੂਰਵਕ ਗਾਲ ਸਤਿਗੁਰੂ ਜੀ ਪਾਮੋਂ ਸਮਝਕੇ ਜੋਰੀਆਂ ਦਾ ਮੁਖੀ ਲੋਹਾਗੀਪਾ ਬੋਲਿਆ ਕਿ ਜਦੋਂ ਮਨੁਖ ਦੇਹੀ ਜਾਂ ਪੰਜ ਭੇਤਿਕ ਸਰੀਰ ਅਤੇ ਹਿਰਦਾਨ ਨਹੀਂ ਰਹਿੰਦੇ, ਉਸ ਵੇਲੇ ਮਨ ਅਤੇ ਪ੍ਰਾਣ ਵਾਯੂ (ਪਵਨ) ਕਿਥੇ ਚਲੇ ਜਾਂਦੇ ਹਨ। ਅਤੇ ਨਾਭਿ ਕਮਲ ਜੋ ਕਿ ਮਨ ਦਾ ਆਸਣ ਹੈ, ਜਦ ਨਹੀਂ ਰਹਿੰਦਾ ਤਾਂ ਪ੍ਰਾਣ ਵਾਯੂ ਕਿਹੜੇ ਘਰ ਵਿਚ ਸਮਾਅ ਜਾਂਦੀ ਹੈ, ਜਿਸ ਵੇਲੇ ਸਾਰੇ ਵਿਸਵ (ਸੰਸਾਰ) ਅੰਦਰ ਕੋਈ ਰੂਪ ਰੇਖ ਹੀ ਨਹੀਂ ਹੁੰਦਾ ਅਤੇ ਨਾ ਹੀ ਇਸ ਵਿਚ ਚੇਤਨਾ ਹੀ ਪਾਈ ਹੁੰਦੀ ਹੈ। ਜਿਸ ਸਮੇਂ ਕੋਈ ਵਰਨ, ਭੇਖ, ਸਰੂਪ ਭਾਵ ਰਚਨਾ ਹੀ ਨਹੀਂ ਹੁੰਦੀ ਫਿਰ ਸਾਰੇ (ਪ੍ਰਮੇਸ਼ਰ) ਦੀ ਸਮਝ ਕਿਵੇਂ ਲਗੇ। ਉਪਰੋਕਤ ਸਾਰੇ ਪ੍ਰਸ਼ਨਾਂ ਦਾ ਉਤਰ ਦਿੱਤੇ ਹੋਏ ਸਤਿਗੁਰੂ ਜੀ ਆਖਦੇ ਹਨ ਕਿ ਉਸ ਸਮੇਂ ਪ੍ਰਮੇਸ਼ਰ ਦੇ ਰੰਗ ਵਿਚ ਰੰਗੇ ਹੋਏ ਸਾਰੇ ਹੀ ਜੀਵ ਬੈਰਾਗੀ (ਕਲਪਨਾ ਰਹਿਤ) ਹੁੰਦੇ ਹਨ। ਭਾਵ ਸਾਰੇ ਜੀਵ ਆਪਣੇ ਮੂਲ ਨਾਲ ਜੁੜੇ ਸੱਚ ਰੰਗ ਵਿਚ ਰਤੇ ਕਲਪਨਾ ਰਹਿਤ, ਅਨਹਦ ਸੁਨ ਅਵਸਥਾ ਵਿਚ ਪ੍ਰਮੇਸ਼ਰ ਵਿਚ ਸਮਾਏ ਰਹਿੰਦੇ ਹਨ, ਤਾਂ ਉਸ ਸਮੇਂ ਦਾ ਉਹ ਸਰੂਪ ਸਾਚੇ ਸਾਚਾ (ਪਰਮੇਸ਼ਰ) ਹੀ ਹੁੰਦਾ ਹੈ।

'ਹਿਰਦਾ ਦੇਹ ਨ ਹੋਤੀ ਅਉਧੂ, ਤਉ ਮਨੁ ਸੁਨਿ ਰਹੈ ਬੈਰਾਗੀ ॥
 ਨਾਭਿ ਕਮਲੁ ਅਸਥੰਭੁ ਨ ਹੋਤੇ, ਤਾ ਲਿਜ ਘਰਿ ਬਸਤਉ ਪਵਨੁ ਅਨਹਾਰੀ ॥
 ਰੂਪੁ ਨ ਰੇਖਿਆ ਜਾਓ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥
 ਗਉਨ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣੁ ਜੋਤਿ ਆਪੇ ਨਿਰੰਕਾਰੁ ॥
 ਵਰਨੁ ਭੇਖੁ ਅਸਰੂਪੁ ਸੁ ਏਕੋ, ਏਕੋ ਸਬਦੁ ਵਿਡਾਣੀ ॥
 ਸਾਚ ਬਿਨਾ ਸੂਚਾ ਕੌ ਨਹੀਂ ਨਾਨਕ ਅਕੱਥ ਕਹਾਣੀ ॥੯੧॥'

ਪਿਛਲੇ ਪਦੇ ਦੇ ਪ੍ਰਸ਼ਨਾ ਦਾ ਵਿਸਕਾਰ ਪੂਰਬਕ ਉਤਰ ਦਿੱਦੇ ਹੋਏ ਸਤਿਗੁਰੂ ਜੀ ਆਖ ਰਹੇ ਹਨ ਕਿ ਹੇ ਜੋਗੀ ਰਾਜ, ਜਦੋਂ ਹਿਰਦਾ ਦੇਹ (ਮਨ ਦਾ ਵਖ਼ਗਾ ਨਿਗਾਕਾਰੀ ਸਹੀਰ) ਨਹੀਂ ਹੁੰਦਾ ਭਾਵ, ਜਦੋਂ ਮਨ ਦੀ ਗੁਪਤ ਦੇਹੀ ਨਹੀਂ ਹੁੰਦੀ ਤਾਂ ਮਨ, ਅਨਹਦ ਸੁੰਨ ਅਵਸਥਾ ਵਿਚ ਹੁੰਦਾ ਹੈ ਅਤੇ ਇਹ ਸਰਬ-ਵਿਆਪੀ ਪ੍ਰਮੇਸ਼ਰ ਵਿਚ ਸਮਾਇਆ ਰਹਿੰਦਾ ਹੈ। ਉਸ ਵੇਲੇ ਸਰਬ ਵਿਆਪੀ, ਪਾਰਬ੍ਰਹਮ ਪ੍ਰਮੇਸ਼ਰ ਦਾ ਸਹੀਰ ਹੀ ਮਨ ਦਾ ਸਹੀਰ ਹੁੰਦਾ ਹੈ। ਮਨ ਰੂਪੀ ਮੱਛ, ਸਮੁੰਦਰ ਰੂਪੀ ਪ੍ਰਮੇਸ਼ਰ ਵਿਚ ਅਲੋਪ ਹੋਇਆ ਰਹਿੰਦਾ ਹੈ।

ਸਭ ਤੋਂ ਮਹੱਤਵ ਪੂਰਨ ਗੱਲ ਇੱਥੇ ਸਮਝਣ ਵਾਲੀ ਇਹ ਹੈ ਕਿ ਜੋਗੀ ਲੋਗ ਮਨ ਦੇ ਮਰਨ ਨੂੰ ਕੁਝ ਹੋਰ ਹੀ ਸਮਝਦੇ ਹਨ। ਉਨ੍ਹਾਂ ਨੂੰ ਇਹ ਸਮਝ ਨਹੀਂ ਸੀ ਕਿ ਮਨ ਤਾਂ ਪ੍ਰਮੇਸ਼ਰ ਦਾ ਹੀ ਅੰਸ਼ ਹੈ, ਇਹ ਕਿਵੇਂ ਮਰ ਸਕਦਾ ਹੈ। ਮਰਨ ਵਾਲੀ ਤਾਂ ਇਹ ਚੀਜ਼ ਹੀ ਨਹੀਂ। ਗੁਰਬਾਣੀ ਤਾਂ ਇਸ ਤੋਂ ਵੀ ਅਰੋ ਦਸਦੀ ਹੈ, 'ਨਾ ਕਛੂ ਆਇਬੋ ਨਾ ਕਛੂ ਜਾਇਬੋ ਰਾਮ ਕੀ ਦੁਹਾਈ ॥' ਕਿ ਸੰਸਾਰ ਵਿਚ ਕੁਝ ਵੀ ਆਉਣ ਜਾਣ (ਨਸ਼ਟ ਹੋਣ) ਵਾਲਾ ਨਹੀਂ ਹੈ।

ਭਾਵੇਂ ਗੁਰਬਾਣੀ ਵਿਚ ਵੀ ਮਨ ਦੇ ਮਰਨ ਬਾਰੇ ਜਿਕਰ ਆਉਂਦਾ ਹੈ, ਪਰ ਉਹ ਮਨ ਦੇ ਸਭਾਅ ਦਾ ਬਦਲ ਜਾਣਾ ਹੀ ਮਨ ਦੇ ਮਰ ਜਾਣ ਵਜੋਂ ਹੈ, ਮਨ ਤਾਂ ਸਦਾ ਹੀ ਰਹਿੰਦਾ ਹੈ। ਇਹ ਨਾ ਕਦੇ ਮਰਿਆ ਹੈ ਅਤੇ ਨਾ ਹੀ ਕਦੇ ਜਨਮਿਆ ਹੈ। ਇਸਦਾ ਸੰਜੋਗ ਵਿਸ਼ੇਗ ਹੀ ਇਸਦਾ ਜੰਮਣਾ ਮਰਨਾ, ਆਉਣਾ ਜਾਣਾ ਹੈ। ਮਨ ਦਾ ਆਪਣੇ ਮੂਲ ਨਾਲੋਂ ਅਲਗ ਹੋ ਜਾਣਾ (ਵਿਸ਼ੇਗ) ਹੀ ਇਸਦਾ ਜਨਮ ਹੈ ਅਤੇ ਆਪਣੇ ਮੂਲ ਨਾਲ ਜੁੜ ਜਾਣਾ (ਸੰਜੋਗ) ਇਸਦਾ ਮਰਨਾ ਹੈ। ਮਨ ਤਾਂ ਇਨ੍ਹਾਂ ਦੌਨਾਂ ਹਾਲਤਾਂ ਵਿਚ ਮੌਜੂਦ ਹੀ ਹੈ। ਬੱਸ ਸ਼ਬਦ ਵਿਚਾਰ ਤੋਂ ਸੱਖਣੇ ਲੋਗ ਹੀ ਸ਼ਬਦ ਜਾਲ ਦੇ ਭੰਬਲ ਭੂਸੇ ਵਿਚ ਪਏ ਹੋਏ ਆਲ ਪਤਾਲ ਗਾਲਾਂ ਕਰਦੇ ਰਹਿੰਦੇ ਹਨ। ਇਸੇ ਲਈ ਅੱਜ ਦੁਨੀਆ ਦੇ ਸਾਰੇ ਧਰਮ ਉਲੱਝੇ ਹੋਏ, ਆਪੇ ਆਪਣੇ ਰਾਗ ਅਲਾਪ ਰਹੇ ਹਨ। ਅਜਿਹੇ ਹੋਰ ਵੀ ਸ਼ਬਦ ਭੇਦ ਗੁਰਬਾਣੀ ਵਿਚ ਮੌਜੂਦ ਹਨ, ਜਿਨ੍ਹਾਂ ਕਾਰਨ ਵਿਦਵਾਨਾਂ ਨੇ ਬਹੁਤ ਪੁਰਾਣੇ ਸਮੇਂ ਤੋਂ ਭੁਲੇਖਾ ਖਾਧਾ ਹੋਇਆ ਹੈ, ਉਨ੍ਹਾਂ ਸ਼ਬਦਾਂ ਨੂੰ ਹੀ ਨਵੇਂ ਅਰਥ ਦੇ ਕੇ ਗੁਰਬਾਣੀ ਅੰਦਰ ਸੋਧ ਕੇ ਵਰਤਿਆ ਗਿਆ ਹੈ, ਅਤੇ ਧਰਮ ਦੀ ਉਲੱਝੀ ਹੋਈ ਤਾਣੀ ਨੂੰ ਖੇਲ੍ਹਣ ਦੀ ਸਫਲਤਾ ਦਾ ਇਹੀ ਕਾਰਨ ਹੈ। ਨਹੀਂ ਤਾਂ ਧਰਮ ਚਰਚਾ ਪਿਛਲੇ ਲੰਮੇ ਸਮੇਂ ਤੋਂ ਗੋਰਖਧੰਦਾ ਹੀ ਬਣਿਆ ਰਿਹਾ ਹੈ।

‘ ਨਾਭਿ ਕਮਲੁ ਅਸਬੰਡੁ ਨ ਹੋਏ ਤਾ ਨਿਜ ਘਰਿ ਬਸਤਉ ਪਵਨੁ ਅਨਗਰਾਣੀ ॥’

ਪਹਿਲੀ ਪੰਗਤੀ ਵਿਚ ਸਤਿਗੁਰੂ ਜੀ ਨੇ ਨਿਰਕਾਰ ਦੇ ਹੀ ਬਾਰੇ ਦੱਸਿਆ ਹੈ। ਇਸ ਪੰਗਤੀ ਵਿਚ ਸਥਾਲ ਦੇਹੀ ਦਾ ਸਿੱਕਰ ਹੈ। ਸਤਿਗੁਰੂ ਜੀ ਆਖ ਰਹੇ ਹਨ ਕਿ ਜਦੋਂ ਜੀਵ ਆਤਮਾ ਨੂੰ ਥੰਮਣ ਵਾਲਾ ਭਾਵ ਜੀਵ ਆਤਮਾ ਦਾ ਠਿਕਾਣਾ ‘ਨਾਭਿ ਕੰਵਲ’ ਨਹੀਂ ਹੁੰਦਾ ਤਾਂ ਹਵਾ (ਪਵਨ) ਦੀ ਭੀ ਕੋਈ ਲੋੜ ਨਹੀਂ ਹੁੰਦੀ। ਇਸ ਲਈ ਪਵਨ ਭੀ ਆਪਣੇ ਨਿਜ ਸਰੂਪ ਅਕਾਸ਼ ਤੱਤ ਨਾਲ ਹੀ ਜੁੜੀ ਹੋਈ, ਅਕਾਸ਼ ਵਾਂਗੀਂ ਅਡੋਲ ਹੀ ਰਹਿੰਦੀ ਹੈ। ਦੌਨੈ ਪਰਕਾਰ ਦੀ (ਪਵਨ ਅਤੇ ਪਵਨ) ਆਪੇ ਆਪਣੇ ਨਿਜਸਰੂਪ ਨਾਲ ਸਮਾਏ ਰਹਿੰਦੇ ਹਨ। ਇਥੇ ਪਹਿਲੇ ਪਰਕਾਰ ਦੀ ਪਵਨ ਮਨ, ਦੂਜੀ ਪ੍ਰਕਾਰ ਦੀ ਪਵਨੁ ਹਵਾ ਹੈ, ‘ਮਨ’ ਸਰੂਪ ਚੇਤਨ ਪਵਨ, ਆਪਣੇ ਚੇਤਨ ਸਰੂਪ ਪ੍ਰਮੇਸ਼ਰ ਵਿਚ ਅਤੇ ਜੜ੍ਹ ਪਵਨੁ (ਹਵਾ), ਆਪਣੇ ਜੜ੍ਹ ਸਰੂਪ ਅਕਾਸ਼—ਤੱਤ ਮਾਇਆ ਰੂਪ ਵਿਚ ਅਡੋਲ ਅਵਸਥਾ ਵਿਚ ਸਮਾਏ ਰਹਿੰਦੇ ਹਨ।

ਗੁਰਬਾਣੀ ਅਨੁਸਾਰ ਸਿਸ਼ਟੀ ਦੀ ਰਚਨਾ ਸਾਚ ਸ਼ਬਦ (ਹੁਕਮ) ਦੁਆਰਾ ਹੋਈ ਹੈ। ਸਭ ਤੋਂ ਪਹਿਲਾਂ ਪ੍ਰਮੇਸ਼ਰ ਨੇ ਆਪਣਾ ਚੇਤਨ ਨੂਰ ਜੀਵ ਆਤਮਾ ਨੂੰ ਆਪਣੇ ਆਪ ਤੋਂ ਵਖ਼ਤਾ ਕੀਤਾ ਅਤੇ ਫਿਰ ਅਕਾਸ਼—ਤੱਤ ਨਾਲੋਂ ਪਵਨੁ (ਹਵਾ) ਨੂੰ ਆਪਣੇ ਹੁਕਮ ਨਾਲ ਵਖ਼ਤਾ ਕਰ ਦਿਤਾ।

‘ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ । ੧੩੪੯

‘ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥’ (੧੯)

ਇਨ੍ਹਾਂ ਦੋਹਾਂ ਪੰਗਤੀਆਂ ਤੋਂ ਪਤਾ ਲਗਦਾ ਹੈ ਕਿ ਆਤਮਾ ਦੀ ਉਤਪਤੀ ਪ੍ਰਮਾਤਮਾ ਨਾਲੋਂ ਅਤੇ ਪਵਨੇ ਦੀ ਅਕਾਸ਼ ਨਾਲੋਂ ਹੋਈ ਹੈ। ਇਥੇ ‘ਸਾਚੇ’ ਲਫਜ਼ ਵੀ ਖਾਸ ਅਰਥ ਰਖਦਾ ਹੈ। ਸੱਚ ਦਾ ਅਰਥ ਹੁੰਦਾ ਹੈ, ਸਦਾ ਬਿਰ, ‘ਜਗ ਰੋਗ’ ਤੋਂ ਮੁਕਤ ਰਹਿਣ ਵਾਲਾ। ਅਕਾਸ਼ ਤੱਤ ਸਾਚੇ ਪ੍ਰਮੇਸ਼ਰ ਦੇ ਨਾਲ ਬਿਰ ਰਹਿਣ ਕਰਕੇ ‘ਸਾਚੇ’ ਵਾਲੇ ਗੁਣ ਰਖਦਾ ਹੈ। ਹਵਾ (ਪਵਨ) ਇਸ ਤੋਂ ਹੀ ਅਲਗ ਹੋਇਆ ਸੀ ਤੇ ਇਸ ਨਾਲ ਹੀ ਸਮਾਅ ਜਾਇਆ ਕਰਦਾ ਹੈ। ਇਸੇ ਅਕਾਸ਼—ਤੱਤ ਨੂੰ ਸਤਿਗੁਰੂ ਜੀ ਪਵਨੁ (ਹਵਾ) ਦਾ ਨਿਜ ਘਰ ਆਖ ਰਹੇ ਹਨ।

ਨੋਟ :— ਇਥੇ ਪਵਨ ਲਫਜ਼ ਦੇ ਗੁਪਾਂ ਵਿਚ ਆਇਆ ਹੈ। ਨ ਮੁਕਤਾ ਅਤੇ ਨੁ ਅੰਕੜ ਸਹਿਤ। ਜੋਗੀ ਦੋਹਾਂ ਗੁਪਾਂ ਦੇ ਅਰਥ ਪ੍ਰਾਣ ਵਾਯੂ ਮੰਨਦੇ ਹਨ। ਸਤਿਗੁਰੂ ਜੀ (ਪਵਨ) ਅੰਕੜ ਵਾਲਾ ਦੇ ਅਰਥ ਪ੍ਰਾਣ ਵਾਯੂ ਪਰਥਾਏ ਵਰਤਦੇ ਹਨ। ਅਤੇ (ਪਵਨ) ਨਨਾ ਮੁਕਤਾ ਦੇ ਅਰਥ ਮਨ ਪਰਥਾਏ ਕਰਕੇ ਦੱਸਦੇ ਹਨ।

ਤੁ੍ਹ ਨ ਰੇਖਿਆ, ਜਾਤਿ ਨ ਹੋਈ, ਤਉ ਅਕਲੀਣਿ ਰਹਤਉ, ਸਬਦੁ ਸੁ ਸਾਰੁ ॥

ਜਦੋਂ ਕੋਈ ਰਚਨਾ ਨਹੀਂ ਹੁੰਦੀ, ਦੇਹੀਆਂ ਦੇ ਆਕਾਰ ਤੇ ਰੂਪ ਆਦਿ ਕੁਝ ਵੀ ਨਹੀਂ ਹੁੰਦਾ, ਤਾਂ ਉਸ ਸਮੇਂ ਅਕਲੀਣਿ (ਪਾਰਬ੍ਰਹਮ) ਰਹਤਉ (ਰਹਿੰਦਾ ਹੈ) ਸਬਦੁ ਸੁ ਸਾਰੁ (ਨਿਰਕਾਰੀ ਸਬਦ ਦਾ ਸਾਰ ਹੂਪ ਹੀ) ਭਾਵ ਉਸ ਸਮੇਂ ਪ੍ਰਮੇਸ਼ਰ ਦੇ ਹੁਕਮ ਦੀ ਭੀ ਕੋਈ ਲੋੜ ਨਹੀਂ ਹੁੰਦੀ। ਉਹ ਸਾਚ ਸਬਦ ਰੂਪ ਤੋਂ ਜੋਤਿ ਸਰੂਪ ਸਬਦ ਦਾ ਸਾਰ ਰੂਪ ਹੀ ਧਾਰਨ ਕਰ ਲੈਂਦਾ ਹੈ। ਜਿਹੜਾ ਕਿ ਪ੍ਰਮੇਸ਼ਰ ਦਾ ਆਪਣਾ ਸਰੂਪ ਰਚਨਾ ਦੇ ਰਚਨ ਤੋਂ ਪਹਿਲਾਂ, ਫੁਰਨਾ ਫੁਰਨ ਤੋਂ ਭੀ ਪਹਿਲਾ ਸਰੂਪ ਸੀ। ਉਹ ਸਰੂਪ ਸਬਦ ਗੁਰੂ ਨਾ ਹੋ ਕੇ ਕੇਵਲ ਗੁਰੂ ਸਰੂਪ ਹੀ ਹੁੰਦਾ ਹੈ। ਜਿਸਨੂੰ ਦਸਮ ਪਾਤਿਸ਼ਾਹ ਇਉਂ ਬਿਆਨ ਕਰਦੇ ਹਨ :—

‘ਆਦਿ ਅੰਤ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਓ ਹਮਾਰਾ ॥’

ਗੁਰੂ ਨਾਨਕ ਦੇਵ ਜੀ ਅਨੁਸਾਰ :— ‘ਅਰਬਦ ਨਰਬਦ ਧ੍ਯੂਕਾਰਾ ॥

ਧਰਣਿ ਨ ਗਗਨਾ ਹੁਕਮੁ ਅਪਾਰਾ ॥

ਨਾ ਦਿਨੁ ਕੈਨ੍ਹ, ਨ ਚੰਦ ਨ ਸੂਕਾ, ਸੁਨ ਸਮਾਧਿ ਲਗਾਇਦਾ ॥.....॥’ (੧੦੩੮)

ਜਿਸ ਤੋਂ ਸਪਸ਼ਟ ਹੈ ਕਿ ਉਸ ਸਮੇਂ ਨਾ ਧਰਤੀ ਨਾ ਆਕਾਸ਼ ਨਾ ਹਵਾ ਨਾ ਪਾਣੀ ਆਦਿ ਕੁਝ ਵੀ ਨਹੀਂ। ਤਾਂ ਪ੍ਰਮੇਸ਼ਰ ਵੀ ਚੁੱਪ ਧਾਰ ਕੇ ਆਪਣੇ ਜੋਤ ਸਰੂਪ ਅੰਦਰ ਹੀ ਮਗਨ ਰਹਿੰਦਾ ਹੈ। ‘ਗਊਨ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥’ ਦਾ ਭੀ ਇਹੋ ਹੀ ਅਰਥ ਹੈ।

‘ਵਰਨੁ ਭੇਖੁ ਅਸਰੂਪੁ ਸੁ ਏਕੈ, ਏਕੈ ਸਬਦੁ ਵਿਡਾਣੀ ॥

ਸਾਚ ਬਿਨਾ ਸੂਚਾ ਕੌ ਨਾਹੀ, ਨਾਨਕ ਅਕਥ ਕਹਾਣੀ ॥’

ਉਸ ਸਮੇਂ ਸਾਰੇ ਜੀਵ ਪ੍ਰਮੇਸ਼ਰ ਵਿਚ ਹੀ ਸਮਾਏ ਹੋਵੇ ਹੋਣ ਕਰਕੇ, ਇਹ ਮਾਇਆ ਦੇ ਵੱਖੋਂ ਵਖਰੇ ਰੂਪ ਨਹੀਂ ਹੁੰਦੇ। ਸਭ ਦਾ ਸਰੂਪ ਇਕ ਹੀ ਸਰੂਪ ਹੁੰਦਾ ਹੈ। ਇਕੇ ਹੀ ਸੋਚ ਸਭਦੇ ਅੰਦਰ ਵਿਆਪਕ ਹੁੰਦੀ ਹੈ। ਅੰਤ ਵਿਚ ਸਤਿਗੁਰੂ ਜੀ ਆਖਦੇ ਹਨ ਕਿ ਹੇ ਜੋਰੀ ਜਨੋਂ, ਸੱਚ ਤੋਂ ਬਿਨਾ ਹਿਰਦਾ ਸੁੱਚਾ ਨਹੀਂ ਹੋ ਸਕਦਾ ਅਤੇ ਸੁੱਚੇ ਹਿਰਦੇ ਵਿਚ ਹੀ ਸੱਚਾ ਪ੍ਰਮੇਸ਼ਰ ਪਰਗਟ ਹੁੰਦਾ ਹੈ। ਇਹੀ ਗੱਲ ਕਥਨ ਕਰਦੇ ਕਰਦੇ ਲੋਗ ਪ੍ਰਮੇਸ਼ਰ ਵਿਚ ਅਭੇਦ ਹੁੰਦੇ ਚਲੇ ਜਾਂਦੇ ਹਨ। ਪਰ ਇਹ ਕਥਨ ਨਾ ਤਾਂ ਮੁਕਣ ਵਾਲਾ ਹੀ ਹੈ ਅਤੇ ਨਾ ਹੀ ਇਸਨੂੰ ਸਿਧੇ ਤੌਰ ਤੇ ਕਥਨ ਕਰਕੇ ਹੀ ਸੰਸਾਰ ਦੇ ਲੋਕਾਂ ਨੂੰ ਸਮਝਾਇਆ ਜਾ ਸਕਦਾ ਹੈ। ਦੇਨਾ ਪਾਸਿਆਂ ਤੋਂ ਹੀ ਇਹ ਅਕਥ ਕਥਾ ਹੈ, ਹੋਮੇਸ਼ਾ ਰਹੀ ਹੈ ਅਤੇ ਇਹ ਰਹੇਗੀ ਭੀ।

ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ, ਕਿਤੁ ਕਿਤੁ ਦੁਖਿ ਬਿਨਸਿ ਜਾਈ ॥
 ਹਉਮੈ ਵਿਚਿ ਜਗੁ ਉਪਜੈ ਪੁਰਖਾ, ਨਾਮਿ ਵਿਸਰਿਐ ਦੁਖ ਪਾਈ ॥
 ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ, ਹਉਮੈ ਸਬਦਿ ਜਲਾਏ ॥
 ਤਨੁ ਮਨੁ ਨਿਰਮਲ, ਨਿਰਮਲ ਬਾਣੀ ਸਾਚੈ ਰਹੈ ਸਮਾਏ ॥
 ਨਾਮੇ, ਨਾਮਿ ਰਹੈ, ਬੈਰਾਗੀ, ਸਚੁ ਰਖਿਆ ਉਰਿ ਧਾਰੇ ॥
 ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ, ਦੇਖਹੁ ਰਿਦੈ ਬੀਚਾਰੇ ॥੯੮॥

ਕਿਸ ਕਿਸ ਬਿਧੀ ਨਾਲ ਸੰਸਾਰ ਦੀ ਰਚਨਾ ਪ੍ਰਮੇਸ਼ਰ ਕਰਦਾ ਹੈ ਅਤੇ ਕਿਸ
 ਕਿਸ ਬਿਧੀ ਨਾਲ ਸੰਸਾਰੀ ਦੁਖਾਂ ਦਾ ਨਾਸ ਹੁੰਦਾ ਹੈ, ਦੈ ਉਤਰ ਵਿਚ ਸਤਿਗੁਰੂ ਜੀ
 ਦੱਸ ਰਹੇ ਹਨ ਕਿ ਸੰਸਾਰ ਵਿਚ ਜੀਵ ਦੇ ਜਨਮ ਲੈਣ ਦਾ ਕਾਰਨ 'ਹਉਮੈ' ਹੈ। ਜਦ
 ਮਨੁਖੀ ਮਨ ਅੰਦਰ, ਆਪਣੀ ਵਖਰੀ ਹਸਤੀ ਦਾ ਅਹਿਸਾਸ ਜਾਗ ਪੈਂਦਾ ਹੈ। ਢੂਜੇ
 ਲਡੜਾਂ ਵਿਚ ਜਦੋਂ ਨਿਸਚਲ (ਅਨਹਦ ਸੰਨ) ਅਵਸਥਾ ਵਿਚ ਟਿਕਿਆ ਮਨ, ਆਪਣੀ
 ਚੌਪੀ (ਸੰਨ ਅਵਸਥਾ) ਨੂੰ ਤੋੜ ਕੇ ਆਪਣੀ ਵਖਰੀ ਸੋਚ ਬਣਾ ਲੈਂਦਾ ਹੈ, ਤਾਂ ਸਰਬ
 ਸਾਂਝੀ ਸੋਚ ਨਾਲ ਇਸਦਾ ਟਕਰਾਅ ਹੋ ਜਾਂਦਾ ਹੈ। ਇਸੇ ਦਾ ਨਾਂ 'ਹਉਮੈ' ਹੈ। ਮਨ
 ਅੰਦਰ ਫੁਰਨਾ ਉਠਣ ਲਗਦਾ ਹੈ। ਇਸ ਫੁਰਨੇ ਦਾ ਦੂਸਰਾ ਨਾਮ ਹੀ ਕਲਪਨਾ ਹੈ।
 ਕਲਪਨਾ ਇਸ ਮਨ ਨੂੰ ਇਸ ਕਾਲਪਨਿਕ ਮੰਡਲ (ਭਵਸਾਗਰ) ਵਿਚ ਲੈ ਆਉਂਦੀ ਹੈ
 ਤੇ ਮਨ ਆਪਣੇ ਮੂਲ ਨਾਲੋਂ ਟੁੱਟ ਜਾਂਦਾ ਹੈ। ਇਹੀ ਇਸ ਮਨ ਉਪਰ ਦੁਖਾਂ ਦੇ ਪਹੜ
 ਟੁੱਟ ਪੈਣ ਦਾ ਕਾਰਨ ਬਣਦਾ ਹੈ।

ਇਸ ਦੁਖ ਤੋਂ ਛੁਟਕਾਰਾ ਕਿਵੇਂ ਹੋਵੇ, ਇਸਦਾ ਉਤਰ ਦਿੰਦੇ ਹੋਏ ਸਤਿਗੁਰੂ
 ਜੀ ਆਖਦੇ ਹਨ ਕਿ ਇਹ ਮਨ ਜੇ ਦੁਬਾਰਾ ਆਪਣੀ ਕਲਪਨਾ ਛੱਡ ਦੇਵੇ ਅਤੇ ਸਰਬ
 ਸਾਂਝੀ ਸੋਚ (ਸਾਚ ਸੁਬਦ) ਨੂੰ ਅਪਣਾ ਲਵੇ ਫਿਰ ਇਹ ਗੁਰਮੁਖ ਅਖਵਾਉਂਦਾ ਹੈ।
 ਗੁਰਮੁਖ ਹੋ ਕੇ ਹੀ ਸਾਚ ਸੁਬਦ (ਗੁਰ-ਸੁਬਦ) ਦੀ ਬੀਚਾਰ ਕਰੇ ਅਤੇ ਗੁਰ ਸੁਬਦ
 ਦੇ ਤੱਤ ਸਾਰ ਨੂੰ ਸਮਝੋ, ਜਿਸ ਨਾਲ ਇਸਦਾ ਹਉਮੈ ਸੁਬਦ (ਕਲਪਨਾ) ਨਸ਼ਟ ਹੋ
 ਜਾਵੇਗਾ। ਇਸਦੇ ਅੰਦਰ ਉਠ ਰਹੇ ਫੁਰਨੇ ਸਮਾਪਤ ਹੋ ਜਾਣਗੇ। ਫਿਰ ਇਸਦਾ ਤਨੁ
 (ਹਿਰਦਾ) ਅਤੇ ਮਨੁ ਦੇਨੋਂ ਹੀ ਨਿਰਮਲ ਹੋ ਜਾਣਗੇ ਭਾਵ ਮਨ ਦੇ ਅੰਦਰ ਜੋ
 ਅਗਿਆਨਤਾ (ਭਰਮ) ਦਾ ਅੰਧਕਾਰ ਛਾਇਆ ਹੁੰਦਾ ਹੈ, ਉਹ ਮਿਟ ਜਾਂਦਾ ਹੈ। ਫਿਰ
 ਜੋ ਵੀਂ ਮਨ ਬੋਲਦਾ ਹੈ, ਉਹ ਬਾਣੀ ਨਿਰਮਲ (ਸੱਚੀ) ਹੁੰਦੀ ਹੈ। ਉਸ ਵਿਚ
 ਅਗਿਆਨਤਾ, ਭਰਮ ਦਾ ਲੇਸ ਮਾਤਰ ਭੀ ਨਹੀਂ ਹੁੰਦਾ। ਮਨ ਸਚ ਸਰੂਪ (ਪ੍ਰਮੇਸ਼ਰ)
 ਵਿਚ ਭਿਜਿਆ (ਭੁਬਿਆ) ਰਹਿੰਦਾ ਹੈ।

ਨਾਮੇ ਭਾਵ ਨਾਮ ਵਿਚ ਭਿਜੇ ਹੋਏ ਮਨ, ਨਾਮ ਰੂਪੀ ਅੰਮ੍ਰਿਤ ਸਰੋਵਰ ਦੇ ਅੰਦਰ
 ਹੀ ਰਹਿੰਦੇ ਹਨ। ਉਹ ਪ੍ਰਮੇਸ਼ਰ ਦੇ ਹੁਕਮ ਅੰਦਰ ਹੀ ਚਲਦੇ ਹਨ ਅਤੇ ਆਪਣਾ
 ਕਲਪਨਾ ਰੂਪੀ ਰਾਗ ਨਹੀਂ ਅਲਾਪਦੇ, ਬੈਰਾਗੀ ਰਹਿੰਦੇ ਹਨ। ਹਿਰਦੇ ਵਿਚ ਸਾਚ ਸੁਬਦ
 ਨਾਲ ਜੁੜੇ ਰਹਿੰਦੇ ਹਨ। ਅੰਤ ਵਿਚ ਜੋਗੀਆਂ ਨੂੰ ਸਤਿਗੁਰੂ ਜੀ ਆਖ ਰਹੇ ਹਨ ਕਿ

ਹੋ ਜੋਰੀ ਜਨੋ ਤੱਤ ਗਿਆਨ ਦੀ ਸਮਝ ਤੋਂ ਬਿਨਾਂ ਆਪਣੇ ਤੱਤ ਸਰੂਪ ਸੱਚ ਨਾਲ
ਜੁਝਿਆ ਜਾ ਸਕੇ, ਜੋਗ ਹੋ ਸਕੇ, ਅਜੀਹਾ ਕਦੇ ਨਾ ਹੋਇਆ ਹੈ ਅਤੇ ਨਾ ਹੀ ਕਦੀ
ਹੋਏਗਾ। ਤੁਸੀਂ ਇਸ ਗੱਲ ਨੂੰ ਹਿਰਦੇ ਵਿਚ ਵਿਚਾਰ ਕੇ ਦੇਖ ਲਵੇ।

ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥
ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥
ਗੁਰਮੁਖਿ ਮਨੁ ਭੀਜੈ ਵਿਰਲਾ ਬੁੜੈ ਕੋਇ ॥
ਗੁਰਮੁਖਿ ਨਿਜ ਘਰਿ ਵਾਸਾ ਹੋਇ ॥
ਗੁਰਮੁਖਿ ਜੋਰੀ ਜੁਗਤਿ ਪਛਾਣੈ ॥
ਗੁਰਮੁਖਿ ਨਾਨਕ ਏਕੈ ਜਾਣੈ ॥ (੯੯)

ਪਿਛਲੇ ਪਦੇ ਵਿਚ ਸਤਿਗੁਰੂ ਜੀ ਨੇ ਜੋਰੀਆਂ ਨੂੰ ਆਖਿਆ ਸੀ ਕਿ ਤੱਤ-
ਗਿਆਨ (ਨਾਮ) ਬਿਨਾਂ ਜੋਗ (ਮਿਲਾਪ) ਨਹੀਂ ਹੋ ਸਕਦਾ, ਤੁਸੀਂ ਭਾਵੇਂ ਇਸ ਗਾਲ
ਨੂੰ ਆਪਣੇ ਹਿਰਦੇ ਵਿਚ ਵਿਚਾਰ ਕੇ ਦੇਖ ਲਵੋ। ਗੁਰੂ ਨਾਨਕ ਦੇਵ ਜੀ ਨੂੰ 'ਜੋਗ'
ਨਾਲ ਕੋਈ ਵਿਰੋਧ ਨਹੀਂ ਸੀ, ਕਿਉਂਕਿ ਜੋਗ ਲਫਜ਼ ਦਾ ਅਰਥ ਮਿਲਾਪ ਹੋਦਾ ਹੈ।
ਮਿਲਾਪ ਪ੍ਰੇਮ ਤੋਂ ਬਿਨ ਨਹੀਂ ਹੋ ਸਕਦਾ। ਗੁਰਮਤਿ ਵੀ ਪ੍ਰੇਮਾ ਭਰਾਤੀ ਹੀ ਹੈ, ਅਤੇ
ਗੁਰਮਤਿ ਭੀ ਜੀਵ ਨੂੰ ਆਪਣੇ ਮੂਲ ਨਾਲ ਜੋਗ (ਮਿਲਾਪ) ਕਰ ਲੈਣ ਭਾਵ ਇਕ ਰੂਪ
ਹੈ ਕੇ ਜੁੜ ਜਾਣ ਦਾ ਉਪਦੇਸ਼ ਦਿੰਦੀ ਹੈ। ਸਤਿਗੁਰੂ ਜੀ ਦਾ ਮੱਤ-ਭੇਦ ਤਾਂ ਕੇਵਲ
ਮਿਲਾਪ ਕਰਨ ਦੀ ਬਿਧੀ ਬਾਰੇ ਹੈ। ਜੋਰੀਆਂ ਦੀ ਪ੍ਰਮੋਸ਼ਰ ਨਾਲ ਮਿਲਾਪ ਲਈ
ਅਪਣਾਈ ਹੋਈ ਬਿਧੀ ਪ੍ਰਭੂ ਮਿਲਾਪ ਕਰਾਉਣ ਵਿਚ ਅਸਫਲ ਹੈ। ਇਹੀ ਗੱਲ
ਸਤਿਗੁਰੂ ਜੀ ਨੇ ਜੋਰੀਆਂ ਨੂੰ ਇਸ ਚਰਚਾ ਅੰਦਰ ਸਮਝਾਈ ਹੈ। ਜਦੋਂ ਉਹ ਕਹਿ
ਰਹੇ ਹਨ,

'ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰ ॥'

ਹਣ ਇਸ ਪਦੇ ਵਿਚ ਸਤਿਗੁਰੂ ਜੀ, ਨਾਮ ਦੀ ਪ੍ਰਾਪਤੀ ਕਿਵੇਂ ਕੀਤੀ ਜਾਵੇ,
ਤਾਂ ਕਿ ਪ੍ਰਭੂ ਨਾਲ ਮਿਲਾਪ (ਜੋਗ) ਸੰਭਵ ਹੋ ਸਕੇ, ਇਸ ਬਾਰੇ ਦਸਦੇ ਹਨ। ਉਨ੍ਹਾਂ
ਦਾ ਕਹਿਣਾ ਹੈ ਕਿ ਗੁਰਮੁਖ ਸੱਚੇ ਉਪਦੇਸ਼ ਦੀ ਵਿਚਾਰ ਤਾਂ ਕਰਦੇ ਹਨ; ਪਰ ਅਜਿਹੇ
ਗੁਰਮੁਖ ਕੋਈ ਬਿਰਲੇ ਹੀ ਹੁੰਦੇ ਹਨ। ਜਿਹੜੇ ਗੁਰਮੁਖ ਸੱਚ ਦੇ ਉਪਦੇਸ਼ ਦੀ ਵਿਚਾਰ
ਕਰਦੇ ਹਨ, ਉਨ੍ਹਾਂ ਦੇ ਅੰਦਰ 'ਸੱਚ ਬਾਣੀ' ਅਨਹਦ ਨਾਦ ਪਰਗਟ ਹੋ ਜਾਂਦਾ ਹੈ।
ਇਕ ਗੱਲ, ਜਿਸਨੂੰ ਕਿ ਕੋਈ ਬਿਰਲਾ ਹੀ ਸਮਝ ਸਕਦਾ ਹੈ ਜਾਂ ਸਮਝਦਾ ਹੈ, ਉਹ
ਇਹ ਹੈ ਕਿ ਸੱਚਾ ਉਪਦੇਸ਼ ਸੁਣਣ ਵਾਲੇ ਤਾਂ ਬਹੁਤ ਹੁੰਦੇ ਹਨ, ਪਰ ਮਨ ਕੇਵਲ ਕਿਸੇ
ਬਿਰਲੇ ਗੁਰਮੁਖ ਦਾ ਹੀ ਸੱਚੇ ਉਪਦੇਸ਼ ਦੇ ਸੱਚ ਨੂੰ ਕਬੂਲਦਾ ਹੈ। ਸਾਕਤਾਂ ਨੂੰ ਤਾਂ

ਸੱਚ ਨਾਲ ਨਵਰਤ ਹੀ ਹੋਇਆ ਕਰਦੀ ਹੈ, ਭਾਵੇਂ ਸੁਣਨ ਸਮੇਂ ਉਹ ਸਾਰੇ ਸੱਚ ਅੱਗੇ ਆਤਮ ਸਮਰਪਣ ਕਰਦੇ ਹੋਏ ਹੀ ਦਿਖਾਈ ਦਿੰਦੇ ਹਨ।

ਇਹੀ ਕਾਰਨ ਹੈ ਕਿ ਨਿਜ ਘਰ (ਹਿਰਦੇ) ਵਿਚ ਗੁਰਮੁਖਾਂ ਦਾ ਹੀ ਮਨ ਟਿਕਦਾ ਹੈ। ਸੱਚ ਨਾਲ ਭਿਜਿਆ ਹੋਇਆ ਮਨ ਹੀ ਟਿਕਿਆ ਕਰਦਾ ਹੈ, ਕਿਉਂਕਿ ਉਸ ਅੰਦਰ ਹਿਵਾਘਰ ਉਤਪੰਨ ਹੋ ਜਾਂਦਾ ਹੈ, ਠੰਡ ਵਰਤ ਜਾਂਦੀ ਹੈ। ਲੇਭ ਲਹਿਰ ਨਸ਼ਟ ਹੋ ਜਾਂਦੀ ਹੈ। ਤਦ ਉਪਰੰਤ ਹੀ ਮਨ ਟਿਕ ਕੇ ਆਪਣੇ ਮੂਲ, ਸਾਚ ਸੁਖਦ ਨਾਲ ਜੁੜਕੇ ਨਾਮ ਰਸ ਦਾ ਅਨੰਦ ਪਰਾਪਤ ਕਰਦਾ ਰਹਿੰਦਾ ਹੈ। ਸਭ ਤੋਂ ਮਹੱਤਵਪੂਰਨ ਅਤੇ ਇਸ ਚਰਚਾ ਦੇ ਤੌਰ ਦੀ ਗੱਲ ਇਸ ਪਦੇ ਵਿਚ ਸਤਿਗੁਰੂ ਜੀ ਨੇ ਆਖ ਦਿੱਤੀ ਹੈ, ਕਿ ਹੇ ਜੋਰੀ ਜਨੋਂ ਗੁਰਮੁਖ ਤੋਂ ਬਿਨਾਂ ਆਪਣੇ ਆਪ ਨੂੰ ਜੋਰੀ ਅਖਵਾਉਣਾ, ਆਪਣੇ ਆਪ ਨੂੰ ਧੋਖਾ ਦੇਣ ਵਾਲੀ ਗੱਲ ਹੈ। ਅਸਲ ਗੱਲ ਤਾਂ ਇਹ ਹੈ ਕਿ ਗੁਰਮੁਖ ਹੀ ਅਸਲੀ ਜੋਰੀ ਹੈ। ਕਿਉਂਕਿ ਉਸਨੂੰ ਪ੍ਰਮੇਸਰ ਨਾਲ ਮਿਲਾਪ ਦੀ ਬਿਧੀ ਦਾ ਗਿਆਨ ਹੈ। ਗੁਰਮੁਖ ਹੀ ਇਕ ਪ੍ਰਮੇਸਰ ਨੂੰ ਜਾਣ ਸਕਦਾ ਹੈ। ਜਾਨਣ ਵਾਲਾ ਹੀ ਪ੍ਰਭੂ ਨਾਲ ਜੁੜ ਸਕਦਾ ਹੈ।

'ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥
 ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥
 ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥
 ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥
 ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥
 ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੧੦॥'

ਇਸ ਪਦੇ ਵਿਚ ਸਤਿਗੁਰੂ ਜੀ ਨੇ 'ਬਿਨੁ ਸਤਿਗੁਰ ਭੇਟੇ' ਭਾਵ ਸਤਿਗੁਰੂ ਦੇ ਮਿਲਾਪ ਬਿਨਾਂ ਮੁਕਤੀ ਨਹੀਂ ਹੋ ਸਕਦੀ, ਦਾ ਜ਼ਿਕਰ ਕੀਤਾ ਹੈ।

ਅਸਲ ਵਿਚ 'ਜੋਗ' ਸਤਿਗੁਰ ਨਾਲ ਹੀ ਹੋਣਾ ਹੈ। ਗੁਰਬਾਣੀ ਅੰਦਰ ਫਰਮਾਨ ਹੈ, 'ਪ੍ਰਲਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ਦਾਰੂ ਭੇਜਨੁ ਖਾਇ ॥' ਛਿਅ ਕਰਸਨ ਕੀ ਸੋਝੀ ਪਾਇ ॥ ਗੁਰਮਤਿ ਅਨੁਸਾਰ ਗੁਰੂ ਅਤੇ ਚੇਲੇ ਦੀ ਸੰਧਿ (ਜੋਗ) ਹੀ ਪ੍ਰਮੇਸਰ ਮਿਲਾਪ ਹੈ। ਗੁਰਬਾਣੀ ਸੁਖਦ ਨੂੰ ਹੀ ਗੁਰੂ ਮੰਨਦੀ ਹੈ, ਪਰ ਉਹ ਸੁਖਦ ਸਰਬ ਵਿਆਪੀ ਅਤੇ ਚੇਤਨ ਸਰੂਪ, ਮਾਇਆ ਤੋਂ ਪਰ੍ਹੇ ਹੋਣ ਕਰਕੇ ਮਨੁਖੀ ਮਨ ਬੁਧੀ ਦੀ ਪਕੜ ਤੋਂ ਪਰੇ 'ਅਗਾਮ ਅਗਾਧ ਪਾਰਬ੍ਰਹਮ' ਹੈ। ਮਨੁਖੀ ਗਿਆਨ ਇੰਦਰਿਆਂ ਦੀ ਪਕੜ ਤੋਂ ਪਰੇ ਹੋਣ ਕਰਕੇ ਉਸਨੂੰ ਕੰਨਾਂ ਨਾਲ ਨਹੀਂ ਸੁਣਿਆ ਜਾ ਸਕਦਾ। ਮਨ ਅਤੇ ਚਿਤ ਜਦੋਂ ਅੰਦਰ ਹੀ ਅੰਦਰ ਗਲ ਬਾਤ

ਕਰਦੇ ਹਨ, ਮਨ ਨੂੰ ਸਮਝਾਉਣ ਵਾਲਾ ਸ਼ਬਦ, ਮਨ ਤੋਂ ਪਕੜ੍ਹੇ ਪਰਮਾਤਮਾ ਦੀ ਆਵਾਜ਼ ਹੀ 'ਸ਼ਬਦ ਗੁਰੂ' ਦਾ ਰੂਪ ਧਾਰਨ ਕਰਦਾ ਹੈ। ਉਸ ਸਮੇਂ ਮਨ ਦਾ ਆਪਣਾ ਸ਼ਬਦ (ਕਲਪਨਾ) ਨਹੀਂ ਹੋਇਆ ਕਰਦਾ। ਮਨ ਅਨਹਦ ਸੁੰਨ ਅਵਸਥਾ ਧਾਰਨ ਕਰਕੇ, ਸਾਚ ਸ਼ਬਦ ਨੂੰ ਹੀ ਆਪਣਾ ਨਿਜ ਸਰੂਪ ਮੰਨ ਕੇ ਉਸੇ ਨੂੰ ਆਪਣਾ ਲੈਂਦਾ ਹੈ। ਇਸ ਬਿਧੀ ਨਾਲ ਗੁਰੂ ਅਤੇ ਚੇਲੇ ਦੀ ਸੰਧ ਮਿਲ ਜਾਂਦੀ ਹੈ, ਇਸੇ ਨੂੰ ਸਤਿਗੁਰੂ ਜੀ ਜੋਗ ਆਖ ਰਹੇ ਹਨ।

'ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥'

ਇਸ ਪੰਗਤੀ ਵਿਚ ਸਤਿਗੁਰ ਦੀ ਸੇਵਾ ਬਿਨਾ ਜੋਗ ਦਾ ਹੋ ਜਾਣਾ ਅੰਤਵਾ ਮੰਨਿਆ ਹੈ। ਹੁਣ ਸਮਝਣ ਵਾਲੀ ਗੱਲ ਇਹ ਹੈ ਕਿ ਗੁਰਮਤਿ ਅਨੁਸਾਰ 'ਸਤਿਗੁਰ' ਦਾ ਸਰੂਪ ਕੀ ਹੈ? ਅਤੇ ਸਤਿਗੁਰ ਦੀ 'ਸੇਵਾ' ਤੋਂ ਕੀ ਭਾਵ ਹੈ? ਜਿਵੇਂ ਫਰਮਾਨ ਹੈ:-

'ਸਤਿਗੁਰ ਤੇ ਖਾਲੀ ਕੇ ਨਹੀਂ ਮੇਰੈ ਪ੍ਰਭਿ ਮੇਲਿ ਮਿਲਏ ॥ (੯੫੦)'.

ਇਸਤੋਂ ਪਤਾ ਲਗਦਾ ਹੈ ਕਿ ਸਤਿਗੁਰ ਤਾਂ ਅੰਦਰ ਹੀ ਹੈ, ਪਰ ਬਾਹਰਲੇ ਸ਼ਬਦ ਗੁਰੂ (ਗੁਰਬਾਣੀ) ਦੀ ਸਮਝ ਬਿਨਾਂ, ਉਸ ਨਾਲ ਮਿਲਾਪ ਨਹੀਂ ਹੋਇਆ ਕਰਦਾ। ਜਿਥੇ ਤੱਕ ਗੁਰ ਸੇਵਾ ਦਾ ਸਵਾਲ ਹੈ ਉਸ ਬਾਰੇ ਗੁਰਬਾਣੀ ਅੰਦਰ ਹੁਕਮ ਹੈ,- 'ਗੁਰ ਕੀ ਸੇਵਾ ਸ਼ਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥' ਭਾਵ ਗੁਰ ਦਾ ਉਪਦੇਸ਼ ਵਿਚਾਰਨਾ, ਸਮਝਣਾ ਅਤੇ ਉਸ ਵਿਚੋਂ ਤੱਤ ਗਿਆਨ (ਨਾਮ) ਦੀ ਪ੍ਰਾਪਤੀ ਕਰ ਲੈਣਾ ਹੀ ਗੁਰਬਾਣੀ ਅੰਦਰ ਸਤਿਗੁਰ ਦੀ 'ਸੇਵਾ' ਮੰਨੀ ਜਾਂਦੀ ਹੈ। ਸਤਿਗੁਰੂ ਜੀ ਦਾ ਵੀ ਇਸ ਪਦੇ ਵਿਚ ਇਹੋ ਭਾਵ ਹੈ, ਕਿ ਪੂਰੇ ਗੁਰੂ ਦੇ ਉਪਦੇਸ਼ ਨੂੰ ਸਮਝੇ ਬਿਨਾਂ ਆਪਣੇ ਅੰਦਰਲੇ ਸਤਿਗੁਰ ਨੂੰ ਪਛਾਣਿਆ ਨਹੀਂ ਜਾ ਸਕਦਾ ਅਤੇ ਉਸਨੂੰ ਜਾਣੇ (ਲੱਭੇ) ਬਿਨਾਂ ਉਸ ਨਾਲ ਜੁੜਿਆ ਭੀ ਨਹੀਂ ਜਾ ਸਕਦਾ।

'ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ਤੋਂ ਭਾਵ ਹੈ ਕਿ ਸੱਚੇ ਗਿਆਨ ਦੀ ਪ੍ਰਾਪਤੀ, ਜਿਹੜੀ ਕਿ ਸਤਿਗੁਰ ਪਾਸੋਂ ਹੀ ਹੋਇਆ ਕਰਦੀ ਹੈ, ਬਿਨਾਂ ਮੁਕਤੀ ਸੰਭਵ ਨਹੀਂ। ਜੋਗ ਮੱਤ ਜਾਂ ਕਾਸੀ ਮੱਤ ਅਨੁਸਾਰ ਮੁਕਤੀ ਦੀ ਪ੍ਰਾਪਤੀ ਹੀ ਆਖਿਰੀ ਮੰਜ਼ਿਲ ਹੈ, ਪਰ ਗੁਰਮਤਿ ਇਸਤੋਂ ਭੀ ਅਗੇ ਦੀ ਗਲ ਕਰਦੀ ਹੈ। ਮੁਕਤੀ ਪ੍ਰਾਪਤੀ ਤੋਂ ਭਾਵ ਤਾਂ ਕੇਵਲ ਮਨ ਦਾ ਕਲਪਨਾ ਰਹਿਤ (ਚੁਪ) ਹੋ ਜਾਣਾ ਹੀ ਹੈ। ਅਸਲੀ ਕੰਮ ਤਾਂ ਅਜੇ ਬਾਕੀ ਹੈ। ਭਾਵ ਪ੍ਰਮੇਸ਼ਰ ਨਾਲ ਮਿਲਾਪ ਇਸਤੋਂ ਅਗਲੀ ਮੰਜ਼ਿਲ ਹੈ। ਇਸੇ ਕਰਕੇ ਗੁਰਬਾਣੀ ਵਿਚ ਲਿਖਿਆ ਹੈ; ਮੁਕਤੀ ਬੁੜੀ ਭੀ ਗਿਆਨੀ ਤਿਆਗੇ।'

ਗੁਰਬਾਣੀ ਦੇ ਗਿਆਨ ਨੂੰ ਸਮਝਕੇ ਮਨ ਕਲਪਨਾ ਤਿਆਗ ਦਿੰਦਾ ਹੈ, ਉਸ ਤੋਂ ਪਿਛੋਂ ਜਦੋਂ ਮਨ ਨੂੰ ਸਾਚ ਸੁਖਦ ਦਾ ਮਿਲਾਪ ਹੋ ਜਾਂਦਾ ਹੈ, ਫਿਰ ਉਸ ਨਿਰਾਕਾਰੀ ਨਾਦ (ਸੁਖਦ) ਨੂੰ ਬਾਣੀ ਦਾ ਰੂਪ ਦੇ ਕੇ (ਬੋਲ ਕੇ) ਪਰਗਟ ਕਰਨਾ ਹੰਦਾ ਹੈ। ਇਸ ਅਵਸਥਾ ਵਿਚ ਮਨ ਨੇ ਆਪਣੇ ਕਲਪਨਾ ਰੂਪੀ ਸੁਖਦ ਨੂੰ ਤਿਆਗ ਕੇ, ਆਪਣਾ ਨਿਜ ਸਰੂਪ ਸਾਚ ਸੁਖਦ ਧਾਰਨ ਕਰ ਲਿਆ। ਇਹ ਅਵਸਥਾ, ਮਨ ਦੀ ਮ੍ਰਿਤ ਅਵਸਥਾ ਹੈ ਭਾਵ ਉਸ ਸਮੇਂ ਮਨ ਸੁਖਦ ਰਹਿਤ ਹੈ, ਜਾਂ ਇਉਂ ਕਹਿ ਲਵੇ ਕਿ ਮਨ ਦਾ ਸੁਖਦ ਸਰੂਪ 'ਕਲਪਨ' ਮਰ ਗਿਆ ਹੈ। ਦੂਸਰੇ ਸੁਖਦ (ਸਾਚ ਸੁਖਦ) ਨਾਲ ਜੁੜਕੇ ਮਨ ਦੁਬਾਰਾ ਜਿਉਂਦਾ ਹੈ ਜਾਂਦਾ ਹੈ ਅਤੇ ਇਸ ਤੋਂ ਬਾਅਦ ਇਹ ਸੁਖਦ (ਮਨ) ਦੀ ਕਦੇ ਮੌਤ ਨਹੀਂ ਹੋਣ ਦਿੰਦਾ। ਇਸੇ ਦਾ ਨਉਂ ਜੀਵਨ ਮੁਕਤ ਅਵਸਥਾ ਹੈ। ਇਸੇ ਲਈ ਗੁਰਮਤਿ ਦਾ ਨਿਸ਼ਾਨਾ 'ਮੁਕਤੀ' ਨਾ ਹੋ ਕੇ ਜੀਵਨ ਮੁਕਤ ਅਵਸਥਾ ਹੈ। ਬਾਕੀ ਦੂਸਰੀਆਂ ਸਾਰੀਆਂ ਮੱਤਾਂ ਕੇਵਲ ਮੁਕਤੀ ਨੂੰ ਹੀ ਆਪਣੀ ਮੰਜ਼ਿਲ ਮੰਨਦੀਆਂ ਹਨ।

ਜਿਵੇਂ ਅਸੀਂ ਕਿਸੇ ਜੜ੍ਹ ਵਸਤੂ ਨੂੰ ਅਸਮਾਨ ਵੱਲ ਸੁੱਟੀਏ, ਜਦ ਤੱਕ ਉਸਨੂੰ ਕੋਈ ਰਸਤੇ ਵਿਚ ਰੁਕਣ ਲਈ ਸਹਾਰਾ ਨਾ ਮਿਲੇ, ਤਾਂ ਉਹ ਆਪਣੇ ਆਪ ਹੀ ਧਰਤੀ ਉਤੇ ਆ ਡਿਗਦੀ ਹੈ। ਜੇ ਕੋਈ ਅਸਮਾਨ ਵਿਚ ਹੀ ਉਸ ਵਸਤੂ ਨੂੰ ਰੋਕ ਲਵੇ ਤਾਂ ਉਸਦੇ ਨੀਚੇ ਵੱਲ ਡਿਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਠੀਕ ਇਹੀ ਬਿਧੀ ਮੁਕਤੀ ਉਤੇ ਭੀ ਲਾਗੂ ਹੁੰਦੀ ਹੈ। ਮਨ ਹਮੇਸ਼ਾ ਲਈ ਚੁਪ ਹੋ ਜਾਵੇ ਇਹ ਅਨਹੋਣੀ ਗੱਲ ਹੈ, ਜਿਵੇਂ ਆਪਣੇ ਆਪ ਅਸਮਾਨ ਵਿਚ ਕੋਈ ਵਸਤੂ ਰੁਕ ਜਾਵੇ, ਅਨਹੋਣੀ ਗੱਲ ਹੈ। ਪਰ ਜਦ ਸਰਬ ਵਿਆਪੀ ਪਰਮੇਸ਼ਰ (ਸੁਖਦ ਰੂਪ) ਨੇ ਮਨ ਨੂੰ ਸੱਚ ਬੋਲਣ ਦੀ ਸ਼ਕਤੀ ਪ੍ਰਦਾਨ ਕਰ ਦਿੱਤੀ, ਫਿਰ ਮਨ ਸੱਚ ਬੰਡ ਵਿਚ ਹੀ ਟਿਕਿਆ ਰਹਿੰਦਾ ਹੈ। ਉਸਨੂੰ ਮਾਇਆ ਪੁਰੀ ਦੀ ਕਲਪਨਾ ਰੂਪੀ ਝੂਠੀ ਸ਼ਕਤੀ ਦੇ ਸਹਾਰੇ, ਅਲਪ ਕਾਲਿਕ ਜੀਵਨ ਦੀ ਲੋੜ ਨਹੀਂ ਰਹਿੰਦੀ। ਇਸੇ ਲਈ ਸਤਿਗੁਰੂ ਜੀ ਨੇ ਜੋਗੀਆਂ ਨੂੰ ਦੱਸਿਆ ਹੈ ਕਿ ਜੇ ਚੇਤਨ ਸਤਿਗੁਰ, ਮਨ ਨੂੰ ਆਪਣੇ ਨਾਲ ਨਾ ਜੋੜੇ (ਬੇਟੇ), ਤਾਂ ਮੁਕਤੀ ਦੀ ਗੱਲ ਕਿਸੇ ਤਰਾਂ ਸਿਰੇ ਚੜ੍ਹਨ ਵਾਲੀ ਨਹੀਂ ਹੈ।

'ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥' ਸਤਿਗੁਰ ਸਾਰਿਆਂ ਅੰਦਰ ਹੀ ਮੌਜੂਦ ਹੈ। ਜਦ ਤੱਕ ਮਨ ਦਾ ਉਸ ਨਾਲ ਸਪਰਸ਼ (ਬੇਟੇ) ਨਹੀਂ ਹੋ ਜਾਂਦਾ, ਤਦ ਤਕ ਨਾਮ ਦੀ ਪ੍ਰਾਪਤੀ ਨਹੀਂ ਹੁੰਦੀ। ਹਣ ਇਥੇ ਗਲ ਸਮਝਣ ਵਾਲੀ ਇਹ ਹੈ ਕਿ ਸਤਿਗੁਰੂ ਜੀ ਨੇ ਨਾਮੁ ਪਰਾਪਤੀ ਦੀ ਇਹ ਸੁਰਤ ਕਿਉਂ ਰੱਖੀ। ਗੁਰਬਾਣੀ ਵਿਚੋਂ ਜਿਹੜਾ ਨਾਮ (ਤੱਤ-ਗਿਆਨ) ਪ੍ਰਾਪਤ ਹੁੰਦਾ ਹੈ, ਉਸ 'ਨਾਮ' ਅਤੇ ਅੰਦਰਲੇ ਸਤਿਗੁਰੁ ਪਾਸੋਂ ਮਿਲਣ ਵਾਲੇ 'ਨਾਮ' ਵਿਚ ਕੀ ਅੰਤਰ ਹੈ।

ਜਿਵੇਂ ਗੁਰਬਾਣੀ ਅੰਦਰ ਅੰਮ੍ਰਿਤ. ਦੇ ਪ੍ਰਕਾਰ ਦੇ ਆਏ ਹਨ। ਇਸੇ ਤਰ੍ਹਾਂ 'ਨਾਮ' ਭੀ ਦੇ ਪ੍ਰਕਾਰ ਦਾ ਹੀ ਹੈ। ਜਿਵੇਂ ਖਾਣ ਵਾਲੇ ਪਦਾਰਥਾਂ ਨੂੰ 'ਛਤੀਹ ਅੰਮ੍ਰਿਤ' ਗੁਰਬਾਣੀ ਮੰਨਦੀ ਹੈ ਅਤੇ ਇਨ੍ਹਾਂ ਦਾ ਖੰਡਨ ਭੀ ਕਰ ਦਿੰਦੀ ਹੈ। ਕਿਉਂਕਿ ਇਹ ਅੰਮ੍ਰਿਤ ਮਾਇਆ ਰੂਪ ਹੀ ਹਨ, ਇਸ ਲਈ ਗੁਰਬਾਣੀ ਨੇ ਇਨ੍ਹਾਂ ਨੂੰ 'ਬਿਖਿਆ ਅੰਮ੍ਰਿਤੁ ਏਕੁ ਹੈ ਬੁਝੈ ਪੁਰਖੁ ਸਜਾਣੁ ॥' ਆਖ ਦਿਤਾ। ਦੂਜੇ ਪਸੇ ਨਾਮ ਅੰਮ੍ਰਿਤ ਨੂੰ ਹੀ ਅਸਲੀ ਇਕ ਅੰਮ੍ਰਿਤ ਮੰਨਦੇ ਹੋਏ ਆਖਿਆ :— 'ਨਾਨਕ ਅੰਮ੍ਰਿਤੁ ਏਕੁ ਹੈ, ਦੂਜਾ ਅੰਮ੍ਰਿਤੁ ਨਾਂਹਿ ॥ ਨਾਨਕ ਅੰਮ੍ਰਿਤ ਮਨੈ ਮਾਹਿ, ਪਾਈਐ ਗੁਰ ਪ੍ਰਸਾਦਿ ॥ ਤਿਨੀ ਪੀਤਾ ਰੰਗ ਸਿਉ ਜਿਨ੍ਹ ਕਉ ਲਿਖਿਆ ਆਦਿ ॥' (੧੨੩੯)

ਉਪਰੋਕਤ ਕਥਨ ਤੋਂ ਸਪਸ਼ਟ ਹੈ ਕਿ ਅੰਮ੍ਰਿਤ ਕੇਵਲ ਇਕ ਹੀ ਹੈ ਅਤੇ ਉਸਦੀ ਪ੍ਰਾਪਤੀ ਸਤਿਗੁਰੂ ਦੀ ਕਿਧਾ ਨਾਲ ਮਨ ਅੰਦਰੋਂ ਹੀ ਹੋਇਆ ਕਰਦੀ ਹੈ। ਇਸੇ ਤਰ੍ਹਾਂ ਜਿਹੜਾ ਗਿਆਨ ਅੰਮ੍ਰਿਤ ਜਾਂ ਤੱਤ ਗਿਆਨ ਸਾਨੂੰ ਗੁਰਬਾਣੀ ਵਿਚੋਂ ਗੁਰ ਪ੍ਰਸਾਦਿ ਵਜੋਂ ਪ੍ਰਾਪਤ ਹੁੰਦਾ ਹੈ, ਉਸਦੀ ਪ੍ਰਾਪਤੀ ਉਪਰੰਤ ਹੀ ਅੰਦਰਲੇ ਚੇਤਨ ਅੰਮ੍ਰਿਤ (ਨਾਮ), ਚੇਤਨ ਸਤਿਗੁਰੂ ਦੀ ਪਰਾਪਤੀ (ਮਿਲਾਪ) ਹੁੰਦੀ ਹੈ। ਭਾਵ ਕੰਨਾਂ ਦੁਆਰਾ ਸੁਣਿਆ ਹੋਇਆ ਉਪਰੋਕਤ ਜੜ੍ਹ ਰੂਪ ਹੋਣ ਕਰਕੇ ਉਸ ਵਿਚੋਂ ਪਰਾਪਤ ਹੋਣ ਵਾਲਾ ਤੱਤ ਗਿਆਨ (ਨਾਮ) ਭੀ ਜੜ੍ਹ ਵਸੜ੍ਹ ਹੀ ਹੈ। ਜੋ ਬ੍ਰਹਮ ਗਿਆਨੀ ਸਤਿਗੁਰ ਦਾ ਭੋਜਨ ਹੈ, ਜਿਸ ਨੂੰ ਖਾ ਕੇ ਉਸਦੀ ਸੁੰਨ ਸਮਾਧ, ਸਹਿਜ ਸਮਾਧ ਵਿਚ ਬਦਲ ਜਾਂਦੀ ਹੈ। ਬਾਹਰੋਂ ਮਿਲਣ ਵਾਲਾ 'ਨਾਮ' ਗਿਆਨ ਸਰੂਪ ਹੁੰਦਾ ਹੈ, ਜਿਸ ਨਾਲ ਮਨ ਨੂੰ ਕਲਪਨਾ ਤੋਂ ਮੁਕਤੀ ਮਿਲਦੀ ਹੈ। ਇਸ ਤੋਂ ਬਾਅਦ ਨਾਮ ਸਰੂਪ ਸਤਿਗੁਰੂ ਦੇ ਮੇਲ ਨਾਲ ਮਨ ਚੇਤਨ ਹੋ ਕੇ (ਜਾਗ ਕੇ) ਸਦਜੀਵਨ ਅਵਸਥਾ ਨੂੰ ਪ੍ਰਾਪਤ ਹੋ ਜਾਂਦਾ ਹੈ। ਇਸ ਤੋਂ ਅੱਗੇ ਸਤਿਗੁਰੂ ਜੀ ਆਖਦੇ ਹਨ ਕਿ ਜਿਸ ਜਗਿਆਸੂ ਨੂੰ ਆਪਣੇ ਅੰਦਰਲੇ ਸਤਿਗੁਰੂ ਦੀ ਛੋਹ ਪ੍ਰਾਪਤ ਨਹੀਂ ਹੋਈ; ਤਾਂ ਉਹ ਬਹੁਤ ਘੇਰ ਮੁਸੀਬਤਾਂ ਵਿਚ, ਆਉਣ ਜਾਣ ਦੇ ਗੋੜ ਵਿਚ ਹੀ ਪਿਆ ਰਹੇਗਾ ਅਤੇ ਉਸਦੇ ਅੰਦਰ ਘੇਰ ਅਗਿਆਨਤਾ ਛਾਈ ਰਹੇਗੀ, ਉਹ ਤੱਤ ਗਿਆਨ ਦੀ ਪ੍ਰਾਪਤੀ ਤੋਂ ਸੱਖਲਾ ਆਪਣਾ ਜਨਮ ਹਾਰ (ਗਵਾ) ਕੇ ਚਲਾ ਜਾਵੇਗਾ।

'ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥
 ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥
 ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਚਾਰਿ ॥
 ਗੁਰਮੁਖਿ ਦਰਗਹ ਨ ਆਵੈ ਹਾਰਿ ॥
 ਗੁਰਮੁਖਿ ਮੇਲਿ ਮਿਲਾਏ ਸੋ ਜਾਣੈ ॥
 ਨਾਨਕ ਗੁਰਮੁਖਿ ਸਬਦਿ ਪਛਾਣੈ ॥੧੧॥'

ਸਾਰੀ ਚਰਚਾ ਦੇ ਅੰਤਿਮ ਪੜਾਅ ਵਿਚ ਸਤਿਗੁਰੂ ਜੀ ਨੇ ਕੁਛ ਨਿਰਣਾਇਕ ਗੱਲਾਂ ਦੱਸੀਆਂ ਹਨ। ਸਾਰੀ ਚਰਚਾ ਦਾ ਸਿਟਾ ਪਿਛਲੇ ਦੋ ਪਦਿਆਂ ਅੰਦਰ ਦੱਸ ਦਿਤਾ ਹੈ। ਸਤਿਗੁਰੂ ਜੀ ਆਖ ਰਹੇ ਹਨ ਕਿ ਸੰਸਾਰ ਵਿਚ ਪ੍ਰਮੇਸ਼ਰ ਦੀ ਭਗਤੀ ਕਰਨ ਵਾਲਿਆਂ ਦੀ ਤਾਂ ਗਿਣਤੀ ਨਹੀਂ ਦੱਸੀ ਜਾ ਸਕਦੀ ਅਤੇ ਨਾ ਹੀ ਉਨ੍ਹਾਂ ਦੇ ਅਪਣਾਏ ਹੋਏ ਮਾਰਗ ਹੀ ਗਿਣਾਏ ਜਾ ਸਕਦੇ ਹਨ। ਪਰ ਸਿੰਟੇ ਦੀ ਗੱਲ ਇਹ ਹੈ ਕਿ ਕੇ ਵਲ ਗੁਰਮੁਖਾਂ ਨੇ ਹੀ ਆਪਣੇ ਮਨਾਂ ਨੂੰ ਜਿਤ ਕੇ, ਆਪਣੇ ਅੰਦਰਲੀ ਹਉਮੈ ਦਾ ਨਾਸ ਕੀਤਾ ਹੈ। ਗੁਰਮੁਖੀ ਬਿਧੀ (ਗੁਰਮੁਖੀ ਭਗਤੀ) ਤੋਂ ਬਿਨਾਂ ਕੋਈ ਦੂਸਰੀ ਬਿਧੀ ਮਨ ਨੂੰ ਜਿਤ ਲੈਣ ਦੀ ਹੈ ਹੀ ਨਹੀਂ। ਅਜ ਤੱਕ ਦੇ ਰਿਕਾਰਡ ਨੂੰ ਦੇਖਦੇ ਹੋਏ ਕੋਈ ਐਸਾ ਸਬਤ ਨਹੀਂ ਮਿਲਦਾ ਜਿਸਤੋਂ ਪਤਾ ਲਗਦਾ ਹੋਵੇ; ਕਿ ਗੁਰਮੁਖੀ ਭਗਤੀ ਤੋਂ ਬਿਨਾਂ ਕਿਸੇ ਨੂੰ ਵੀ ਅਪਣਾ ਮਨ ਜਿਤ ਲੈਣ ਵਿਚ ਸਫਲਤਾ ਮਿਲੀ ਹੋਵੇ। ਕਿਉਂਕਿ ਕੇਵਲ ਗੁਰਮੁਖਾਂ ਨੇ ਹੀ ਆਪਣੇ ਹਿਰਦੇ ਵਿਚ ਸੱਚ ਨੂੰ ਧਾਰਨ ਕੀਤਾ ਹੈ। ਜਿਸ ਦੀ ਸ਼ਕਤੀ ਅੱਗੇ ਝੁਠੇ ਮਨ ਦਾ ਪਰਜਤ ਹੋ ਜਾਣਾ ਯਕੀਨੀ ਹੁੰਦਾ ਹੈ। ਸੱਚ ਕਦੇ ਹਾਰ ਜਾਵੇ। ਇਹ ਗੱਲ ਮੰਨਣ ਜੋਗ ਹੀ ਨਹੀਂ। ਇਸ ਸੰਸਾਰ (ਝੁਠੀ ਦੁਨੀਆਂ) ਵਿਚ ਤਾਂ ਭਾਵੇਂ ਕਦੇ ਇਦਾਂ ਹੋ ਜਾਵੇ, ਪਰ ਪਰਲੋਕ ਦੀ ਅਦਾਲਤ 'ਸੱਚ ਖੰਡ' ਵਿਚ ਇਹ ਨਹੀਂ ਹੋ ਸਕਦਾ।

‘ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥
ਗੁਰਮੁਖਿ ਦਰਗਾਹ ਨ ਆਵੈ ਹਾਰਿ ॥’

ਗੁਰਮੁਖ ਨੇ ਜਮ (ਭਰਮ) ਨੂੰ ਮਾਰ ਕੇ ਕਾਲ (ਸਮਾਂ) ਨੂੰ ਆਪਣੇ ਨਿਜ ਸਰੂਪ (ਗੁਪਤ ਦੇਹੀ) ਤੋਂ ਬੇਅਸਰ (ਪ੍ਰਭਾਵ ਹੀਨ) ਕਰ ਦਿਤਾ ਹੈ। ਹੁਣ ਇਸ ਨਿਰਾਕਾਰ ਦੇਹੀ ਉਪਰ ਕਾਲ (ਸਮੇਂ) ਦਾ ਪ੍ਰਭਾਵ ਇਸ ਲਈ ਖਤਮ ਹੋ ਗਿਆ ਕਿਉਂਕਿ ਮਨ ਅੰਦਰ ਹੁਣ ਕਿਸੇ ਕਿਸਮ ਦਾ ਭੀ ਕੋਈ ਭਰਮ ਦਾ ਅੰਸ ਬਾਕੀ ਨਹੀਂ ਰਹਿ ਗਿਆ। ਇਸੇ ਲਈ ਗੁਰਮੁਖ ਨੂੰ ਦਰਗਾਹ ਵਿਚ ਹਾਰ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਭਾਵ ਗੁਰਮੁਖ ਨੇ ਆਪਣੇ ਅੰਦਰਲੀ ਥੋਟ ਪੂਰੀ ਤਰ੍ਹਾਂ ਨਾਲ ਨਸ਼ਟ ਕਰ ਦਿਤੀ ਹੈ ਇਸ ਲਈ ਹੁਣ ਉਸਨੂੰ ਦਰਗਾਹ ਵਿਚੋਂ ਬਾਹਰ ਨਹੀਂ ਸੁਟਿਆ ਜਾਵੇਗਾ, ਕਿਉਂਕਿ ਖਰਿਆਂ ਦਾ ਖਰਿਆਂ ਵਿਚ ਰਹਿਣਾ ਪ੍ਰਮੇਸ਼ਰ ਦੀ ਦਰਗਾਹ ਦਾ ਹੀ ਨਿਯਮ ਹੈ ਅਤੇ ਥੋਟਿਆਂ ਲਈ ਇਹ ਭਵਸਾਗਰ ਖਰੇ ਬਣ ਜਾਣ ਲਈ ਹੀ ਬਣਾਇਆ ਗਿਆ ਹੈ।

‘ਗੁਰਮੁਖਿ ਮੇਲਿ ਮਿਲਾਏ ਸੇ ਜਾਣੈ ॥ ਨਨਕ ਗੁਰਮੁਖ ਸਬਦਿ ਪਛਾਣੈ ॥’

ਪਦੇ ਦੇ ਅੰਤ ਵਿਚ ਸਤਿਗੁਰੂ ਜੀ ਆਖਦੇ ਹਨ ਕਿ ਗੁਰਮੁਖ ਆਤਮਾ ਅਤੇ ਪਰਮਤਮਾ ਦੇ ਮੇਲ ਦੀ ਬਿਧੀ ਚੰਗੀ ਤਰ੍ਹਾਂ ਨਾਲ ਜਾਣ ਲੈਂਦਾ ਹੈ। ਇਸੇ ਲਈ ਗੁਰਮੁਖ ਨੂੰ ਆਪਣੇ ਅੰਦਰਲੇ ਸਾਚ ਸਬਦ ਦੀ ਪਛਾਣ ਹੁੰਦੀ ਹੈ। ਜਿਨ੍ਹਾਂ ਨੂੰ ਗੁਰਮੁਖਿ ਭਗਤੀ ਦੀ ਇਸ ਬਿਧੀ ਦਾ ਗਿਆਨ ਨਹੀਂ ਹੁੰਦਾ, ਉਹ ਲੋਕ ਅੰਦਰਲੇ ਸ਼ਬਦ ਨੂੰ ਪਛਾਣਣ ਵਿਚ ਧੋਖਾ ਖਾਂਦੇ ਹਨ। ਜਿਵੇਂ ਕਿ ਜੋਗ ਮੱਤ ਦੇ ਧਾਰਨੀਆਂ ਨੇ ਹਿਰਦੇ ਵਿਚਲਾ ਸਾਚ

ਸਬਦ ਸੁਣਨ ਦੀ ਬਜਾਏ। ਤ੍ਰਿਕੁਟੀ ਅੰਦਰ ਸੁਣਾਈ ਦੇਣ ਵਾਲਾ ਸ਼ਬਦ ਸੁਣਕੇ, ਇਸੇ ਨੂੰ ਸਾਰ ਸ਼ਬਦ ਵਜੋਂ ਮੰਨ ਲਿਆ ਅਤੇ ਆਪਣੇ ਮਨ ਨੂੰ ਜਿੱਤਣ ਵਿਚ ਸਫਲਤਾ ਪ੍ਰਾਪਤ ਨਹੀਂ ਕਰ ਸਕੇ। ਉਨ੍ਹਾਂ ਦੀ ਇਸ ਛੋਟੀ ਜਿਹੀ ਗਲਤੀ ਨੇ ਸਾਰੇ ਜੀਵਨ ਦੀ ਮਿਹਨਤ ਉਤੇ ਪਾਣੀ ਫੇਰ ਦਿਤਾ ।

ਸਬਦੈ ਕਾ ਨਿਬੇੜਾ ਸੁਟਿ ਤੂ ਅਉਧੂ, ਬਿਨੁ ਨਾਵੈ ਜੋਗੁ ਨ ਹੋਈ ॥
 ਨਾਮੇ ਰਾਤੇ ਅਨਿਦਿਨੁ ਮਾਤੇ, ਨਾਮੈ ਤੇ ਸੁਖੁ ਹੋਈ ॥
 ਨਾਮੈ ਹੀ ਤੇ ਸਭੁ ਪਰਗਟੁ ਹੋਵੈ, ਨਾਮੇ ਸੋਝੀ ਪਾਈ ॥
 ਬਿਨੁ ਨਾਵੈ ਭੇਖੁ ਕਰਹਿ ਬਹੁਤੇਰੇ, ਸਚੈ ਆਪਿ ਖੁਆਈ ॥
 ਸਤਿਗੁਰੁ ਤੇ ਨਾਮੁ ਪਾਈਐ ਅਉਧੂ, ਜੋਗੁ ਜੁਗਤਿ ਤਾਂ ਹੋਈ ।
 ਕਰਿ ਬੀਚਾਰੁ ਮਨਿ ਦੇਖਹੁ, ਨਾਨਕ, ਬਿਨੁ ਨਾਵੈ ਮੁਕਤਿ ਨ ਹੋਈ ॥੨੨॥

ਇਸ ਸਿਧ ਗੋਸਟ ਬਾਣੀ ਦਾ ਇਕ ਪਦਾ ਭਾਂਵੇ ਅੱਗੇ ਹੋਰ ਹੈ, ਪਰ ਆਸਲ ਗੋਸਟੀ ਇਸੇ ਪਦੇ ਵਿਚ ਸਮਾਪਤ ਹੋ ਜਾਂਦੀ ਹੈ। ਇਸੇ ਲਈ ਸਤਿਗੁਰੂ ਜੀ ਨੇ ਇਸ ਪਦੇ ਦੀ ਪਹਿਲੀ ਪੰਗਤੀ ਵਿੱਚ ਸੰਕੇਤ ਦਿੱਤਾ ਹੈ ਕਿ ਹੇ ਜੋਗੀ ਇਸ ਚਰਚਾ ਦਾ ਨਿਬੇੜਾ (ਫੈਸਲਾ) ਅਸੀਂ ਏਸ ਗੱਲ ਨਾਲ ਕਰਦੇ ਹਾਂ ਕਿ ਨਾਮ ਤੋਂ ਬਿਨਾ ਪ੍ਰਮੇਸ਼ਰ ਨਾਲ ਜੁੜਿਆ ਨਹੀਂ ਜਾ ਸਕਦਾ, ਜਿਹੜਾ ਸ਼ਬਦ ਯਾ ਉਪਦੇਸ਼ ਪ੍ਰਾਣੀ ਨੂੰ ਤੱਤ ਗਿਆਨੀ ਨਹੀਂ ਬਣਾ ਸਕਦਾ, ਉਹ ਸ਼ਬਦ ਪਰਮੇਸ਼ਰ ਨਾਲ ਮਿਲਾਪ ਕਰਾ ਦੇਣ ਦੇ ਸਮਰੱਥ ਨਹੀਂ ਹੋ ਸਕਦਾ ਜਿਸ ਸ਼ਬਦ ਨੂੰ ਜੋਗੀ ਸਾਮਾਈ ਸਮੇਂ ਸੁਣਿਆ ਕਰਦੇ ਸਨ, ਕਿਉਂਕਿ ਉਹ ਸ਼ਬਦ ਗਿਆਨ ਕਰਾਉਣ ਦੇ ਸਮਰੱਥ ਨਹੀਂ ਸੀ। ਏਸੇ ਲਈ ਸਤਿਗੁਰੂ ਜੀ ਨੇ ਜੋਗੀਆਂ ਨੂੰ ਇਹ ਸਿਧ ਕਰਕੇ ਦਿਖਾ ਦਿੱਤਾ ਕਿ ਤੁਹਾਡਾ (ਜੋਗ-ਮੱਤ) ਦਾ ਸ਼ਬਦ ਹੀ ਜਦ ਗਿਆਨ ਪ੍ਰਾਪਤੀ ਨਹੀਂ ਕਰਵਾ ਸਕਦਾ ਤਾਂ ਇਸ ਦੇ ਸਹਾਰੇ ਮੁਕਤੀ ਪ੍ਰਾਪਤੀ ਦਾ ਭਰਮ ਪਾਲੀ ਰੱਖਣਾ ਆਪਣੇ ਆਪ ਨੂੰ ਧੋਖਾ ਦੇਣ ਤੋਂ ਜਿਆਦਾ ਕੁਝ ਵੀ ਨਹੀਂ ।

ਪਰਮੇਸ਼ਰ ਦੇ ਰੰਗ ਵਿੱਚ ਰੰਗ ਹੋਏ ਸਦਾ ਹੀ ਮਤਵਾਲੇ (ਖੀਵੇ) ਹੋਏ ਰਹਿੰਦੇ ਹਨ। ਕਿਉਂਕਿ ਉਹਨਾਂ ਦੇ ਅੰਦਰ ਜਮ ਰਾਜ ਦਾ ਭੈ ਹੀ ਖਤਮ ਹੋ ਗਿਆ ਹੁੰਦਾ ਹੈ। ਇਸੇ ਲਈ ਉਹਨਾਂ ਦੇ ਅੰਦਰ ਪਰਮ ਆਨੰਦ ਦੀ ਅਸਥਾ ਬਣੀ ਰਹਿੰਦੀ ਹੈ। ਉਹਨਾਂ ਵਾਸਤੇ ਚਿੱਤਾ ਨਾਮ ਦੀ ਕੋਈ ਚੀਜ਼ ਰਹਿ ਹੀ ਨਹੀਂ ਜਾਂਦੀ। ਕਿਉਂਕਿ ਜਿਸ ਨਾਮ (ਪ੍ਰਮੇਸ਼ਰ) ਨਾਲ ਉਹ ਜੁੜੇ ਹੋਏ ਰਹਿੰਦੇ ਹਨ। ਉਸ ਨਾਮ ਨੇ ਹੀ ਤਾਂ ਇਹ ਸਾਰੀ ਸੰਸਾਰ ਦੀ ਖੇਡ ਬਣਾਈ ਹੈ। ਇਹ ਸਾਰੀ ਮਾਇਆ ਦੀ ਰਚਨਾ ਉਸਨੇ ਹੀ ਤਾਂ ਪੈਦਾ ਕੀਤੀ ਹੈ। ਅਤੇ ਇਸ ਮਾਇਆ ਦੇ ਅੰਦਰ ਜੀਵਾਂ ਨੂੰ ਸੋਝੀ ਦੇਣ ਵਾਲਾ ਭੀ ਤਾਂ ਉਹ ਆਪ ਹੀ ਹੈ। ਐਸੇ ਚੇਤਨ ਨਾਮ ਤੋਂ ਸੱਖਣੇ ਸੰਸਾਰ ਅੰਦਰ ਬਹੁਤ ਸਾਰੇ ਭੇਖਧਾਰੀ ਭੇਖ ਧਾਰਨ ਕਰਕੇ ਭਟਕ ਰਹੇ ਹਨ। ਉਹਨਾਂ ਦੀ ਬੁਧੀ ਤਾਂ ਪਰਮੇਸ਼ਰ ਨੇ ਆਪ ਹੀ

ਪੁਠੇ ਪਾਸੇ ਲਾਈ ਹੋਈ ਹੈ। ਕਿਉਂਕਿ ਸਤਿਗੁਰੂ ਤੋਂ ਬਿਨਾਂ ਨਾਮ (ਤੱਤ ਗਿਆਨ) ਹੋਰ ਕਿਤੇ ਨਹੀਂ ਮਿਲਦਾ, ਉਹਨਾਂ ਭੇਖ ਧਾਰੀਆਂ ਨੇ ਕਿਸੇ ਸਤਿਗੁਰੂ ਦੀ ਬਜਾਏ ਕੱਚੇ ਅਖੜੀ ਗੁਰੂਆਂ ਨੂੰ ਗੁਰੂ ਧਾਰ ਰਖਿਆ ਹੈ। ਜਿਸ ਕਰਕੇ ਉਹਨਾਂ ਨੂੰ ਨਾਮ ਦੀ ਪ੍ਰਾਪਤੀ ਨਹੀਂ ਹੋ ਸਕੀ, ਨਾਮ ਤਾਂ ਸਤਿਗੁਰ ਤੇ ਹੀ ਮਿਲਿਆ ਕਰਦਾ ਹੈ। ਉਸਤੋਂ ਬਾਅਦ ਹੀ ਪਰਮੇਸ਼ਰ ਨਾਲ ਮਿਲਾਪ ਦੀ ਗੱਲ ਬਣਦੀ ਹੈ। ਹੇ ਜੋਗੀ ਜਨੋਂ ਹੁਣ ਤੁਸੀਂ ਆਪਣੇ ਮਨ ਅੰਦਰ ਵੀਚਾਰ ਕੇ ਵੇਖ ਲਵੇ ਨਾਮ ਤੋਂ ਬਿਨਾ ਮੁਕਤੀ ਨਹੀਂ ਹੋ ਸਕਦੀ। ਚੇ ਤੇ ਰੱਖਣਾ ਕਿ 'ਬਿਨੁ ਨਾਵੈ ਜੋਗੁ ਨ ਹੋਈ ॥' 'ਬਿਨੁ ਨਾਵੈ ਮੁਕਤਿ ਨ ਹੋਈ ॥'

'ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥
 ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥
 ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥
 ਮਾਂਗਹਿ ਨਾਮੁ ਪਾਇਂ ਇਹ ਭਿਖਿਆ, ਤੇਰੇ ਦਰਮਨ ਕਉ ਕੁਰਬਾਣੈ ॥
 ਅਥਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥
 ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੧੩॥

ਗੋਸਟਿ ਦੀ ਸਮਾਪਤੀ ਤੋਂ ਪਿਛੋਂ ਸਤਿਗੁਰੂ ਜੀ ਪ੍ਰਮੇਸ਼ਰ ਦੀ 'ਗਤਿ ਮਿਤਿ' ਦੀ ਸੋਝੀ ਕਿਸਨੂੰ ਹੁੰਦੀ ਹੈ? ਕਿਉਂ ਹੁੰਦੀ ਹੈ? ਅਤੇ ਕਿਵੇਂ ਹੁੰਦੀ ਹੈ? ਇਸਦਾ ਹੀ ਭੇਦ ਦੱਸ ਰਹੇ ਹਨ। ਸਤਿਗੁਰੂ ਜੀ ਦਾ ਕਹਿਣਾ ਹੈ ਕਿ ਅਸਲ ਗਲ ਤਾਂ ਇਹ ਹੈ ਕਿ ਪ੍ਰਮੇਸ਼ਰ ਆਪਣੀ ਇਸ ਖੇਡ ਬਾਰੇ ਆਪ ਹੀ ਜਾਣਦਾ ਹੈ। ਜੇ ਕਿਸੇ ਨੇ ਜਾਨਣਾ ਹੋਵੇ ਤਾਂ ਸ਼ਬਦ ਗੁਰੂ ਪ੍ਰਮੇਸ਼ਰ ਨੂੰ ਹੀ ਗੁਰੂ ਮੰਨ ਕੇ ਉਸ ਕੋਲੋਂ ਜਾਨਣਾ ਚਾਹੀਦਾ ਹੈ। ਜੇ ਇਹੀ ਰਸਤਾ ਅਜ ਤੱਕ ਦੇ ਸਾਰੇ ਗੁਰੂਆਂ ਪੀਰਾਂ ਨੇ ਅਪਣਾਇਆ ਹੁੰਦਾ, ਤਾਂ ਸੰਸਾਰ ਅੰਦਰ ਅੱਜ ਇਤਨੀਆਂ ਵੱਖਰੀਆਂ ਵੱਖਰੀਆਂ ਮੱਤਾਂ ਨਹੀਂ ਸੀ ਹੋਣੀਆਂ ਚਾਹੀਦੀਆਂ। ਮਨ ਦਾ ਤਾਂ ਮਾਇਆ ਵਿਚ ਫਸਣ ਦਾ ਕਾਰਨ ਹੀ ਇਸਦੀ ਹਉਮੈ ਹੈ। ਭਾਵ ਕਿ ਮਨ ਆਪਣੇ ਨਾਲੋਂ ਸਿਆਣਾ ਕਿਸੇ ਨੂੰ ਮੰਨਦਾ ਹੀ ਨਹੀਂ। ਇਹੀ ਇਸਦਾ ਮੂਲ ਸੁਭਾਅ ਹੈ, ਪਰ ਲੋਭੀ ਹੋਣ ਕਰਕੇ ਲੋਭ ਵੱਸ ਹੋਇਆ ਇਹ ਆਪਣੇ ਆਪ ਨੂੰ ਫਸਾਅ ਜਰੂਰ ਲੈਂਦਾ ਹੈ। ਸੰਸਾਰ ਵਿਚ ਜਿਨੇ ਵੀ ਸਿਆਣੇ ਪੁਰਸ਼ ਪੈਦਾ ਹੋਏ ਉਨ੍ਹਾਂ ਨੇ ਆਪਣੀਆਂ ਵੱਖਰੀਆਂ ਵੱਖਰੀਆਂ ਮੱਤਾਂ (ਫਿਰਕੇ) ਚਲਾ ਲਏ। ਜਿਹੜੇ ਸਮੇਂ ਕੋਈ ਮਤ ਚਲਦੀ ਹੈ ਉਸ ਵੇਲੇ ਤਾਂ ਉਸ ਅੰਦਰ ਪਹਿਲੀਆਂ ਮੱਤਾਂ ਨਾਲੋਂ ਜਿਆਦਾ ਰੋਸ਼ਨੀ ਹੁੰਦੀ ਹੈ। ਇਸੇ ਲਈ ਉਹ ਪਿਛਲੀਆਂ ਮੱਤਾਂ ਨੂੰ ਪਛਾੜ ਕੇ ਅਗੇ ਵਧ ਜਾਂਦੀ ਹੈ। ਪਰ ਸਮਾਂ ਪੈਣ ਤੇ ਜਿਉਂ ਜਿਉਂ ਮਾਨਵ ਗਿਆਨ ਹੋਰ ਵਧਦਾ ਚਲਿਆ ਜਾਂਦਾ ਹੈ ਫਿਰ ਉਹ ਮੱਤ ਵੀ ਤਰਕਾਂ ਦੀ ਮਾਰ ਹੇਠ ਆਈ ਕਮਜ਼ੂਰ ਦਿਖਾਈ ਦੇਣ ਲਗਦੀ ਹੈ ਭਾਵ ਉਸਦੀਆਂ ਕਮੀਆਂ ਸਮਝਦਾਰ ਆਦਮੀ ਸਮਝ ਕੇ ਆਪ ਪਬਲਿਕ ਨੂੰ ਸਮਝਾ ਦਿੰਦੇ ਹਨ। ਅੰਤ

ਨੂੰ ਉਸ ਵਿਚਲਾ ਕੁੜ ਨਿਖੁਟ ਜਾਂਦਾ ਹੈ। ਜੇ ਕੋਈ ਸੱਚ ਦੀ ਗੱਲ ਉਸ ਮੱਤ ਵਿਚ ਹੁੰਦੀ ਹੈ ਕੇਵਲ ਉਹੀ ਬਚੀ ਰਹਿ ਜਾਂਦੀ ਹੈ। ਇਹ ਸਿਲਸਿਲਾ ਆਦਿ ਕਾਲ ਤੋਂ ਹੀ ਚਲਿਆ ਆ ਰਿਹਾ ਹੈ।

ਕਾਦਰ ਅਤੇ ਕੁਦਰਤ ਨੂੰ ਜਾਣ ਲੈਣ ਦੀ ਜਗਿਆਸਾ ਮਨੁਖੀ ਮਨ ਅੰਦਰ ਸ਼੍ਰੂ ਤੋਂ ਹੀ ਰਹੀ ਹੈ। ਪਰ ਇਸ ਕੋਲ ਜੋ ਹੋਸ਼ਨੀ (ਜਾਨਣ ਸ਼ਕਤੀ) ਹੈ, ਉਹ ਤਾਂ ਕਾਦਰ ਦੀ ਹੀ ਦੇਣ ਹੈ। ਇਸ ਹੋਸ਼ਨੀ ਦੀ ਮੱਦਦ ਨਾਲ ਇਹ ਕਾਦਰ ਨੂੰ ਨਹੀਂ ਜਾਣ ਸਕਦਾ ਜਦ ਤੱਕ ਇਹ ਕਾਦਰ ਨੂੰ ਹੀ ਆਪਣਾ ਰਹਿਨਮਾ (ਗੁਰੂ) ਨਾ ਮੰਨ (ਬਣਾ) ਲਵੇ। ਇਸਦੀ ਆਪਣੀ ਬੁਧੀ ਨਾਲ ਤਾਂ ਕਾਦਰ ਦੀ ਗੱਲ ਨੂੰ ਸਣਕੇ ਸਮਝਿਆ ਹੀ ਜਾ ਸਕਦਾ ਹੈ। ਇਸ ਨਾਲ ਕਾਦਰ ਦੀ ਕਲਪਨਾ ਕਰ ਲੈਣਾ ਅਤਿ ਖਤਰੇ ਵਾਲੀ ਗੱਲ ਹੈ। ਜਿਨ੍ਹਾਂ ਨੇ ਇਸ ਖਤਰੇ ਨੂੰ ਭਾਂਪ ਲਿਆ ਉਹਨਾਂ ਨੇ ਆਪਣੇ ਅੰਦਰਲੇ ਸ਼ਬਦ ਗੁਰੂ ਨਾਲ ਮੇਲ ਕਰਕੇ, ਸਭ ਕੁਝ ਜਾਣ ਲਿਆ, ਜਿਨ੍ਹਾਂ ਨੇ ਆਪਣੀ ਬੁਧੀ ਨਾਲ ਹੀ ਜਾਨਣ ਦੀ ਕੋਸ਼ਿਸ਼ ਕੀਤੀ, ਉਹ ਆਪਣੇ ਸਮੇਂ ਸਿਰ ਤਾਂ ਗੁਰੂ ਅਖਵਾ ਗਏ ਪਰ ਸਮੇਂ ਨੇ ਉਨ੍ਹਾਂ ਦੀ ਕਹੀ ਹੋਈ ਗੱਲ ਨੂੰ ਘੱਟੇ ਵਿਚ ਮਿਲਾ ਕੇ ਉਨ੍ਹਾਂ ਨੂੰ ਮੁਖ ਸਿਧ ਕਰ ਦਿਤਾ। ਇਸੇ ਦ੍ਰਿਸ਼ਟੀ ਕੇਣ ਤੋਂ ਗੁਰਬਾਣੀ (ਗੁਰਮਤਿ) ਨੇ ਇਹ ਕਹਿ ਦਿਤਾ ਕਿ ਪ੍ਰਮੇਸ਼ਰ ਦੀ ਗਤਿ ਮਿਤਿ (ਬੇਡ) ਨੂੰ ਸਮਝਾਉਣ ਵਾਲੀ ਕੇਵਲ ਇਕੇ ਹੀ ਮੱਤ ਹੈ। ਜਿਹੜੀ ਕਿ ਕਿਸੇ ਵਿਅਕਤੀ ਦੀ ਮੱਤ (ਮਨ ਮੱਤ) ਨਹੀਂ ਹੈ। ਇਹ ਉਸ ਸ਼ਬਦ ਗੁਰੂ ਦੀ ਦੱਸੀ ਹੋਈ ਮੱਤ ਹੈ ਜਿਹੜਾ ਮਨ ਨੂੰ ਹਰ ਵੇਲੇ ਬੁਰੇ ਕੰਮਾਂ ਤੋਂ ਵਰਜਣ ਲਈ ਇਸਦੇ ਅੰਦਰ ਹੀ ਗੁਪਤ ਥੈਠਾ ਹੈ। ਇਸੇ ਲਈ ਇਸ ਮੱਤ ਵਾਲੇ ਆਪਣੇ ਆਪ ਨੂੰ ਗੁਰਮੁਖ ਅਖਵਾਉਂਦੇ (ਮੰਨਦੇ) ਹਨ। ਪਰ ਦੂਜੀਆਂ ਸਾਰੀਆਂ ਮੱਤਾਂ ਵਾਲੇ ਆਪ ਹੀ ਗੁਰੂ ਅਖਵਾਉਂਦੇ ਰਹੇ ਹਨ। ਉਹ ਪ੍ਰਮੇਸ਼ਰ ਨੂੰ ਗੁਰੂ ਮੰਨਣ ਤੋਂ ਇਨਕਾਰੀ ਉਸਦੇ ਸਰੀਕ ਬਣਦੇ ਰਹੇ ਹਨ। ਇਸੇ ਲਈ ਉਨ੍ਹਾਂ ਨੂੰ ਮੰਨਣ ਵਾਲੇ ਵਿਅਕਤੀ ਪੂਜਕ ਬਣਕੇ ਹੀ ਰਹਿ ਰਾਏ ਹਨ।

‘ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ’

ਇਥੇ ਸਤਿਗੁਰੂ ਜੀ ਪ੍ਰਮੇਸ਼ਰ ਨੂੰ ਜਾਣ ਲੈਣ ਦਾ ਸ਼ੁਭ ਪੇਸ਼ ਕਰਦੇ ਹੋਏ ਆਖ ਰਹੇ ਹਨ ਕਿ ਹੇ ਪ੍ਰਮੇਸ਼ਰ ਇਸ ਵਕਤ ਤੇਰੇ ਦੋ ਰੂਪ ਹਨ। ਇਕ ਤਾਂ ਤੂ ਸ਼ਬਦ ਰੂਪ ਵਿਚ ਪਰਗਟ ਹੈਂ ਜਿਹੜਾ ਹਰ ਹਿਰਦੇ ਅੰਦਰ ਮੌਜੂਦ ਸਾਰੇ ਸੰਸਾਰ ਨੂੰ ਰਸਤਾ ਦੱਸ ਰਿਹਾ ਹੈ, ਇਹ ਰੂਪ ਤੇਰਾ ‘ਸ਼ਬਦ ਗੁਰੂ’ ਰੂਪ ਹੈ। ਸ਼ਬਦ ਗੁਰੂ ਤੋਂ ਭਾਵ ਹੈ ਗਿਆਨ ਸਰੂਪ ਸ਼ਬਦ ਅਤੇ ਦੁਸਰਾ ਸਰੂਪ ਤੇਰਾ ਗੁਪਤ ਹੈ। ਉਸਦਾ ਨਾਉਂ ਹੈ (ਗੁਰੂ) ਭਾਵ ਜੋਤਿ ਸਰੂਪ। ਭਾਵੇਂ ਇਹ ਦੌਨੋਂ ਸਰੂਪ ਰਾਮ ਕੀ ਅੰਸ (ਤੇਰੀ ਅੰਸ), ਇਸ ਮਨ ਦੇ ਭੀ ਤੇਰੇ ਵਾਲੇ ਹੀ ਹਨ, ਪਰ ਇਸ ਮਨ ਦੇ ਦੌਹਾਂ ਸਰੂਪਾਂ ਵਿਚ ਕਮੀ ਹੈ। ਇਸਦਾ ਕਲਪਨਾ ਰੂਪੀ ਸ਼ਬਦ ਸਰੂਪ ਲੋਭ ਲਹਿਰ ਤੋਂ ਗ੍ਰਸਤ ਹੋਣ ਕਰਕੇ ਖੇਟਾ ਹੈ। ਕਿਉਂਕਿ

ਮਨ ਅੰਦਰ ਭਰਮ ਹੋਣ ਕਰਕੇ ਇਸਦੀ ਦ੍ਰਿਸ਼ਟੀ (ਬਿਵੇਕ ਦੀਪ) ਮਲੀਨ ਹੈ। ਦੋਨੋਂ ਸ਼ਬਦ ਰੂਪ ਤਾਂ ਸਾਡੀ ਪਕੜ ਵਿਚ ਹਨ, ਇਸੇ ਲਈ ਇਨ੍ਹਾਂ ਨੂੰ ਪਰਗਟ ਰੂਪ ਕਿਹਾ ਹੈ।

ਪਰ ਦੂਸਰਾ ਰੂਪ, ਗਿਆਨ ਸਰੂਪ 'ਗੁਪਤ' ਹੀ ਰਹਿੰਦਾ ਹੈ। ਉਸੇ ਗੁਪਤ ਗਿਆਨ ਨੂੰ ਇਹ ਸ਼ਬਦ ਰੂਪ ਪਰਗਟ ਕਰਿਆ ਕਰਦਾ ਹੈ। ਇਹੀ ਗੱਲ ਸਤਿਗੁਰੂ ਜੀ ਦੀ ਇਸ ਪੰਗਤੀ ਵਿਚ ਦੇਖ ਕੇ ਆਖ ਰਹੇ ਹਨ ਕਿ ਹੇ ਪ੍ਰਮੇਸ਼ਰ ਇਹ ਦੋਨੋਂ ਰੂਪ ਤੇਰੇ 'ਗੁਪਤ ਅਤੇ ਪਰਗਟ' ਗਿਆਨ ਸਰੂਪ ਹੀ ਹਨ ਅਤੇ ਤੂੰ ਆਪ ਹੀ ਸਭ ਪ੍ਰਕਾਰ ਦੇ ਗਿਆਨ ਰੂਪੀ ਰੰਗ ਸੰਸਾਰੀ ਜੀਵਾਂ ਨੂੰ ਵੰਡ ਕੇ ਇਨ੍ਹਾਂ ਨਿਮਾਣਿਆਂ ਨੂੰ ਮਣ ਦੇ ਰਿਹਾ ਹੈ।

'ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥'

ਇਨ੍ਹਾਂ ਜੋਗੀਆਂ ਵਲ ਤੱਕ ਕੇ ਸਤਿਗੁਰੂ ਜੀ ਆਖ ਰਹੇ ਹਨ ਕਿ ਇਹ ਸਿਧ ਲੋਗ ਸਰੀਰਕ ਸਾਧਨਾ ਰਹੀਂ ਹੀ ਤੇਰੀ ਖੋਜ ਵਿਚ ਲਗੇ ਹੋਏ ਹਨ। ਇਸ ਗੱਲ ਦਾ ਤਾਂ ਇਨ੍ਹਾਂ ਨੂੰ ਗਿਆਨ ਹੈ ਕਿ ਤੂੰ ਸ਼ਬਦ ਰੂਪ ਹੋ ਕੇ ਹਰ ਮਨ ਅੰਦਰ ਵਿਆਪਕ ਹੈ ਪਰ ਤੇਰੀ ਖੋਜ ਨੂੰ ਇਨ੍ਹਾਂ ਨੇ ਸਰੀਰ ਦੀ ਸਾਧਨਾ ਨਾਲ ਹੀ ਜੋੜ ਰੱਖਿਆ ਹੈ ਜਦ ਕਿ ਇਹ ਜੋਗੀ ਲੋਗ ਇਹ ਭੀ ਮੰਨਦੇ ਹਨ ਕਿ ਤੂੰ ਮਾਇਆ ਤੋਂ ਅਲਿਪਤ ਰਹਿਣ ਵਾਲਾ ਹੈ। ਫਿਰ ਸਮਝ ਨਹੀਂ ਆਉਂਦੀ ਕਿ ਇਹ ਤੈਨੂੰ ਬਾਹਰਲੇ ਸਰੀਰ ਵਿਚੋਂ ਹੀ ਕਿਉਂ ਲਭ ਰਹੇ ਹਨ। ਬਾਹਰਲੇ ਸਰੀਰ ਵਿਚ ਤਾਂ ਮਨ ਖੁਦ ਹੀ ਜੁੜਿਆ ਹੋਇਆ ਹੈ। ਇਨ੍ਹਾਂ ਜੋਗੀਆਂ ਨੇ ਆਪ ਗੁਰੂ ਬਣਕੇ ਦੁਨੀਆਂ ਦੇ ਬੇਅੰਤ ਲੋਗਾਂ ਨੂੰ ਆਪਣੇ ਚੇਲੇ ਤਾਂ ਬਣਲਿਆ ਹੈ ਪਰ ਅਜੇ ਤੱਕ ਇਨ੍ਹਾਂ ਗੁਰੂਆਂ ਨੂੰ ਤਾਂ ਖੁਦ ਭੀ ਤੇਰਾ ਦਰਸ਼ਨ ਨਹੀਂ ਹੋਇਆ। ਫਿਰ ਇਨ੍ਹਾਂ ਜੋਗੀਆਂ ਨੂੰ ਇਤਨੇ ਸਾਰੇ ਚੇਲੇ ਭਰਤੀ ਕਰ ਲੈਣ ਦੀ ਕੀ ਕਾਹਲੀ ਪੈ ਗਈ ਸੀ। ਚੇਲਿਆਂ ਨੂੰ ਤਾਂ ਕਥ ਜਾਨਣ ਤੋਂ ਬਾਅਦ ਹੀ ਦਸਿਆ ਜਾ ਸਕਦਾ ਸੀ ਪਰ ਅਜੇ ਤੱਕ ਤਾਂ ਇਹ ਗੁਰੂ ਲੋਗ ਹੀ ਤੇਰੇ ਫੁਰਮਾਣ (ਹੁਕਮ) ਦੀ ਖੋਜ ਵਿਚ ਤੁਰੇ ਫਿਰਦੇ ਹਨ। ਇਨ੍ਹਾਂ ਦੇ ਗੁਰੂ ਅਖਵਾਉਣ ਤੋਂ ਹੀ ਪਤਾ ਲਗਦਾ ਹੈ ਕਿ ਇਨ੍ਹਾਂ ਜੋਗੀਆਂ ਦੀ ਬੁਧੀ ਪੁਠੇ ਪਾਸੇ ਨੂੰ ਚਲੀ ਹੋਈ ਹੈ। ਇਨ੍ਹਾਂ ਦਾ ਮਨ ਤਾਂ ਪ੍ਰਮੇਸ਼ਰ ਨੂੰ ਗੁਰੂ ਹੀ ਨਹੀਂ ਮੰਨਦਾ। ਇਹ ਤਾਂ ਖੁਦ ਹੀ ਪ੍ਰਮੇਸ਼ਰ ਬਣੇ ਬੈਠੇ ਹਨ।

'ਮਾਂਗਹਿ ਨਾਮੁ ਪਾਇਂ ਇਹ ਭਿਖਿਆ। ਤੇਰੇ ਦਰਸ਼ਨ ਕਉ ਕੁਰਬਾਣੈ ॥'

ਹੁਣ ਸਤਿਗੁਰੂ ਜੀ ਪ੍ਰਮੇਸ਼ਰ ਅੱਗੇ ਬੇਨਤੀ ਕਰਦੇ ਹਨ ਕਿ ਹੇ ਦੀਨ ਕੇ ਦਾਤੇ ਤੂੰ ਇਨ੍ਹਾਂ ਜੋਗੀਆਂ ਤੇ ਭੀ ਕਿਰਪਾ ਕਰ। ਇਨ੍ਹਾਂ ਨੂੰ ਸੁਮੱਤ ਬਖਸ਼ ਅਤੇ ਆਪਣੇ ਨਾਮ

ਦੀ ਭਿਖਿਆ, ਆਪਣੇ ਗਿਆਨ ਦੀ ਜੋਤਿ ਇਨ੍ਹਾਂ ਨੂੰ ਬਖਸ਼। ਕਿਉਂਕਿ ਇਹ ਭੀ ਤੇਰਾ ਨਾਮ ਹੀ ਚਾਹੁੰਦੇ ਹਨ, ਭਾਵੇਂ ਭੁਲੇਖੇ ਨਾਲ ਦਿਸ਼ਾਹੀਨ ਹੋਕੇ ਤਿਕੁਟੀ ਅੰਦਰ ਸੁਣਾਈ ਦੇਣ ਵਾਲੇ ਕੁਠ ਸੁਥਦ ਨਾਲ ਹੀ ਜੁੜਕੇ, ਇਹ ਤੇਰੇ ਨਾਮ ਦੀ ਪ੍ਰਾਪਤੀ ਲਈ ਜਤਨ ਸੀਲ ਹਨ। ਇਛਾ ਤਾਂ ਇਨ੍ਹਾਂ ਦੀ ਮਾੜੀ ਨਹੀਂ ਹੈ ਭਾਵੇਂ ਰਿਧੀਆਂ ਸਿਧੀਆਂ ਅਤੇ ਕਰਾਮਾਤਾਂ ਦੇ ਅਵਗੁਣ ਇਹ ਆਪਣੇ ਅੰਦਰ ਰੱਖੀ ਬੈਠੇ ਹਨ। ਪਰ ਜੇ ਤੂੰ ਮੇਹਰ ਕਰ ਦੇਵੇਂ ਤਾਂ ਹੀ ਸੰਭਵ ਹੈ ਕਿ ਰਿਧੀਆਂ ਸਿਧੀਆਂ ਜਾਂ ਕਰਾਮਾਤਾਂ ਦੇ ਅਵਗੁਣ, ਜਿਹੜੇ ਕਿ ਇਨ੍ਹਾਂ ਨੂੰ ਮਿਠੇ ਲਗਾਵੇ ਹਨ, ਕਉਂਡੇ ਲੱਗਾਣ ਲੱਗ ਜਾਣ।

'ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗਾਰਮੁਖਿ ਸੋਝੀ ਹੋਈ ॥
ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਗੁਣ ਨ ਕੋਈ ॥'

ਅੰਤ ਵਿਚ ਸਤਿਗੁਰੂ ਜੀ ਇਸ ਭੇਦ ਨੂੰ ਖੋਲਦੇ ਹਨ ਕਿ ਸੰਸਾਰ ਦੀ ਖੇਡ ਜਿਸਨੂੰ ਕਿ ਅਬਿਨਾਸੀ ਪ੍ਰਮੇਸ਼ਰ ਨੇ ਰਚਾਇਆ ਹੈ, ਗੁਰਮੁਖਾਂ ਨੂੰ ਹੀ ਇਸਦੀ ਸੋਝੀ ਕਿਉਂ ਹੋਈ। ਦੁਨੀਆਂ ਦੀਆਂ ਸਾਰੀਆਂ ਮੱਤਾਂ ਇਸ ਅਬਿਨਾਸੀ ਕਰਤੇ ਪੁਰਖ ਦੀ ਖੇਡ ਦੀ ਜਾਣਕਾਰੀ ਕਰਾ ਦੇਣ ਲਈ ਹੀ ਵਜੂਦ ਵਿਚ ਆਈਆਂ ਸਨ ਅਤੇ ਉਨ੍ਹਾਂ ਨੇ ਸ਼੍ਰਿਸ਼ਟੀ ਦੀ ਰਚਨਾ ਬਚੇ ਆਪੋ ਆਪਣੇ ਸਮੇਂ, ਆਪੋ ਆਪਣੀ ਬੁਧੀ ਅਨੁਸਾਰ ਜਾਣਕਾਰੀ ਕਰਵਾਈ। ਕਿਉਂਕਿ ਹਰ ਮੱਤ ਵਿਚ ਕਰਤੇ ਦੀ ਜਾਣਕਾਰੀ ਉਸ ਮੱਤ ਦੇ ਬਣਾਉਣ ਵਾਲੇ ਨੇ ਆਪਣੀ ਬੁਧੀ ਅਨੁਸਾਰ ਕਰਾਈ ਸੀ। ਇਸ ਲਈ ਸਮਾਂ ਪਾਕੇ ਸਾਇੰਸ (ਵਿਗਿਆਨ) ਦੀ ਖੋਜ ਨੇ ਹੀ ਉਨ੍ਹਾਂ ਮੱਤਾਂ ਵਿਚਲੀਆਂ ਬਹੁਤ ਸਾਰੀਆਂ ਗੱਲਾਂ ਨੂੰ ਗਾਲਤ ਸਿਧ ਕਰ ਦਿਤਾ। ਪਰ ਗੁਰਮੁਖਾਂ ਨੇ ਪਹਿਲਾਂ ਰਚਨਾ ਦੇ ਸਿਰਜਨ ਹਾਰ ਅਬਿਨਾਸੀ ਨੂੰ ਜਾਣਿਆ ਉਸ ਨਾਲ ਸੁਰਤ ਜੋੜ ਕੇ ਸੰਪਰਕ ਬਣਾਇਆ, ਉਸਤੋਂ ਬਾਅਦ ਉਸ ਅਬਿਨਾਸੀ ਨੂੰ ਹੀ ਗੁਰੂ ਮੰਨ ਕੇ ਉਸ ਸੁਖਦ ਗੁਰੂ ਦੇ ਉਪਦੇਸ਼ ਨੂੰ ਆਪ ਸੁਣਕੇ, ਉਸਦਾ ਆਪਣੀ ਭਾਸ਼ਾ ਵਿਚ ਉਲਥਾ ਕਰਕੇ ਵਿਖਿਆਨ ਕੀਤਾ। ਕਿਉਂਕਿ ਗੁਰਮੁਖਾਂ ਨੇ ਸੋਝੀ ਪ੍ਰਾਪਤ ਹੀ ਸਿਰਜਣਹਾਰ ਕੋਲੋਂ ਕੀਤੀ। ਇਸ ਲਈ ਗੁਰਮੁਖਾਂ ਨੂੰ ਰਚਨਾ ਦੇ ਭੇਦ ਦੀ ਗੱਲ ਸਮਝ ਵਿਚ ਆ ਗਈ। ਬਾਕੀ ਮੱਤਾਂ ਵਾਲਿਆਂ ਨੇ ਗੁਰਮੁਖਾਂ ਵਾਲਾ ਰਸਤਾ ਨਹੀਂ ਅਪਣਾਇਆ। ਇਸ ਲਈ ਉਨ੍ਹਾਂ ਦੀ ਕਹੀ ਹੋਈ ਗੱਲ, ਜੋ ਕਿ ਉਨ੍ਹਾਂ ਦੇ ਆਪਣੇ ਮਨ ਦੀ ਉਡਾਨ ਵਿਚੋਂ ਹੀ ਸੀ। ਉਸਨੂੰ ਸਮੇਂ ਨੇ ਰੱਦ ਕਰ ਦਿਤਾ ਅਤੇ ਉਨ੍ਹਾਂ ਦੀ ਕਹੀ ਹੋਈ ਗੱਲ ਕੱਚੀ ਸਾਬਤ ਹੋ ਗਈ।

ਗੁਰਬਾਣੀ ਨੂੰ ਇਸੇ ਲਈ ਸੱਚੀ ਬਾਣੀ ਆਖਿਆ ਗਿਆ ਹੈ ਕਿ ਇਹ ਬਾਣੀ ਅਬਿਨਾਸੀ ਦੀ ਕਹੀ (ਕਹਾਈ) ਹੋਈ ਬਾਣੀ ਹੈ। ਜਦ ਅਬਿਨਾਸੀ ਉਪਰ ਹੀ ਸਮੇਂ (ਕਾਲ) ਦਾ ਪ੍ਰਭਾਵ ਨਹੀਂ ਹੈ ਤਾਂ ਉਸਦੀ ਦਸੀ ਹੋਈ ਗੱਲ ਸਮੇਂ ਦੀ ਮਾਰ ਹੇਠ ਕਿਵੇਂ ਆ ਸਕਦੀ ਹੈ। ਇਹੀ ਅੰਤਰ ਸੀ ਜੋਗ ਮੱਤ ਅਤੇ ਗੁਰਮਤਿ ਵਿਚ, ਜਿਹੜਾ ਸਤਿਗੁਰੂ ਜੀ ਨੇ ਜੇਗੀਆਂ ਨੂੰ ਵਿਸਥਾਰ ਪੂਰਬਕ ਸਮਝਾਇਆ।

*** ਸਮਾਪਤ ***

ਇਸੇ ਕਲਮ ਤੋਂ :-

ਨਾਦ ਵੇਦ ਬੀਚਾਰੁ
 (ਜਪਜੀ ਸਾਹਿਬ ਵਿਆਖਿਆ)

ਖਾਲਸਾ (ਟੈਕਟ)

ਕੈਸਟਾਂ – ਸ਼ਬਦ ਵਿਚਾਰ

ਆ ਰਹੀਆਂ ਪ੍ਰਕਾਸ਼ਨਾਵਾਂ :-
 ਸੁਖਮਨੀ ਸਾਹਿਬ
 (ਵਿਆਖਿਆ)

ਕਾਸ਼ੀ ਮਤ ਬਨਾਮ ਗੁਰਮਤਿ (ਟੈਕਟ)
 ਗੁਰਬਾਣੀ ਵਿਚਲੇ ਸ਼ਬਦ ਭੇਦ (ਟੈਕਟ)
 ਸ਼੍ਰੀਸ਼ਟੀ ਰਚਨਾ ਟੈਕਟ
 (ਗੁਰਮਤਿ ਦੇ ਦਿੱਸ਼ਟੀ ਕੌਣ ਤੋਂ)

ਸਚ ਖੇਜ ਅਕੈਡਮੀ ਦੁਆਰਾ ਗੁਰਬਾਣੀ ਵਿਆਖਿਆ ਦੀਆਂ ਚਲ ਰਹੀਆਂ ਕਲਾਸਾਂ ਦਾ ਵੇਰਵਾ :-

1. ਖੰਨਾ

ਦਫ਼ਤਰ, ਸਚ ਖੇਜ ਅਕੈਡਮੀ
ਸਮਗਰਾਲਾ ਰੋਡ
ਸਮਾਂ : ਸੌਮਵਾਰ ਤੋਂ ਸ਼ੁਨੀਵਾਰ
ਸਵੇਰੇ, 7 ਤੋਂ 9 ਵਜੇ ਤਕ

2. ਸਰਹਿੰਦ ਸ਼ੁਹਿਰ

ਸੁਖਵਿੰਦਰ ਸਿੰਘ S/o ਸ. ਸੁਰਿੰਦਰ ਸਿੰਘ
ਮੁਹੱਲਾ ਸੂਦਾਂ ਵਾਲਾ
ਸਮਾਂ : ਹਰ ਰੋਜ਼ ਸ਼ਾਮ, 8 ਤੋਂ 10 ਵਜੇ ਤਕ

3. ਮੰਡੀ ਗੋਬਿੰਦਗੜ੍ਹ

ਜਸਵਿੰਦਰ ਸਿੰਘ
ਕਿਰਨ ਆਇਲ ਕਾਰਪੋਰੇਸ਼ਨ
(ਸਬ ਕੈਨਾਲ ਰੋਡ) ਅਮਲੋਹ ਰੋਡ
ਸਮਾਂ : ਐਤਵਾਰ, ਸਵੇਰੇ 9 ਤੋਂ 1 ਵਜੇ ਤਕ

ਖਾਲਸੇ ਦੇ **300**

ਸਾਲਾ ਸਾਜਨਾ ਦਿਵਸ ਨੂੰ ਸਮਰਪਿਤ.



ਪੀਵਹੁ ਪਾਹੁਲ ਖੰਡੇਪਾਰ